

ਯਸਾਯਾਹ

ਲੇਖਕ

ਯਸਾਯਾਹ ਦੀ ਪੁਸਤਕ ਦਾ ਨਾਮ ਇਸ ਦੇ ਲੇਖਕ ਯਸਾਯਾਹ ਦੇ ਨਾਮ ਤੇ ਰੱਖਿਆ ਗਿਆ ਹੈ, ਉਸ ਦਾ ਵਿਆਹ ਇੱਕ ਨਬੀਆ ਨਾਲ ਹੋਇਆ ਸੀ, ਜਿਸ ਤੋਂ ਉਸ ਨੂੰ ਘੱਟੋ-ਘੱਟ ਦੋ ਪੁੱਤਰ ਪੈਦਾ ਹੋਏ ਸਨ (ਯਸਾਯਾਹ 7:3; 8:3)। ਉਸ ਨੇ ਯਹੂਦਾਹ ਦੇ ਚਾਰ ਰਾਜਿਆਂ ਅਰਥਾਤ ਉੱਜੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਰਾਜ ਦੇ ਦੌਰਾਨ ਭਵਿੱਖਬਾਣੀ ਕੀਤੀ (1:1) ਅਤੇ ਸ਼ਾਇਦ ਪੰਜਵੇਂ ਅਰਥਾਤ ਦੁਸ਼ਟ ਰਾਜੇ ਮਨਸ਼ਹ ਦੇ ਰਾਜਕਾਲ ਵਿੱਚ ਉਸ ਨੂੰ ਮੌਤ ਪ੍ਰਾਪਤ ਹੋਈ।

ਤਾਰੀਖ ਅਤੇ ਲਿਖਣ ਦਾ ਸਥਾਨ

ਇਹ ਪੁਸਤਕ ਲਗਭਗ 740-680 ਈ. ਪੂ. ਦੇ ਵਿਚਕਾਰ ਲਿਖੀ ਗਈ।

ਇਹ ਪੁਸਤਕ ਰਾਜਾ ਉੱਜੀਯਾਹ ਦੇ ਸ਼ਾਸਨਕਾਲ ਦੇ ਅੰਤ ਵਿੱਚ ਅਤੇ ਰਾਜਾ ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਰਾਜਕਾਲ ਦੇ ਦੌਰਾਨ ਲਿਖੀ ਗਈ।

ਪ੍ਰਾਪਤ ਕਰਤਾ

ਯਸਾਯਾਹ ਨੇ ਜਿਨ੍ਹਾਂ ਮੁਢਲੇ ਪਾਠਕਾਂ ਨੂੰ ਸੰਬੋਧਿਤ ਕੀਤਾ ਉਹ ਯਹੂਦਾਹ ਦੇ ਲੋਕ ਸਨ, ਜੋ ਪਰਮੇਸੁਰ ਦੇ ਨਿਯਮਾਂ ਦੀ ਮੰਗ ਅਨੁਸਾਰ ਜੀਵਨ ਬਿਤਾਉਣ ਵਿੱਚ ਅਸਫ਼ਲ ਹੋ ਰਹੇ ਸਨ।

ਉਦੇਸ਼

ਯਸਾਯਾਹ ਦਾ ਉਦੇਸ਼ ਸਾਨੂੰ ਪੂਰੇ ਪੁਰਾਣੇ ਨੇਮ ਵਿੱਚ ਯਿਸੂ ਮਸੀਹ ਦੀ ਇੱਕ ਵਿਸ਼ਾਲ ਭਵਿੱਖਬਾਣੀਆਂ ਦੀ ਤਸਵੀਰ ਪ੍ਰਦਾਨ ਕਰਨਾ ਹੈ। ਇਸ ਵਿੱਚ ਉਸ ਦੀ (ਮਸੀਹ ਦੀ) ਜ਼ਿੰਦਗੀ ਦਾ ਪੂਰਾ ਹਿੱਸਾ ਸ਼ਾਮਿਲ ਹੈ: ਉਸ ਦੇ ਆਉਣ ਦੀ ਘੋਸ਼ਣਾ (ਯਸਾਯਾਹ 40:3-5), ਉਸ ਦਾ ਕੁਆਰੀ ਦੁਆਰਾ ਜਨਮ (7:14), ਉਸ ਦੇ ਦੁਆਰਾ ਖੁਸ਼ਖ਼ਬਰੀ ਦਾ ਐਲਾਨ (61:1), ਉਸ ਦੀ ਕੁਰਬਾਨੀ ਦੀ ਮੌਤ (52:13-53:12), ਅਤੇ ਆਪਣਿਆਂ ਨੂੰ ਲੈਣ ਲਈ ਉਸ ਦੀ ਵਾਪਸੀ (60:2-3)। ਨਬੀ ਯਸਾਯਾਹ ਨੂੰ ਮੁੱਖ ਤੌਰ ਤੇ ਯਹੂਦਾਹ ਦੇ ਰਾਜ ਲਈ ਭਵਿੱਖਬਾਣੀ ਕਰਨ ਲਈ ਬੁਲਾਇਆ ਗਿਆ ਸੀ। ਯਹੂਦਾਹ ਬਹਾਲੀ ਅਤੇ ਬਹਾਵਤ ਦੇ ਸਮੇਂ ਤੋਂ ਹੋ ਕੇ ਜਾ ਰਿਹਾ ਸੀ। ਯਹੂਦਾਹ ਨੂੰ ਅੱਸੂਰ ਅਤੇ ਮਿਸਰ ਤੋਂ ਵਿਨਾਸ਼ ਦੀ ਧਮਕੀ ਦਿੱਤੀ ਗਈ ਸੀ, ਪਰ ਪਰਮੇਸੁਰ ਦੀ ਦਯਾ ਦੇ ਕਾਰਨ ਉਸ ਨੂੰ ਬਚਾ ਲਿਆ ਗਿਆ।

ਯਸਾਯਾਹ ਨੇ ਪਾਪ ਤੋਂ ਤੋਬਾ ਕਰਨ ਅਤੇ ਭਵਿੱਖ ਵਿੱਚ ਪਰਮੇਸ਼ੁਰ ਦੇ ਛੁਟਕਾਰੇ ਦੀ ਆਸ ਦਾ ਸੰਦੇਸ਼ ਦਿੱਤਾ।

ਵਿਸ਼ਾ-ਵਸਤੂ

ਮੁਕਤੀ

ਰੂਪ-ਰੇਖਾ

1. ਯਹੂਦਾਹ ਦਾ ਵਿਦਰੋਹ — 1:1-12:6
2. ਦੂਸਰੇ ਦੇਸਾਂ ਦੇ ਵਿਰੁੱਧ ਵਿਦਰੋਹ — 13:1-23:18
3. ਭਵਿੱਖ ਵਿੱਚ ਬਿਪਤਾ — 24:1-27:13
4. ਇਸਰਾਏਲ ਅਤੇ ਯਹੂਦਾਹ ਦਾ ਵਿਦਰੋਹ — 28:1-35:10
5. ਹਿਜ਼ਕੀਯਾਹ ਅਤੇ ਯਸਾਯਾਹ ਦਾ ਇਤਿਹਾਸ — 36:1-38:22
6. ਬਾਬਲ ਦਾ ਪਿਛੋਕੜ — 39:1-47:15
7. ਸ਼ਾਂਤੀ ਲਈ ਪਰਮੇਸ਼ੁਰ ਦੀ ਯੋਜਨਾ — 48:1-66:24

¹ ਆਮੋਸ ਦੇ ਪੁੱਤਰ ਯਸਾਯਾਹ ਦਾ ਦਰਸ਼ਣ, ਜਿਹੜਾ ਉਸ ਨੇ ਯਹੂਦਾਹ ਦੇ ਰਾਜਿਆਂ ਉੱਜੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਸ਼ਾਸਨ ਦਿਨਾਂ ਵਿੱਚ ਯਹੂਦਾਹ ਅਤੇ ਯਰੂਸ਼ਲਮ ਦੇ ਵਿਖੇ ਵੇਖਿਆ।

ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਦੀ ਤਾੜਨਾ

² ਹੇ ਅਕਾਸ਼, ਸੁਣ ਅਤੇ ਹੇ ਧਰਤੀ, ਕੰਨ ਲਾ, ਯਹੋਵਾਹ ਇਹ ਫ਼ਰਮਾਉਂਦਾ ਹੈ, ਮੈਂ ਪੁੱਤਰਾਂ ਨੂੰ ਪਾਲਿਆ ਪੋਸਿਆ ਅਤੇ ਉਨ੍ਹਾਂ ਨੂੰ ਵੱਡਾ ਕੀਤਾ ਪਰ ਉਹ ਮੇਰੇ ਵਿਰੁੱਧ ਹੋ ਗਏ।

³ ਬਲਦ ਆਪਣੇ ਮਾਲਕ ਨੂੰ, ਅਤੇ ਗਧਾ ਆਪਣੇ ਸੁਆਮੀ ਦੀ ਖੁਰਲੀ ਨੂੰ ਜਾਣਦਾ ਹੈ, ਪਰ ਇਸਰਾਏਲ ਨਹੀਂ ਜਾਣਦਾ, ਮੇਰੀ ਪਰਜਾ ਨਹੀਂ ਸੋਚਦੀ

⁴ ਹਾਏ, ਪਾਪੀ ਕੌਮ! ਬਦੀ ਨਾਲ ਲੱਦੇ ਹੋਏ ਲੋਕ, ਬੁਰਿਆਰਾਂ ਦੀ ਨਸਲ, ਕੁਕਰਮੀ ਪੁੱਤਰ! ਉਨ੍ਹਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਤੁੱਛ ਜਾਣਿਆ, ਉਹ ਪੂਰੀ ਤਰ੍ਹਾਂ ਹੀ ਬੇਮੁੱਖ ਹੋ ਗਏ।

⁵ ਤੁਸੀਂ ਕਿਉਂ ਹੋਰ ਮਾਰ ਖਾਣਾ ਚਾਹੁੰਦੇ ਹੋ, ਤੁਸੀਂ ਕਿਉਂ ਵਿਦਰੋਹ ਕਰਨ ਤੇ ਅੜੇ ਰਹਿੰਦੇ ਹੋ? ਤੁਹਾਡਾ ਸਾਰਾ ਸਿਰ ਜ਼ਖਮਾਂ ਨਾਲ ਅਤੇ ਤੁਹਾਡਾ ਸਾਰਾ ਦਿਲ ਪੀੜ੍ਹਤ ਹੈ।

6 ਪੈਰ ਦੀ ਤਲੀ ਤੋਂ ਸਿਰ ਤੱਕ ਉਸ ਵਿੱਚ ਤੰਦਰੁਸਤੀ ਨਹੀਂ, ਸਿਰਫ਼ ਸੱਟ, ਚੋਟ ਅਤੇ ਖੁੱਲ੍ਹੇ ਜ਼ਖਮ ਹਨ, ਜਿਹੜੇ ਨਾ ਸਾਫ਼ ਕੀਤੇ ਗਏ, ਨਾ ਬੰਨ੍ਹੇ ਗਏ, ਨਾ ਤੇਲ ਨਾਲ ਨਰਮ ਕੀਤੇ ਗਏ।

7 ਤੁਹਾਡਾ ਦੇਸ ਉਜਾੜ ਹੈ, ਤੁਹਾਡੇ ਨਗਰ ਅੱਗ ਨਾਲ ਸੜੇ ਪਏ ਹਨ, ਤੁਹਾਡੇ ਸਾਹਮਣੇ ਪਰਦੇਸੀ ਤੁਹਾਡੀ ਜ਼ਮੀਨ ਨੂੰ ਖਾਈ ਜਾਂਦੇ ਹਨ, ਅਤੇ ਉਹ ਅਜਿਹਾ ਉਜਾੜ ਹੋ ਗਿਆ ਹੈ ਜਿਵੇਂ ਪਰਦੇਸੀਆਂ ਨੇ ਉਹ ਨੂੰ ਪਲਟਾ ਦਿੱਤਾ ਹੋਵੇ।

8 ਸੀਯੋਨ ਦੀ ਧੀ ਅਰਥਾਤ ਯਰੂਸ਼ਲਮ ਨਗਰੀ ਅੰਗੂਰੀ ਬਾਗ਼ ਦੇ ਛੱਪਰ ਵਾਂਗੂੰ ਛੱਡੀ ਗਈ, ਕਕੜੀਆਂ ਦੇ ਖੇਤ ਦੀ ਝੌਂਪੜੀ ਵਾਂਗੂੰ, ਜਾਂ ਘੇਰੇ ਹੋਏ ਨਗਰ ਵਾਂਗੂੰ ਇਕੱਲੀ ਖੜੀ ਹੈ।

9 ਜੇ ਸੈਨਾਂ ਦਾ ਯਹੋਵਾਹ ਸਾਡੀ ਕੁਝ ਰਹਿੰਦ-ਖੁਹੰਦ ਨਾ ਛੱਡਦਾ, ਤਾਂ ਅਸੀਂ ਸਦੂਮ ਅਤੇ ਅਮੂਰਾਹ ਸ਼ਹਿਰ ਜਿਹੇ ਹੋ ਜਾਂਦੇ।

10 ਹੇ ਸਦੂਮ ਸ਼ਹਿਰ ਦੇ ਆਗੂਓ, ਯਹੋਵਾਹ ਦਾ ਬਚਨ ਸੁਣੋ, ਹੇ ਅਮੂਰਾਹ ਦੇ ਲੋਕੋ, ਸਾਡੇ ਪਰਮੇਸ਼ੁਰ ਦੀ ਬਿਵਸਥਾ ਤੇ ਕੰਨ ਲਾਓ!

11 ਯਹੋਵਾਹ ਆਖਦਾ ਹੈ, ਮੈਨੂੰ ਤੁਹਾਡੀਆਂ ਬਲੀਆਂ ਦੀ ਬਹੁਤਾਇਤ ਨਾਲ ਕੀ ਕੰਮ? ਮੈਂ ਤਾਂ ਮੌਢਿਆਂ ਦੀਆਂ ਹੋਮ ਬਲੀਆਂ ਨਾਲ, ਅਤੇ ਪਲੇ ਹੋਏ ਪਸ਼ੂਆਂ ਦੀ ਚਰਬੀ ਨਾਲ ਰੱਜ ਗਿਆ ਹਾਂ, ਬਲਦਾਂ ਜਾਂ ਲੇਲਿਆਂ ਜਾਂ ਬੱਕਰਿਆਂ ਦੇ ਲਹੂ ਨਾਲ ਮੈਂ ਪ੍ਰਸੰਨ ਨਹੀਂ ਹੁੰਦਾ।

12 ਜਦ ਤੁਸੀਂ ਮੇਰੇ ਸਨਮੁਖ ਹਾਜ਼ਰ ਹੁੰਦੇ ਹੋ, ਤਾਂ ਕੌਣ ਇਹ ਚਾਹੁੰਦਾ ਹੈ ਕਿ ਤੁਸੀਂ ਮੇਰੇ ਵੇਹੜਿਆਂ ਨੂੰ ਮਿੱਥੋ?

13 ਅੱਗੇ ਨੂੰ ਵਿਅਰਥ ਚੜ੍ਹਾਵੇ ਨਾ ਲਿਆਓ, ਤੁਹਾਡੀ ਧੂਪ ਮੇਰੇ ਲਈ ਘਿਣਾਉਣੀ ਹੈ, ਅਮੱਸਿਆ ਅਤੇ ਸਬਤ, ਸਭਾ ਦਾ ਦਿਨ - ਤੁਹਾਡੀ ਬਦੀ ਅਤੇ ਵਿਅਰਥ ਸਭਾਵਾਂ ਮੈਂ ਨਹੀਂ ਝੱਲ ਸਕਦਾ।

14 ਤੁਹਾਡੀਆਂ ਅਮੱਸਿਆ ਅਤੇ ਤੁਹਾਡੇ ਨਿਯੁਕਤ ਕੀਤੇ ਹੋਏ ਪਰਥਾਂ ਤੋਂ ਮੇਰੇ ਜੀ ਨੂੰ ਘਿਣ ਆਉਂਦੀ ਹੈ, ਉਹ ਮੇਰੇ ਲਈ ਬੋਝ ਹਨ, ਜਿਨ੍ਹਾਂ ਨੂੰ ਚੁੱਕਦੇ-ਚੁੱਕਦੇ ਮੈਂ ਥੱਕ ਗਿਆ ਹਾਂ!

15 ਜਦ ਤੁਸੀਂ ਆਪਣੇ ਹੱਥ ਪਸਾਰੋਗੇ, ਤਾਂ ਮੈਂ ਤੁਹਾਡੇ ਵੱਲੋਂ ਆਪਣੀਆਂ ਅੱਖਾਂ ਬੰਦ ਕਰ ਲਵਾਂਗਾ, ਨਾਲੇ ਭਾਵੇਂ ਤੁਸੀਂ ਕਿੰਨੀ ਹੀ ਪ੍ਰਾਰਥਨਾ ਕਰੋ, ਮੈਂ ਨਹੀਂ ਸੁਣਾਂਗਾ, ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਭਰੇ ਹੋਏ ਹਨ।

16 ਨਹਾਓ, ਆਪਣੇ ਆਪ ਨੂੰ ਪਵਿੱਤਰ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡ ਦਿਓ।

17 ਨੇਕੀ ਕਰਨਾ ਸਿੱਖੋ, ਨਿਆਂ ਨੂੰ ਭਾਲੋ, ਜ਼ਾਲਮ ਨੂੰ ਸੁਧਾਰੋ, ਯਤੀਮ ਦਾ ਨਿਆਂ ਕਰੋ, ਵਿਧਵਾ ਦਾ ਮੁਕੱਦਮਾ ਲੜੋ।

18 ਯਹੋਵਾਹ ਆਖਦਾ ਹੈ, ਆਓ, ਅਸੀਂ ਸਲਾਹ ਕਰੀਏ, ਭਾਵੇਂ ਤੁਹਾਡੇ ਪਾਪ ਕਿਰਮਚ ਵਰਗੇ ਸੁਰਖ ਹੋਣ, ਉਹ ਬਰਫ਼ ਜਿਹੇ ਚਿੱਟੇ ਹੋ ਜਾਣਗੇ, ਭਾਵੇਂ ਉਹ ਲਾਲ ਸੂਹੇ ਹੋਣ, ਉਹ ਉੱਨ ਜਿਹੇ ਸਫ਼ੇਦ ਹੋ ਜਾਣਗੇ।

19 ਜੇ ਤੁਸੀਂ ਖੁਸ਼ੀ ਨਾਲ ਮੇਰੇ ਹੁਕਮ ਮੰਨੋ, ਤਾਂ ਤੁਸੀਂ ਦੇਸ ਦੇ ਉੱਤਮ ਪਦਾਰਥ ਖਾਓਗੇ।

20 ਪਰ ਜੇ ਤੁਸੀਂ ਨਾ ਮੰਨੋ ਅਤੇ ਵਿਦਰੋਹੀ ਹੋ ਜਾਓ, ਤਾਂ ਤੁਸੀਂ ਤਲਵਾਰ ਨਾਲ ਵੱਢੇ ਜਾਓਗੇ। ਇਹ ਯਹੋਵਾਹ ਦਾ ਮੁੱਖ ਵਾਕ ਹੈ।

ਭਰਿਸ਼ਟ ਨਗਰੀ

21 ਉਹ ਵਿਸ਼ਵਾਸਯੋਗ ਨਗਰੀ ਕਿਵੇਂ ਵੇਸਵਾ ਹੋ ਗਈ! ਜਿਹੜੀ ਨਿਆਂ ਨਾਲ ਭਰੀ ਹੋਈ ਸੀ ਅਤੇ ਜਿਸ ਦੇ ਵਿੱਚ ਧਰਮ ਵੱਸਦਾ ਸੀ, ਪਰ ਹੁਣ ਉੱਥੇ ਖੂਨੀ ਹੀ ਵੱਸਦੇ ਹਨ!

22 ਤੇਰੀ ਚਾਂਦੀ ਖੋਟ ਬਣ ਗਈ, ਤੇਰੀ ਮੈਅ ਵਿੱਚ ਪਾਣੀ ਮਿਲਿਆ ਹੋਇਆ ਹੈ।

23 ਤੇਰੇ ਹਾਕਮ ਜ਼ਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ।

24 ਇਸ ਲਈ ਪ੍ਰਭੂ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਸ਼ਕਤੀਮਾਨ ਦਾ ਵਾਕ ਹੈ, ਸੁਣੋ, ਮੈਂ ਆਪਣੇ ਵਿਰੋਧੀਆਂ ਤੋਂ ਅਰਾਮ ਪਾਵਾਂਗਾ, ਅਤੇ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ!

25 ਮੈਂ ਆਪਣਾ ਹੱਥ ਤੇਰੇ ਵਿਰੁੱਧ ਫੇਰਾਂਗਾ, ਮੈਂ ਤੇਰਾ ਖੋਟ ਤਾਕੇ ਸਿੱਕੇ ਨਾਲ ਕੱਢਾਂਗਾ, ਅਤੇ ਮੈਂ ਤੇਰੀ ਸਾਰੀ ਮਿਲਾਵਟ ਦੂਰ ਕਰਾਂਗਾ,

26 ਤਦ ਮੈਂ ਤੇਰੇ ਨਿਆਂਦੀਆਂ ਨੂੰ ਅੱਗੇ ਵਾਂਗੂੰ, ਅਤੇ ਤੇਰੇ ਸਲਾਹਕਾਰਾਂ ਨੂੰ ਪਹਿਲਾਂ ਵਾਂਗੂੰ ਬਹਾਲ ਕਰਾਂਗਾ, ਫੇਰ ਤੂੰ ਧਰਮੀ ਸ਼ਹਿਰ, ਸਤਵੰਤੀ ਨਗਰੀ ਸਦਾਵੋਂਗੀ।

27 ਸੀਯੋਨ ਨਿਆਂ ਨਾਲ ਅਤੇ ਉਹ ਦੇ ਤੋਬਾ ਕਰਨ ਵਾਲੇ ਧਰਮ ਨਾਲ ਛੁਟਕਾਰਾ ਪਾਉਣਗੇ।

28 ਪਰ ਅਪਰਾਧੀਆਂ ਅਤੇ ਪਾਪੀਆਂ ਦਾ ਨਾਸ ਇਕੱਠਾ ਹੀ ਹੋਵੇਗਾ, ਅਤੇ ਯਹੋਵਾਹ ਨੂੰ ਤਿਆਗਣ ਵਾਲੇ ਮੁੱਕ ਜਾਣਗੇ।

29 ਕਿਉਂ ਜੋ ਉਹ ਤਾਂ ਉਨ੍ਹਾਂ ਬਲੂਤਾਂ ਤੋਂ ਅਰਥਾਤ ਜਿਨ੍ਹਾਂ ਦੀ ਤੁਸੀਂ ਪੂਜਾ ਕਰਦੇ ਸੀ, ਲੱਜਿਆਵਾਨ ਹੋਣਗੇ, ਜਿਨ੍ਹਾਂ ਨੂੰ ਤੁਸੀਂ ਪਸੰਦ ਕਰਦੇ ਸੀ, ਅਤੇ ਜਿਨ੍ਹਾਂ ਬਾਗ਼ਾਂ ਨੂੰ ਤੁਸੀਂ ਚੁਣਿਆ ਸੀ, ਉਨ੍ਹਾਂ ਦੇ ਕਾਰਨ ਤੁਸੀਂ ਖੱਜਲ ਹੋਵੋਗੇ।

30 ਤੁਸੀਂ ਤਾਂ ਉਸ ਬਲੂਤ ਵਾਂਗੂੰ ਜਿਸ ਦੇ ਪੱਤੇ ਕੁਮਲਾ ਗਏ ਹਨ, ਜਾਂ ਉਸ ਬਾਗ਼ ਵਾਂਗੂੰ ਹੋ ਜਾਓਗੇ ਜਿਸ ਦੇ ਵਿੱਚ ਪਾਣੀ ਨਹੀਂ।

31 ਬਲਵਾਨ ਕੱਚੀ ਸਣ ਜਿਹਾ ਹੋ ਜਾਵੇਗਾ, ਅਤੇ ਉਹ ਦਾ ਕੰਮ ਚੰਗਿਆੜੇ ਜਿਹਾ। ਉਹ ਦੋਵੇਂ ਇਕੱਠੇ ਸੜਨਗੇ, ਅਤੇ ਕੋਈ ਬੁਝਾਉਣ ਵਾਲਾ ਨਹੀਂ ਹੋਵੇਗਾ।

2

ਸਦੀਪਕ ਕਾਲ ਦੀ ਸ਼ਾਂਤੀ

ਮੀਕਾ 4:1-3

1 ਆਮੋਸ ਦੇ ਪੁੱਤਰ ਯਸਾਯਾਹ ਦਾ ਬਚਨ ਜਿਹੜਾ ਉਸ ਨੇ ਯਹੂਦਾਹ ਅਤੇ ਯਹੂਸ਼ਲਮ ਦੇ ਵਿਖੇ ਦਰਸ਼ਣ ਵਿੱਚ ਵੇਖਿਆ।

2 ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਰਬਤਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ।

3 ਬਹੁਤੀਆਂ ਉੱਮਤਾਂ ਆਉਣਗੀਆਂ ਅਤੇ ਆਖਣਗੀਆਂ, ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ, ਯਾਕੂਬ ਦੇ ਪਰਮੇਸ਼ੁਰ ਦੇ ਭਵਨ ਵੱਲ ਚੜ੍ਹੀਏ, ਤਾਂ ਜੋ ਉਹ ਸਾਨੂੰ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਰਾਹਾਂ ਵਿੱਚ ਚੱਲੀਏ, ਕਿਉਂ ਜੋ ਬਿਵਸਥਾ ਸੀਯੋਨ ਤੋਂ ਨਿੱਕਲੇਗੀ, ਅਤੇ ਯਹੋਵਾਹ ਦਾ ਬਚਨ ਯਹੂਸ਼ਲਮ ਤੋਂ।

4 ਉਹ ਕੌਮਾਂ ਵਿੱਚ ਨਿਆਂ ਕਰੇਗਾ, ਅਤੇ ਬਹੁਤੀਆਂ ਉੱਮਤਾਂ ਦਾ ਫ਼ੈਸਲਾ ਕਰੇਗਾ, ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਹੱਲ ਦੇ ਫ਼ਾਲ ਅਤੇ ਆਪਣੇ ਬਰਛਿਆਂ ਨੂੰ ਦਾਤੀਆਂ ਬਣਾਉਣਗੇ। ਕੌਮ-ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, ਅਤੇ ਉਹ ਫੇਰ ਕਦੀ ਵੀ ਲੜਾਈ ਨਾ ਸਿੱਖਣਗੇ।

5 ਹੇ ਯਾਕੂਬ ਦੇ ਵੰਸ਼ਜੇ, ਆਓ, ਅਸੀਂ ਯਹੋਵਾਹ ਦੇ ਚਾਨਣ ਵਿੱਚ ਚੱਲੀਏ।

ਘਮੰਡ ਨਾਸ ਕੀਤਾ ਜਾਵੇਗਾ

6 ਤੂੰ ਤਾਂ ਆਪਣੀ ਪਰਜਾ ਯਾਕੂਬ ਦੇ ਵੰਸ਼ ਨੂੰ ਛੱਡ ਦਿੱਤਾ ਹੈ, ਕਿਉਂ ਜੋ ਉਹ ਪੂਰਬ ਦੀਆਂ ਰੀਤਾਂ ਨਾਲ ਭਰੇ ਹੋਏ ਹਨ, ਅਤੇ ਫ਼ਲਿਸਤੀਆਂ ਵਾਂਗੂੰ ਮਹੂਰਤ ਵੇਖਦੇ ਹਨ, ਅਤੇ ਪਰਦੇਸੀਆਂ ਦੀਆਂ ਰੀਤਾਂ ਨੂੰ ਗਲ਼ ਨਾਲ ਲਾਉਂਦੇ ਹਨ।

7 ਉਹਨਾਂ ਦਾ ਦੇਸ ਚਾਂਦੀ-ਸੋਨੇ ਨਾਲ ਭਰਿਆ ਹੋਇਆ ਹੈ, ਉਹਨਾਂ ਦੇ ਖਜ਼ਾਨਿਆਂ ਦਾ ਅੰਤ ਨਹੀਂ ਹੈ, ਉਹਨਾਂ ਦਾ ਦੇਸ ਘੋੜਿਆਂ ਨਾਲ ਭਰਿਆ ਹੋਇਆ ਹੈ ਅਤੇ ਉਹਨਾਂ ਦੇ ਰਥਾਂ ਦਾ ਅੰਤ ਨਹੀਂ ਹੈ।

8 ਉਹਨਾਂ ਦਾ ਦੇਸ ਬੁੱਤਾਂ ਨਾਲ ਭਰਿਆ ਹੋਇਆ ਹੈ, ਉਹ ਆਪਣੀ ਦਸਤਕਾਰੀ ਨੂੰ ਮੱਥਾ ਟੇਕਦੇ ਹਨ, ਜਿਹੜੀ ਉਹਨਾਂ ਦੀਆਂ ਉਂਗਲੀਆਂ ਦਾ ਕੰਮ ਹੈ!

9 ਇਸ ਲਈ ਆਦਮੀ ਝੁਕਾਇਆ ਜਾਂਦਾ, ਅਤੇ ਮਨੁੱਖ ਨੀਵਾਂ ਕੀਤਾ ਜਾਂਦਾ ਹੈ, - ਤੂੰ ਉਨ੍ਹਾਂ ਨੂੰ ਮਾਫ਼ ਨਾ ਕਰ!

10 ਯਹੋਵਾਹ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ਼ ਤੌਂ, ਚੱਟਾਨ ਵਿੱਚ ਵੜ ਅਤੇ ਮਿੱਟੀ ਵਿੱਚ ਲੁੱਕ ਜਾ!

11 ਕਿਉਂਕਿ ਆਦਮੀ ਦੀਆਂ ਉੱਚੀਆਂ ਅੱਖਾਂ ਨੀਵੀਆਂ ਕੀਤੀਆਂ ਜਾਣਗੀਆਂ, ਮਨੁੱਖਾਂ ਦਾ ਹੰਕਾਰ ਨਿਵਾਇਆ ਜਾਵੇਗਾ, ਉਸ ਦਿਨ ਸਿਰਫ਼ ਯਹੋਵਾਹ ਹੀ ਉੱਚਾ ਹੋਵੇਗਾ।

12 ਇਸ ਲਈ ਕਿ ਸੈਨਾਂ ਦੇ ਯਹੋਵਾਹ ਦਾ ਇੱਕ ਦਿਨ ਹੈ, ਜਿਹੜਾ ਹਰੇਕ ਘਮੰਡੀ ਅਤੇ ਅਭਮਾਨੀ ਦੇ ਵਿਰੁੱਧ, ਅਤੇ ਹਰੇਕ ਹੰਕਾਰੀ ਦੇ ਵਿਰੁੱਧ ਹੈ, ਅਤੇ ਉਹ ਨੀਵੇਂ ਕੀਤੇ ਜਾਣਗੇ,

13 ਨਾਲੇ ਲਬਾਨੇਨ ਦੇ ਸਾਰੇ ਦਿਆਰਾਂ ਦੇ ਵਿਰੁੱਧ, ਜਿਹੜੇ ਉੱਚੇ ਅਤੇ ਵਧੀਆ ਹਨ, ਅਤੇ ਬਾਸ਼ਾਨ ਦੇ ਸਾਰੇ ਬਲੂਤਾਂ ਦੇ ਵਿਰੁੱਧ,

14 ਸਾਰੇ ਉੱਚੇ ਪਹਾੜਾਂ ਦੇ ਵਿਰੁੱਧ, ਅਤੇ ਸਾਰੇ ਉੱਚੇ ਟਿੱਬਿਆਂ ਦੇ ਵਿਰੁੱਧ,

15 ਹਰੇਕ ਉੱਚੇ ਬੁਰਜ ਦੇ ਵਿਰੁੱਧ, ਅਤੇ ਹਰੇਕ ਮਜ਼ਬੂਤ ਸ਼ਹਿਰਪਨਾਹ ਦੇ ਵਿਰੁੱਧ,

16 ਤਰਸ਼ੀਸ਼ ਦੇ ਸਾਰੇ ਜਹਾਜ਼ਾਂ ਦੇ ਵਿਰੁੱਧ, ਅਤੇ ਸਾਰੇ ਮਨਭਾਉਂਦੇ ਜਹਾਜ਼ਾਂ ਦੇ ਵਿਰੁੱਧ ਉਹ ਦਿਨ ਆਉਂਦਾ ਹੈ।

17 ਆਦਮੀ ਦਾ ਗਰੂਰ ਨਿਵਾਇਆ ਜਾਵੇਗਾ, ਮਨੁੱਖ ਦਾ ਹੰਕਾਰ ਨੀਵਾਂ ਕੀਤਾ ਜਾਵੇਗਾ, ਅਤੇ ਉਸ ਦਿਨ ਸਿਰਫ਼ ਯਹੋਵਾਹ ਹੀ ਉੱਚਾ ਹੋਵੇਗਾ,

18 ਅਤੇ ਬੁੱਤ ਪੂਰੀ ਤਰ੍ਹਾਂ ਹੀ ਮਿਟ ਜਾਣਗੇ।

19 ਜਦ ਯਹੋਵਾਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਤਾਂ ਉਸ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ਼ ਤੌਂ ਮਨੁੱਖ ਚੱਟਾਨ ਦੀਆਂ ਖੁੰਧਰਾਂ

ਵਿੱਚ, ਅਤੇ ਮਿੱਟੀ ਦੇ ਟੋਇਆਂ ਵਿੱਚ ਜਾ ਵੜਨਗੇ।

20 ਉਸ ਦਿਨ ਲੋਕ ਆਪਣੇ ਚਾਂਦੀ ਅਤੇ ਸੋਨੇ ਦੇ ਬੁੱਤਾਂ ਨੂੰ, ਜਿਹੜੇ ਉਨ੍ਹਾਂ ਨੇ ਆਪਣੇ ਲਈ ਮੱਥਾ ਟੇਕਣ ਨੂੰ ਬਣਾਏ, ਚਕਚੁੰਧਰਾਂ ਅਤੇ ਚਮਗਾਦੜਾਂ ਦੇ ਅੱਗੇ ਸੁੱਟ ਦੇਣਗੇ।

21 ਜਦ ਯਹੋਵਾਹ ਧਰਤੀ ਨੂੰ ਜ਼ੇਰ ਨਾਲ ਹਿਲਾਉਣ ਨੂੰ ਉੱਠੇਗਾ, ਤਾਂ ਉਸ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ਼ ਤੌਂ, ਉਹ ਚੱਟਾਨ ਦਿਆਂ ਛੇਕਾਂ ਵਿੱਚ, ਅਤੇ ਢਿੱਗਾਂ ਦੀਆਂ ਤੇੜਾਂ ਵਿੱਚ ਜਾ ਵੜਨਗੇ।

22 ਇਸ ਲਈ ਮਨੁੱਖ ਉੱਤੇ ਭਰੋਸਾ ਕਰਨ ਤੋਂ ਦੂਰ ਰਹੋ, ਜਿਸ ਦਾ ਸਾਹ ਉਹ ਦੀਆਂ ਨਾਸਾਂ ਵਿੱਚ ਹੈ, ਉਸ ਦਾ ਮੁੱਲ ਹੈ ਹੀ ਕੀ?

3

ਯਹੂਦਾਹ ਅਤੇ ਯਰੂਸ਼ਲਮ ਉੱਤੇ ਨਿਆਂ

1 ਹੁਣ ਵੇਖੋ! ਪ੍ਰਭੂ ਸੈਨਾਂ ਦਾ ਯਹੋਵਾਹ, ਯਰੂਸ਼ਲਮ ਤੇ ਯਹੂਦਾਹ ਤੋਂ ਆਸਰਾ ਤੇ ਸਹਾਰਾ ਲੈ ਜਾ ਰਿਹਾ ਹੈ, ਅਰਥਾਤ ਰੋਟੀ ਦਾ ਸਾਰਾ ਸਹਾਰਾ ਤੇ ਪਾਣੀ ਦਾ ਸਾਰਾ ਸਹਾਰਾ,

2 ਸੂਰਬੀਰ ਤੇ ਯੋਧਾ, ਨਿਆਈਂ ਤੇ ਨਬੀ, ਫ਼ਾਲ ਪਾਉਣ ਵਾਲਾ ਤੇ ਬਜ਼ੁਰਗ,

3 ਪੰਜਾਹਾਂ ਸਿਪਾਹੀਆਂ ਦਾ ਸਰਦਾਰ ਤੇ ਰਈਸ, ਦਰਬਾਰੀ ਤੇ ਸਿਆਣਾ ਕਾਰੀਗਰ ਅਤੇ ਚਾਤਰ ਜਾਦੂਗਰ ਨੂੰ ਵੀ ਦੂਰ ਕਰ ਦੇਵੇਗਾ।

4 ਤਾਂ ਮੈਂ ਮੁੰਡਿਆਂ ਨੂੰ ਉਹਨਾਂ ਦੇ ਹਾਕਮ ਬਣਾਵਾਂਗਾ, ਅਤੇ ਬੱਚੇ ਉਹਨਾਂ ਦੇ ਉੱਤੇ ਹਕੂਮਤ ਕਰਨਗੇ।

5 ਲੋਕ ਇੱਕ ਦੂਜੇ ਉੱਤੇ ਅਤੇ ਹਰੇਕ ਆਪਣੇ ਗੁਆਂਢੀ ਉੱਤੇ ਜੁਲਮ ਕਰੇਗਾ, ਜੁਆਨ ਬਜ਼ੁਰਗ ਦੀ, ਅਤੇ ਨੀਚ ਪਤਵੰਤੇ ਦੀ ਬੇਇੱਜ਼ਤੀ ਕਰੇਗਾ।

6 ਕੋਈ ਮਨੁੱਖ ਆਪਣੇ ਪਿਤਾ ਦੇ ਘਰ ਵਿੱਚ ਆਪਣੇ ਭਰਾ ਨੂੰ ਫੜ੍ਹ ਕੇ ਆਖੇਗਾ, - ਤੇਰੇ ਕੋਲ ਚੋਗਾ ਹੈ, ਤੂੰ ਸਾਡਾ ਆਗੂ ਹੋ, ਅਤੇ ਇਹ ਉੱਜੜਿਆ ਹੋਇਆ ਫੇਰ ਤੇਰੇ ਹੱਥ ਦੇ ਹੇਠ ਹੋਵੇਗਾ।

7 ਉਸ ਦਿਨ ਉਹ ਉੱਚੀ ਦੇ ਕੇ ਆਖੇਗਾ, ਮੈਂ ਪੱਟੀ ਬੰਨ੍ਹਣ ਵਾਲਾ ਨਹੀਂ ਹੋਵਾਂਗਾ, ਮੇਰੇ ਘਰ ਵਿੱਚ ਨਾ ਰੋਟੀ ਹੈ ਨਾ ਚੋਗਾ, ਤੁਸੀਂ ਮੈਨੂੰ ਲੋਕਾਂ ਦਾ ਆਗੂ ਨਾ ਠਹਿਰਾਓ!

8 ਯਰੂਸ਼ਲਮ ਤਾਂ ਠੇਡਾ ਖਾ ਗਿਆ, ਅਤੇ ਯਹੂਦਾਹ ਡਿੱਗ ਪਿਆ ਹੈ, ਕਿਉਂ ਜੋ ਉਹਨਾਂ ਦੀ ਬੋਲੀ ਤੇ ਉਹਨਾਂ ਦੇ ਕੰਮ ਯਹੋਵਾਹ ਦੇ ਵਿਰੁੱਧ ਹਨ, ਜੋ ਉਹ ਦੀਆਂ ਤੇਜਵਾਨ ਅੱਖਾਂ ਨੂੰ ਲਾਲ ਕਰਦੇ ਹਨ।

9 ਉਹਨਾਂ ਦੇ ਚਿਹਰੇ ਦਾ ਰੂਪ ਉਹਨਾਂ ਦੇ ਵਿਰੁੱਧ ਗਵਾਹੀ ਦਿੰਦਾ ਹੈ, ਅਤੇ ਉਹ ਆਪਣੇ ਆਪ ਨੂੰ ਸਦੂਮ ਵਾਂਗੂੰ ਪਰਗਟ ਕਰਦੇ ਹਨ, ਉਹ ਉਸ ਨੂੰ ਲੁਕਾਉਂਦੇ ਨਹੀਂ, - ਹਾਏ ਉਹਨਾਂ ਦੀ ਜਾਨ ਉੱਤੇ! ਉਹ ਆਪ ਹੀ ਆਪਣੇ ਉੱਤੇ ਬੁਰਿਆਈ ਲੈ ਆਉਂਦੇ ਹਨ।

10 ਧਰਮੀ ਨੂੰ ਆਖੋ ਕਿ ਉਨ੍ਹਾਂ ਦਾ ਭਲਾ ਹੋਵੇਗਾ, ਕਿਉਂ ਜੋ ਉਹ ਆਪਣੇ ਕੰਮ ਦਾ ਫਲ ਖਾਣਗੇ।

11 ਹਾਏ ਦੁਸ਼ਟ ਉੱਤੇ! ਉਹ ਦਾ ਬੁਰਾ ਹੋਵੇਗਾ, ਕਿਉਂ ਜੋ ਉਹ ਆਪਣੇ ਹੱਥ ਦਾ ਕੀਤਾ ਆਪ ਭੋਗੇਗਾ।

12 ਮੇਰੀ ਪਰਜਾ! ਬੱਚੇ ਉਹਨਾਂ ਉੱਤੇ ਅਨ੍ਹੇਰ ਕਰਦੇ, ਅਤੇ ਔਰਤਾਂ ਉਹਨਾਂ ਉੱਤੇ ਹਕੂਮਤ ਕਰਦੀਆਂ ਹਨ। ਮੇਰੀ ਪਰਜਾ! ਤੇਰੇ ਆਗੂ ਤੈਨੂੰ ਭਟਕਾਉਂਦੇ ਹਨ, ਅਤੇ ਤੇਰੇ ਸਿੱਧੇ ਮਾਰਗਾਂ ਨੂੰ ਮਿਟਾ ਦਿੰਦੇ ਹਨ।

ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਦਾ ਨਿਆਂ ਕਰਨਾ

13 ਯਹੋਵਾਹ ਮੁਕੱਦਮਾ ਲੜਨ ਲਈ ਆਪਣੇ ਸਥਾਨ ਤੇ ਹੈ, ਅਤੇ ਲੋਕਾਂ ਦਾ ਫ਼ੈਸਲਾ ਕਰਨ ਲਈ ਖੜ੍ਹਾ ਹੈ।

14 ਯਹੋਵਾਹ ਆਪਣੀ ਪਰਜਾ ਦੇ ਬਜ਼ੁਰਗਾਂ ਅਤੇ ਆਗੂਆਂ ਦੇ ਵਿਰੁੱਧ ਨਿਆਂ ਲਈ ਆਉਂਦਾ ਹੈ, ਤੁਸੀਂ ਹੀ ਮੇਰੇ ਅੰਗੂਰੀ ਬਾਗ਼ ਨੂੰ ਚੱਟ ਕਰ ਲਿਆ ਹੈ, ਗਰੀਬਾਂ ਦੀ ਲੁੱਟ ਤੁਹਾਡੇ ਹੀ ਘਰਾਂ ਵਿੱਚ ਹੈ।

15 ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ, ਤੁਹਾਡਾ ਕੀ ਮਤਲਬ ਹੈ ਕਿ ਤੁਸੀਂ ਮੇਰੀ ਪਰਜਾ ਨੂੰ ਦਬਾਉਂਦੇ ਹੋ, ਅਤੇ ਗਰੀਬਾਂ ਨੂੰ ਰਗੜਦੇ ਹੋ?

ਯਹੂਸ਼ਲਮ ਦੀਆਂ ਔਰਤਾਂ ਨੂੰ ਚੇਤਾਵਨੀ

16 ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਸੀਯੋਨ ਦੀਆਂ ਧੀਆਂ ਹੰਕਾਰਨਾਂ ਹਨ, ਅਤੇ ਗਰਦਨ ਅਕੜਾ ਕੇ ਅਤੇ ਅੱਖਾਂ ਮਟਕਾ ਕੇ ਤੁਰਦੀਆਂ ਹਨ, ਅਤੇ ਠੁਮਕ-ਠੁਮਕ ਚਾਲ ਚੱਲਦੀਆਂ ਹਨ, ਅਤੇ ਪੈਰਾਂ ਵਿੱਚ ਘੁੰਗਰੂ ਛਣਕਾਉਂਦੀਆਂ ਹਨ,

17 ਹੁਣ ਪ੍ਰਭੂ ਸੀਯੋਨ ਦੀਆਂ ਧੀਆਂ ਦਾ ਸਿਰ ਗੰਜਾ ਕਰ ਦੇਵੇਗਾ ਅਤੇ ਯਹੋਵਾਹ ਉਹਨਾਂ ਦੇ ਸਰੀਰ ਨੰਗੇ ਕਰ ਦੇਵੇਗਾ।

18 ਉਸ ਦਿਨ ਪ੍ਰਭੂ ਉਹਨਾਂ ਦੀਆਂ ਪਜੇਬਾਂ ਦੀ ਸਜਾਵਟ, ਅਤੇ ਜਾਲੀਆਂ ਤੇ ਚੰਦਨਹਾਰ ਲੈ ਜਾਵੇਗਾ,

19 ਛੁਮਕੇ, ਛਣਕੰਗਣ, ਘੁੰਡ,

20 ਚੌਕ, ਕੰਗਣ, ਪਟਕੇ, ਅਤਰਦਾਨੀਆਂ, ਚੌਕੀਆਂ,
 21 ਅਤੇ ਮੁੰਦਰੀਆਂ ਤੇ ਨੱਥਾਂ,
 22 ਰਾਖਵੇਂ ਕੱਪੜੇ, ਚੱਦਰਾਂ, ਦੁਪੱਟੇ ਅਤੇ ਖੀਸੇ,
 23 ਆਰਸੀਆਂ, ਮਲਮਲ, ਸਾਫ਼ੇ ਅਤੇ ਬੁਰਕੇ, ਇਨ੍ਹਾਂ ਸਾਰਿਆਂ ਦੀ ਸ਼ੋਭਾ ਦੂਰ
 ਕਰੇਗਾ।

24 ਅਤੇ ਅਜਿਹਾ ਹੋਵੇਗਾ ਕਿ ਸੁਰੰਧ ਦੇ ਥਾਂ ਸੜਿਆਂ ਹੋਵੇਗੀ, ਪਟਕੇ ਦੀ
 ਥਾਂ ਰੱਸੀ, ਮੀਢੀਆਂ ਦੇ ਥਾਂ ਗੰਜ, ਚੋਲੀ ਦੇ ਥਾਂ ਟਾਟ ਦੀ ਪੇਟੀ, ਸੁਹੱਪਣ ਦੇ ਥਾਂ
 ਦਾਗ ਹੋਣਗੇ।

25 ਤੇਰੇ ਪੁਰਖ ਤਲਵਾਰ ਨਾਲ, ਅਤੇ ਤੇਰੇ ਸੂਰਮੇ ਯੁੱਧ ਵਿੱਚ ਡਿੱਗਣਗੇ।

26 ਸਿਯੋਨ ਸ਼ਹਿਰ ਦੇ ਫਾਟਕ ਵਿਰਲਾਪ ਤੇ ਸੋਗ ਕਰਨਗੇ, ਅਤੇ ਉਹ ਲੁੱਟ-
 ਪੁੱਟ ਹੋ ਕੇ ਉਹ ਹੇਠਾਂ ਬੈਠੇਗੀ।

4

1 ਉਸ ਦਿਨ ਸੱਤ ਔਰਤਾਂ ਇੱਕ ਆਦਮੀ ਨੂੰ ਇਹ ਆਖ ਕੇ ਫੜਨਗੀਆਂ,
 ਅਸੀਂ ਆਪਣੀ ਰੋਟੀ ਖਾਵਾਂਗੀਆਂ ਤੇ ਆਪਣੇ ਕੱਪੜੇ ਪਾਵਾਂਗੀਆਂ। ਅਸੀਂ ਕੇਵਲ
 ਤੇਰੇ ਨਾਮ ਤੋਂ ਸਦਾਈਏ। ਸਾਡੀ ਅਣ ਵਿਆਹੀਆਂ ਦੀ ਸ਼ਰਮਿੰਦਗੀ ਦੂਰ ਕਰ।

ਯਰੂਸ਼ਲਮ ਦਾ ਸ਼ਾਨਦਾਰ ਭਵਿੱਖ

2 ਉਸ ਦਿਨ ਯਹੋਵਾਹ ਦੀ ਸ਼ਾਖ ਸੋਹਣੀ ਅਤੇ ਪਰਤਾਪਵਾਨ ਹੋਵੇਗੀ ਅਤੇ ਉਸ
 ਦੇਸ ਦਾ ਫਲ ਇਸਰਾਏਲ ਦੇ ਬਚੇ ਹੋਇਆਂ ਲਈ ਸ਼ਾਨਦਾਰ ਅਤੇ ਸੁੰਦਰ ਹੋਵੇਗਾ

3 ਅਤੇ ਜਿਹੜਾ ਸੀਯੋਨ ਵਿੱਚ ਛੱਡਿਆ ਗਿਆ ਅਤੇ ਜਿਹੜਾ ਯਰੂਸ਼ਲਮ
 ਵਿੱਚ ਰਹਿ ਗਿਆ ਹੋਵੇ, ਉਹ ਪਵਿੱਤਰ ਅਖਵਾਏਗਾ ਅਰਥਾਤ ਉਹ ਸਾਰੇ ਜਿਹੜੇ
 ਯਰੂਸ਼ਲਮ ਦੇ ਜੀਉਂਦਿਆਂ ਵਿੱਚ ਲਿਖੇ ਗਏ।

4 ਇਹ ਤਦ ਹੋਵੇਗਾ ਜਦ ਪ੍ਰਭੂ ਨਿਆਂ ਦੇ ਆਤਮਾ ਅਤੇ ਭਸਮ ਕਰਨ ਵਾਲੇ
 ਆਤਮਾ ਨਾਲ ਸੀਯੋਨ ਦੀਆਂ ਧੀਆਂ ਦਾ ਮੈਲ ਧੋ ਸੁੱਟੇਗਾ ਅਤੇ ਯਰੂਸ਼ਲਮ ਦਾ
 ਲਹੂ ਉਹ ਦੇ ਵਿੱਚੋਂ ਸਾਫ਼ ਕਰ ਚੁੱਕਿਆ ਹੋਵੇਗਾ।

5 ਤਾਂ ਯਹੋਵਾਹ ਸੀਯੋਨ ਪਰਬਤ ਦੇ ਸਾਰੇ ਠਿਕਾਣੇ ਉੱਤੇ ਅਤੇ ਉਹ ਦੀਆਂ
 ਸੰਗਤਾਂ ਉੱਤੇ ਦਿਨ ਨੂੰ ਧੂੰਏਂ ਦਾ ਬੱਦਲ ਅਤੇ ਰਾਤ ਨੂੰ ਬਲਦੀ ਅੱਗ ਦਾ ਪ੍ਰਕਾਸ਼
 ਰਚੇਗਾ ਅਤੇ ਸਾਰੀ ਮਹਿਮਾ ਉੱਤੇ ਇੱਕ ਚਾਨਣੀ ਵਾਂਗੂੰ ਹੋਵੇਗੀ।

6 ਉਹ ਦਿਨ ਨੂੰ ਗਰਮੀ ਤੋਂ ਛਾਂ ਲਈ ਅਤੇ ਹਨੇਰੀ ਅਤੇ ਝੜੀ ਤੋਂ ਪਨਾਹ ਅਤੇ
 ਓਟ ਲਈ ਇੱਕ ਮੰਡਪ ਹੋਵੇਗਾ।

5

ਅੰਗੂਰੀ ਬਾਗ਼ ਦਾ ਗੀਤ

1 ਮੈਂ ਆਪਣੇ ਪ੍ਰੀਤਮ ਲਈ ਅਤੇ ਉਹ ਦੇ ਅੰਗੂਰੀ ਬਾਗ਼ ਦੇ ਵਿਖੇ ਇੱਕ ਪ੍ਰੇਮ ਰੱਤਾ ਗੀਤ ਗਾਵਾਂਗਾ, - ਮੇਰੇ ਪ੍ਰੀਤਮ ਦਾ ਇੱਕ ਅੰਗੂਰੀ ਬਾਗ਼ ਇੱਕ ਫਲਦਾਰ ਟਿੱਬੇ ਉੱਤੇ ਸੀ।

2 ਉਹ ਨੇ ਉਸ ਨੂੰ ਗੋਡਿਆ ਅਤੇ ਉਸ ਦੇ ਪੱਥਰ ਕੱਢ ਸੁੱਟੇ, ਅਤੇ ਉਸ ਵਿੱਚ ਚੰਗੀਆਂ ਦਾਬਾਂ ਲਾਈਆਂ, ਅਤੇ ਉਸ ਦੇ ਵਿਚਕਾਰ ਇੱਕ ਬੁਰਜ ਉਸਾਰਿਆ, ਨਾਲੇ ਦਾਖਰਸ ਲਈ ਉਸ ਵਿੱਚ ਇੱਕ ਹੌਂਦ ਪੁੱਟਿਆ, ਤਦ ਉਸ ਨੇ ਉਡੀਕਿਆ ਤਾਂ ਜੋ ਉਸ ਵਿੱਚ ਚੰਗੇ ਅੰਗੂਰ ਲੱਗਣ, ਪਰ ਲੱਗੇ ਜੰਗਲੀ ਅੰਗੂਰ।

3 ਹੁਣ ਹੇ ਯਹੂਸ਼ਲਮ ਦੇ ਵਾਸੀਓ ਅਤੇ ਯਹੂਦਾਹ ਦੇ ਮਨੁੱਖੋ, ਮੇਰਾ ਅਤੇ ਮੇਰੇ ਅੰਗੂਰੀ ਬਾਗ਼ ਦਾ ਫ਼ੈਸਲਾ ਕਰੋ।

4 ਮੈਂ ਆਪਣੇ ਬਾਗ਼ ਲਈ ਹੋਰ ਕੀ ਕਰ ਸਕਦਾ ਸੀ, ਜੇ ਮੈਂ ਉਸ ਲਈ ਨਹੀਂ ਕੀਤਾ? ਜਦ ਮੈਂ ਉਡੀਕਿਆ ਕਿ ਉਸ ਵਿੱਚ ਚੰਗੇ ਅੰਗੂਰ ਲੱਗਣ, ਤਾਂ ਕਿਉਂ ਜੰਗਲੀ ਅੰਗੂਰ ਲੱਗੇ?

5 ਹੁਣ ਮੈਂ ਤੁਹਾਨੂੰ ਦੱਸਦਾ ਹਾਂ, ਭਈ ਮੈਂ ਆਪਣੇ ਅੰਗੂਰੀ ਬਾਗ਼ ਨਾਲ ਕੀ ਕਰਨ ਵਾਲਾ ਹਾਂ। ਮੈਂ ਉਸ ਦੀ ਵਾੜ ਹਟਾ ਦਿਆਂਗਾ, ਅਤੇ ਉਹ ਸੜ ਜਾਵੇਗੀ, ਮੈਂ ਉਸ ਦੀ ਕੰਧ ਢਾਹ ਸੁੱਟਾਂਗਾ, ਅਤੇ ਉਹ ਲਤਾੜੀ ਜਾਵੇਗੀ।

6 ਮੈਂ ਉਸ ਨੂੰ ਉਜਾੜ ਦਿਆਂਗਾ, ਉਹ ਨਾ ਛਾਂਗਿਆ ਨਾ ਗੋਡਿਆ ਜਾਵੇਗਾ, ਕੰਡੇ ਤੇ ਕੰਡਿਆਲੇ ਉਸ ਵਿੱਚ ਉੱਗਣਗੇ, ਅਤੇ ਮੈਂ ਬੱਦਲਾਂ ਨੂੰ ਹੁਕਮ ਦਿਆਂਗਾ, ਭਈ ਉਸ ਦੇ ਉੱਤੇ ਮੀਂਹ ਨਾ ਵਰ੍ਹਾਉਣ।

7 ਸੈਨਾਂ ਦੇ ਯਹੋਵਾਹ ਦਾ ਅੰਗੂਰੀ ਬਾਗ਼ ਤਾਂ ਇਸਰਾਏਲ ਦਾ ਘਰਾਣਾ ਹੈ, ਅਤੇ ਯਹੂਦਾਹ ਦੇ ਮਨੁੱਖ ਉਹ ਦਾ ਮਨ ਭਾਉਂਦਾ ਬੂਟਾ ਹੈ। ਉਸ ਨੇ ਨਿਆਂ ਨੂੰ ਉਡੀਕਿਆ, ਅਤੇ ਵੇਖੋ, ਖੂਨ ਵੇਖਿਆ! ਧਰਮ ਦੀ ਆਸ ਲਈ, ਅਤੇ ਵੇਖੋ, ਦੁਹਾਈ ਦੀ ਅਵਾਜ਼ ਸੁਣੀ।

ਮਨੁੱਖਾਂ ਦੀ ਬੁਰਿਆਈ

8 ਹਾਏ ਉਹਨਾਂ ਉੱਤੇ ਜਿਹੜੇ ਘਰ ਨਾਲ ਘਰ ਜੋੜਦੇ, ਅਤੇ ਪੈਲੀ ਨਾਲ ਪੈਲੀ ਰਲਾਉਂਦੇ ਹਨ, ਜਦ ਤੱਕ ਕੋਈ ਥਾਂ ਨਾ ਰਹੇ, ਤਾਂ ਜੋ ਤੁਸੀਂ ਦੇਸ ਵਿੱਚ ਇਕੱਲੇ ਵੱਸੋ!

9 ਸੈਨਾਂ ਦੇ ਯਹੋਵਾਹ ਨੇ ਮੇਰੇ ਸੁਣਦਿਆਂ ਆਖਿਆ ਹੈ, - ਸੱਚ-ਮੁੱਚ ਬਹੁਤ ਸਾਰੇ ਘਰ ਉੱਜੜ ਜਾਣਗੇ, ਵੱਡੇ ਅਤੇ ਚੰਗੇ ਘਰ ਵਿਰਾਨ ਹੋ ਜਾਣਗੇ,

10 ਕਿਉਂ ਜੋ ਦਸ ਏਕੜ ਅੰਗੂਰ ਦੀ ਵਾੜੀ ਤੋਂ ਇੱਕ ਮਣ, ਅਤੇ ਬੀਜ ਦੇ ਦਸਾਂ ਟੋਪਿਆਂ ਤੋਂ ਇੱਕ ਟੋਪਾ ਅੰਨ ਮਿਲੇਗਾ।

11 ਹਾਏ ਉਹਨਾਂ ਉੱਤੇ ਜਿਹੜੇ ਸਵੇਰੇ ਉੱਠ ਬੈਠਦੇ, ਤਾਂ ਜੋ ਸ਼ਰਾਬ ਦੇ ਪਿੱਛੇ ਦੌੜਨ, ਜਿਹੜੇ ਸ਼ਾਮ ਤੱਕ ਠਹਿਰਦੇ ਹਨ, ਤਾਂ ਜੋ ਮਧ ਉਹਨਾਂ ਨੂੰ ਮਸਤ ਕਰ ਦੇਵੇ!

12 ਉਹਨਾਂ ਦੀਆਂ ਦਾਵਤਾਂ ਵਿੱਚ ਬਰਬਤ ਤੇ ਸਿਤਾਰ, ਡੱਫ਼, ਬੰਸਰੀ ਅਤੇ ਮਧ ਤਾਂ ਹਨ, ਪਰ ਉਹ ਯਹੋਵਾਹ ਦੇ ਕੰਮਾਂ ਦੀ ਪਰਵਾਹ ਨਹੀਂ ਕਰਦੇ, ਨਾ ਉਹ ਦੀ ਦਸਤਕਾਰੀ ਵੇਖਦੇ ਹਨ।

13 ਇਸ ਲਈ ਮੇਰੀ ਪਰਜਾ ਬੇਸਮਝੀ ਦੇ ਕਾਰਨ ਗੁਲਾਮੀ ਵਿੱਚ ਜਾਂਦੀ ਹੈ, ਉਹ ਦੇ ਪਤਵੰਤ ਭੁੱਖ ਨਾਲ ਮਰਦੇ ਹਨ, ਅਤੇ ਉਹ ਦੇ ਸਧਾਰਣ ਲੋਕ ਪਿਆਸ ਨਾਲ ਤੜਫਦੇ ਹਨ।

14 ਇਸ ਲਈ ਪਤਾਲ ਨੇ ਆਪਣੀ ਲਾਲਸਾ ਵਧਾਈ ਹੈ, ਅਤੇ ਆਪਣਾ ਮੂੰਹ ਬੇਅੰਤ ਅੱਡਿਆ ਹੈ, ਇਸ ਲਈ ਉਹ ਦੇ ਬਜ਼ੁਰਗ ਅਤੇ ਸਧਾਰਣ ਲੋਕ, ਅਤੇ ਉਹ ਦਾ ਰੌਲਾ ਅਤੇ ਉਨ੍ਹਾਂ ਦੇ ਸਭ ਅਨੰਦ ਕਰਨ ਵਾਲੇ ਹੇਠਾਂ ਉਤਰਦੇ ਜਾਂਦੇ ਹਨ।

15 ਲੋਕ ਨਿਵਾਏ ਜਾਂਦੇ ਹਨ, ਅਤੇ ਹੰਕਾਰੀਆਂ ਦੀਆਂ ਅੱਖਾਂ ਨੀਵੀਆਂ ਕੀਤੀਆਂ ਜਾਂਦੀਆਂ ਹਨ,

16 ਪਰ ਸੈਨਾਂ ਦਾ ਯਹੋਵਾਹ ਨਿਆਂ ਵਿੱਚ ਉੱਚਾ ਕੀਤਾ ਜਾਂਦਾ ਹੈ, ਅਤੇ ਪਵਿੱਤਰ ਪਰਮੇਸ਼ੁਰ ਧਰਮ ਵਿੱਚ ਆਪਣੇ ਆਪ ਨੂੰ ਪਵਿੱਤਰ ਵਿਖਾਉਂਦਾ ਹੈ।

17 ਤਦ ਲੇਲੇ, ਜਾਣੇ, ਆਪਣੀ ਜੂਹ ਵਿੱਚ ਚਰਨਗੇ, ਅਤੇ ਤਕੜਿਆਂ ਦੇ ਉਜਾੜ ਸਥਾਨ ਪਰਦੇਸੀ ਨੂੰ ਚਾਰਗਾਹਾਂ ਲਈ ਮਿਲਣਗੇ।

18 ਹਾਏ ਉਹਨਾਂ ਉੱਤੇ ਜਿਹੜੇ ਬਦੀ ਨੂੰ ਝੂਠ ਦੇ ਰੱਸਿਆਂ ਨਾਲ ਖਿੱਚਦੇ ਹਨ, ਅਤੇ ਪਾਪ ਨੂੰ ਗੱਡੇ ਦੀਆਂ ਰੱਸਿਆਂ ਨਾਲ!

19 ਜਿਹੜੇ ਆਖਦੇ ਹਨ, ਉਹ ਛੇਤੀ ਕਰੇ, ਉਹ ਆਪਣੇ ਕੰਮ ਨੂੰ ਤੇਜੀ ਨਾਲ ਕਰੇ, ਤਾਂ ਜੋ ਅਸੀਂ ਉਹ ਨੂੰ ਵੇਖੀਏ! ਇਸਰਾਏਲ ਦੇ ਪਵਿੱਤਰ ਪੁਰਖ ਦੀ ਯੋਜਨਾ ਪਰਗਟ ਹੋਵੇ ਅਤੇ ਨੇੜੇ ਆਵੇ ਤਾਂ ਜੋ ਅਸੀਂ ਉਹ ਨੂੰ ਜਾਣੀਏ!

20 ਹਾਏ ਉਹਨਾਂ ਉੱਤੇ ਜਿਹੜੇ ਬੁਰਿਆਈ ਨੂੰ ਭਲਿਆਈ ਅਤੇ ਭਲਿਆਈ ਨੂੰ ਬੁਰਿਆਈ ਆਖਦੇ ਹਨ! ਜਿਹੜੇ ਹਨੇਰੇ ਨੂੰ ਚਾਨਣ ਅਤੇ ਚਾਨਣ ਨੂੰ ਹਨੇਰਾ ਆਖਦੇ ਹਨ! ਜਿਹੜੇ ਕੌੜੇ ਨੂੰ ਮਿੱਠੇ ਦੇ ਥਾਂ, ਅਤੇ ਮਿੱਠੇ ਨੂੰ ਕੌੜੇ ਦੇ ਥਾਂ ਰੱਖਦੇ

ਹਨ!

21 ਹਾਏ ਉਹਨਾਂ ਉੱਤੇ ਜਿਹੜੇ ਆਪਣੀ ਨਿਗਾਹ ਵਿੱਚ ਸਿਆਣੇ ਹਨ, ਅਤੇ ਆਪਣੀਆਂ ਨਜ਼ਰਾਂ ਵਿੱਚ ਬੁੱਧਵਾਨ ਹਨ!

22 ਹਾਏ ਉਹਨਾਂ ਉੱਤੇ ਜਿਹੜੇ ਮਧ ਪੀਣ ਵਿੱਚ ਸੂਰਮੇ ਹਨ, ਅਤੇ ਸ਼ਰਾਬ ਤਿਆਰ ਕਰਨ ਵਿੱਚ ਸੂਰਬੀਰ ਹਨ!

23 ਜਿਹੜੇ ਦੁਸ਼ਟ ਨੂੰ ਰਿਸ਼ਵਤ ਲੈ ਕੇ ਧਰਮੀ ਠਹਿਰਾਉਂਦੇ ਹਨ, ਅਤੇ ਧਰਮੀਆਂ ਦਾ ਧਰਮ ਉਨ੍ਹਾਂ ਤੋਂ ਖੋਹ ਲੈਂਦੇ ਹਨ!

24 ਇਸ ਲਈ ਜਿਵੇਂ ਅੱਗ ਦੀ ਲਾਟ ਟਾਂਡੇ ਨੂੰ ਖਾ ਜਾਂਦੀ ਹੈ, ਅਤੇ ਸੁੱਕਾ ਘਾਹ ਲੰਬ ਵਿੱਚ ਮਿਟ ਜਾਂਦਾ ਹੈ, ਸੇ ਉਹਨਾਂ ਦੀ ਜੜ੍ਹ ਸੜਿਆਂਧ ਵਾਂਗੂੰ ਸੜ੍ਹ ਜਾਵੇਗੀ, ਅਤੇ ਉਹਨਾਂ ਦੀਆਂ ਕਲੀਆਂ ਧੂੜ ਵਾਂਗੂੰ ਉੱਡ ਜਾਣਗੀਆਂ, ਕਿਉਂ ਜੋ ਉਹਨਾਂ ਨੇ ਸੈਨਾਂ ਦੇ ਯਹੋਵਾਹ ਦੀ ਬਿਵਸਥਾ ਨੂੰ ਰੱਦ ਕੀਤਾ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦਾ ਫ਼ਰਮਾਨ ਤੁੱਛ ਜਾਣਿਆ।

25 ਇਸ ਲਈ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਉਸ ਨੇ ਆਪਣਾ ਹੱਥ ਉਹਨਾਂ ਦੇ ਉੱਤੇ ਚੁੱਕਿਆ, ਅਤੇ ਉਹਨਾਂ ਨੂੰ ਮਾਰਿਆ, ਤਾਂ ਪਰਬਤ ਕੰਬ ਗਏ, ਅਤੇ ਉਹਨਾਂ ਦੀਆਂ ਲੋਥਾਂ ਕੂੜੇ ਵਾਂਗੂੰ ਗਲੀਆਂ ਵਿੱਚ ਪਈਆਂ ਸਨ, ਇਸ ਦੇ ਬਾਵਜੂਦ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।

26 ਉਹ ਦੂਰ-ਦੂਰ ਦੀਆਂ ਕੌਮਾਂ ਲਈ ਝੰਡਾ ਖੜ੍ਹਾ ਕਰੇਗਾ, ਅਤੇ ਉਸ ਲਈ ਧਰਤੀ ਦੀਆਂ ਹੱਦਾਂ ਤੋਂ ਸੀਟੀ ਵਜਾਵੇਗਾ, ਤਾਂ ਵੇਖੋ, ਉਹ ਤੁਰਤ-ਫੁਰਤ ਆਉਂਦੀ ਹੈ।

27 ਉਸ ਵਿੱਚ ਨਾ ਕੋਈ ਖੱਕਦਾ, ਨਾ ਕੋਈ ਠੇਡਾ ਖਾਂਦਾ, ਨਾ ਕੋਈ ਉਘਲਾਉਂਦਾ, ਨਾ ਕੋਈ ਸੌਂਦਾ, ਨਾ ਕਿਸੇ ਦਾ ਕਮਰਬੰਦ ਖੁੱਲ੍ਹਦਾ ਹੈ, ਨਾ ਕਿਸੇ ਦੀ ਜੁੱਤੀ ਦਾ ਤਸਮਾ ਟੁੱਟਦਾ ਹੈ।

28 ਉਨ੍ਹਾਂ ਦੇ ਤੀਰ ਤਿੱਖੇ, ਅਤੇ ਉਨ੍ਹਾਂ ਦੇ ਸਾਰੇ ਧਣੁੱਖ ਕੱਸੇ ਹੋਏ ਹਨ, ਉਨ੍ਹਾਂ ਦੇ ਘੋੜਿਆਂ ਦੇ ਸੁੰਬ ਚਕਮਕ ਜਿਹੇ, ਅਤੇ ਉਨ੍ਹਾਂ ਦੇ ਪਹੀਏ ਵਾਵਰੇਲੇ ਜਿਹੇ ਜਾਪਦੇ ਹਨ।

29 ਉਨ੍ਹਾਂ ਦਾ ਦਹਾੜਨਾ ਸ਼ੇਰਨੀ ਵਾਂਗੂੰ ਅਤੇ ਉਹ ਜੁਆਨ ਸ਼ੇਰ ਵਾਂਗੂੰ ਦਹਾੜਦੇ ਹਨ, ਉਹ ਗੱਜਦੇ ਹਨ ਅਤੇ ਸ਼ਿਕਾਰ ਫੜਦੇ ਹਨ, ਫੇਰ ਉਸ ਨੂੰ ਸੁਖਾਲੇ ਹੀ ਲੈ ਜਾਂਦੇ ਹਨ ਅਤੇ ਛੁਡਾਉਣ ਵਾਲਾ ਕੋਈ ਨਹੀਂ ਹੁੰਦਾ।

30 ਉਸ ਦਿਨ ਉਹ ਉਸ ਦੇ ਉੱਤੇ ਸਮੁੰਦਰ ਦੀ ਗਰਜ ਵਾਂਗੂੰ ਗੱਜਣਗੇ, ਜੇ ਕੋਈ ਦੇਸ ਵੱਲ ਤੱਕੇ, ਤਾਂ ਉਸ ਨੂੰ ਹਨੇਰਾ ਅਤੇ ਦੁੱਖ ਵਿਖਾਈ ਦੇਵੇਗਾ, ਅਤੇ ਚਾਨਣ ਬੱਦਲਾਂ ਦੇ ਕਾਰਨ ਹਨੇਰਾ ਹੋ ਜਾਵੇਗਾ।

6

ਸੇਵਾ ਦੇ ਲਈ ਯਸਾਯਾਹ ਦੀ ਬੁਲਾਹਟ

1 ਉੱਜੀਯਾਹ ਰਾਜਾ ਦੀ ਮੌਤ ਦੇ ਸਾਲ ਮੈਂ ਪ੍ਰਭੂ ਨੂੰ ਬਹੁਤ ਉੱਚੇ ਸਿੰਘਾਸਣ ਉੱਤੇ ਬਿਰਾਜਮਾਨ ਵੇਖਿਆ ਅਤੇ ਉਹ ਦੇ ਬਸਤਰ ਦੇ ਪੱਲੇ ਨਾਲ ਭਵਨ ਭਰ ਗਿਆ।

2 ਉਹ ਦੇ ਉਤਾਹਾਂ ਸਰਾਫ਼ੀਮ ਖਲੋਤੇ ਸਨ। ਹਰੇਕ ਦੇ ਛੇ-ਛੇ ਖੰਭ ਸਨ, ਉਹ ਦੋ ਖੰਭਾਂ ਨਾਲ ਆਪਣਾ ਮੂੰਹ ਢੱਕਦੇ ਸਨ, ਅਤੇ ਦੋ ਨਾਲ ਆਪਣੇ ਪੈਰ ਢੱਕਦੇ ਅਤੇ ਦੋ ਨਾਲ ਉੱਡਦੇ ਸਨ।

3 ਉਹ ਇੱਕ ਦੂਜੇ ਨੂੰ ਪੁਕਾਰ-ਪੁਕਾਰ ਕੇ ਆਖਦੇ ਸਨ, - “ਸੈਨਾਂ ਦਾ ਯਹੋਵਾਹ ਪਵਿੱਤਰ, ਪਵਿੱਤਰ, ਪਵਿੱਤਰ, ਸਾਰੀ ਧਰਤੀ ਉਹ ਦੇ ਪਰਤਾਪ ਨਾਲ ਭਰੀ ਹੋਈ ਹੈ।”

4 ਅਤੇ ਪੁਕਾਰਨ ਵਾਲੇ ਦੀ ਅਵਾਜ਼ ਤੋਂ ਸਰਦਲ ਦੀਆਂ ਨੀਹਾਂ ਹਿੱਲ ਗਈਆਂ ਅਤੇ ਭਵਨ ਧੁੰਧੇ ਨਾਲ ਭਰ ਗਿਆ।

5 ਤਦ ਮੈਂ ਆਖਿਆ, ਹਾਏ ਮੇਰੇ ਉੱਤੇ! ਮੈਂ ਤਾਂ ਨਾਸ ਹੋ ਗਿਆ! ਮੈਂ ਤਾਂ ਭਰਿਸ਼ਟ ਬੁੱਲ੍ਹਾਂ ਵਾਲਾ ਮਨੁੱਖ ਹਾਂ, ਅਤੇ ਭਰਿਸ਼ਟ ਬੁੱਲ੍ਹਾਂ ਵਾਲੇ ਲੋਕਾਂ ਵਿੱਚ ਵੱਸਦਾ ਹਾਂ! ਕਿਉਂ ਜੋ ਮੇਰੀਆਂ ਅੱਖਾਂ ਨੇ ਸੈਨਾਂ ਦੇ ਯਹੋਵਾਹ ਮਹਾਰਾਜਾ ਅਧੀਰਾਜ ਨੂੰ ਵੇਖਿਆ ਹੈ!

6 ਤਦ ਸਰਾਫ਼ੀਮ ਵਿੱਚੋਂ ਇੱਕ ਮੇਰੇ ਵੱਲ ਉੱਡ ਕੇ ਆਇਆ ਅਤੇ ਉਹ ਦੇ ਹੱਥ ਵਿੱਚ ਇੱਕ ਭੱਖਦਾ ਹੋਇਆ ਕੋਲਾ ਸੀ, ਜਿਹੜਾ ਉਸ ਨੇ ਜਗਵੇਦੀ ਦੇ ਉੱਤੇ ਚਿਮਟੇ ਨਾਲ ਚੁੱਕਿਆ ਸੀ।

7 ਤਦ ਉਸ ਨੇ ਇਹ ਆਖ ਕੇ ਮੇਰੇ ਮੂੰਹ ਨੂੰ ਛੂਹਿਆ, ਵੇਖ ਇਸ ਨੇ ਤੇਰੇ ਬੁੱਲ੍ਹਾਂ ਨੂੰ ਛੂਹਿਆ ਹੈ ਅਤੇ ਤੇਰੀ ਬਦੀ ਦੂਰ ਹੋਈ ਅਤੇ ਤੇਰਾ ਪਾਪ ਢੱਕਿਆ ਗਿਆ ਹੈ।

8 ਫੇਰ ਮੈਂ ਪ੍ਰਭੂ ਦੀ ਅਵਾਜ਼ ਇਹ ਆਖਦੇ ਹੋਏ ਸੁਣੀ, ਮੈਂ ਕਿਸਨੂੰ ਭੇਜਾਂ ਅਤੇ ਕੌਣ ਸਾਡੇ ਲਈ ਜਾਵੇਗਾ? ਤਦ ਮੈਂ ਆਖਿਆ, ਮੈਂ ਹਾਜ਼ਰ ਹਾਂ, ਮੈਨੂੰ ਭੇਜੋ।

9 ਉਸ ਨੇ ਆਖਿਆ, ਜਾ ਅਤੇ ਇਸ ਪਰਜਾ ਨੂੰ ਆਖ, - ਤੁਸੀਂ ਸੁਣਦੇ ਰਹੋ ਪਰ ਸਮਝੋ ਨਾ, ਅਤੇ ਵੇਖਦੇ ਰਹੋ ਪਰ ਬੁੱਝੋ ਨਾ,

10 ਇਸ ਪਰਜਾ ਦਾ ਮਨ ਮੋਟਾ, ਅਤੇ ਇਸ ਦੇ ਕੰਨ ਭਾਰੇ ਕਰ ਦੇ, ਅਤੇ ਇਸ ਦੀਆਂ ਅੱਖਾਂ ਬੰਦ ਕਰ, ਅਜਿਹਾ ਨਾ ਹੋਵੇ ਕਿ ਉਹ ਆਪਣੀਆਂ ਅੱਖਾਂ ਨਾਲ ਵੇਖਣ, ਅਤੇ ਆਪਣਿਆਂ ਕੰਨਾਂ ਨਾਲ ਸੁਣਨ, ਅਤੇ ਆਪਣੇ ਮਨ ਨਾਲ ਸਮਝਣ, ਅਤੇ ਮੁੜ ਆਉਣ ਅਤੇ ਚੰਗੇ ਹੋ ਜਾਣ।

11 ਤਦ ਮੈਂ ਪੁੱਛਿਆ, ਹੇ ਪ੍ਰਭੂ ਕਦੋਂ ਤੱਕ? ਉਸ ਨੇ ਆਖਿਆ, ਜਦ ਤੱਕ ਸ਼ਹਿਰ ਵਿਰਾਨ ਅਤੇ ਬੇ-ਅਬਾਦ ਨਾ ਹੋ ਜਾਣ, ਅਤੇ ਘਰ ਬੇ-ਚਰਾਗ ਨਾ ਹੋ ਜਾਣ, ਅਤੇ ਜ਼ਮੀਨ ਪੂਰੀ ਹੀ ਉਜੜ ਨਾ ਜਾਵੇ।

12 ਜਦ ਤੱਕ ਯਹੋਵਾਹ ਮਨੁੱਖਾਂ ਨੂੰ ਦੂਰ ਨਾ ਕਰ ਦੇਵੇ, ਅਤੇ ਦੇਸ ਵਿੱਚ ਬਹੁਤੇ ਸਥਾਨ ਸੁਨਸਾਨ ਨਾ ਹੋ ਜਾਣ।

13 ਭਾਵੇਂ ਉਸ ਦੇ ਵਾਸੀਆਂ ਦਾ ਦਸਵਾਂ ਹਿੱਸਾ ਹੀ ਰਹੇ, ਉਹ ਮੁੜ ਭਸਮ ਹੋਵੇਗਾ, ਪਰ ਜਿਵੇਂ ਚੀਲ ਜਾਂ ਬਲੂਤ ਦੇ ਰੁੱਖ ਜਦ ਉਹ ਵੱਢੇ ਜਾਂਦੇ ਹਨ, ਤਾਂ ਉਨ੍ਹਾਂ ਦਾ ਟੁੰਡ ਖੜ੍ਹਾ ਰਹਿੰਦਾ ਹੈ। ਉਸੇ ਤਰ੍ਹਾਂ ਹੀ ਪਵਿੱਤਰ ਵੰਸ਼ ਉਹ ਦਾ ਟੁੰਡ ਹੈ।

7

ਰਾਜਾ ਆਹਾਜ਼ ਨੂੰ ਇੱਕ ਸੰਦੇਸ਼

1 ਤਦ ਅਜਿਹਾ ਹੋਇਆ ਕਿ ਉੱਜੀਯਾਹ ਦੇ ਪੋਤਰੇ, ਯੋਥਾਮ ਦੇ ਪੁੱਤਰ ਆਹਾਜ਼ ਜੋ ਯਹੂਦਾਹ ਦਾ ਰਾਜਾ ਸੀ, ਉਸ ਦੇ ਦਿਨਾਂ ਵਿੱਚ ਅਰਾਮ ਦਾ ਰਾਜੇ ਰਸੀਨ ਅਤੇ ਇਸਰਾਏਲ ਦੇ ਰਾਜੇ ਰਮਲਯਾਹ ਦਾ ਪੁੱਤਰ ਪਕਹ ਨੇ ਯਹੂਸ਼ਲਮ ਉੱਤੇ ਚੜ੍ਹਾਈ ਕੀਤੀ ਤਾਂ ਜੋ ਉਸ ਦੇ ਵਿਰੁੱਧ ਯੁੱਧ ਕਰਨ, ਪਰ ਉਹ ਨੂੰ ਜਿੱਤ ਨਾ ਸਕੇ।

2 ਜਦ ਦਾਊਦ ਦੇ ਘਰਾਣੇ ਨੂੰ ਦੱਸਿਆ ਗਿਆ ਕਿ ਅਰਾਮ ਇਫ਼ਰਾਈਮ ਰਾਜ ਨਾਲ ਮਿਲ ਗਿਆ ਹੈ, ਤਾਂ ਆਹਾਜ਼ ਦਾ ਅਤੇ ਉਹ ਦੀ ਪਰਜਾ ਦਾ ਦਿਲ ਅਜਿਹਾ ਕੰਬ ਗਿਆ, ਜਿਵੇਂ ਜੰਗਲੀ ਦਰੱਖਤ ਪੌਣ ਦੇ ਅੱਗੇ ਕੰਬ ਜਾਂਦੇ ਹਨ।

3 ਤਦ ਯਹੋਵਾਹ ਨੇ ਯਸਾਯਾਹ ਨੂੰ ਆਖਿਆ, ਤੂੰ ਅਤੇ ਤੇਰਾ ਪੁੱਤਰ ਸ਼ਆਰ ਯਾਸੂਬ ਉੱਪਰਲੇ ਤਲਾਬ ਦੇ ਸੂਏ ਦੇ ਸਿਰੇ ਉੱਤੇ ਥੋਬੀ ਘਾਟ ਦੇ ਰਾਹ ਤੇ ਆਹਾਜ਼ ਨੂੰ ਮਿਲੋ

4 ਅਤੇ ਤੂੰ ਉਹ ਨੂੰ ਆਖ, ਖ਼ਬਰਦਾਰ, ਚੁੱਪ ਰਹਿ ਅਤੇ ਨਾ ਡਰ! ਇਨ੍ਹਾਂ ਚੁਆਤੀਆਂ ਦੇ ਦੋਹਾਂ ਸੁਲਗਦੇ ਟੁੰਡਾਂ ਤੋਂ ਅਰਥਾਤ ਰਮਲਯਾਹ ਦੇ ਪੁੱਤਰ ਅਰਾਮ ਅਤੇ ਰਸੀਨ ਦੇ ਬਲਦੇ ਕ੍ਰੋਧ ਤੋਂ ਤੇਰਾ ਦਿਲ ਘਬਰਾ ਨਾ ਜਾਵੇ,

5 ਕਿਉਂ ਜੋ ਅਰਾਮ ਅਤੇ ਰਮਲਯਾਹ ਦੇ ਪੁੱਤਰ ਅਤੇ ਇਫ਼ਰਾਈਮ ਨੇ ਤੇਰੇ ਵਿਰੁੱਧ ਬਦੀ ਦੀ ਯੋਜਨਾ ਬਣਾਈ ਹੈ ਅਤੇ ਆਖਿਆ,

6 ਆਓ, ਅਸੀਂ ਯਹੂਦਾਹ ਉੱਤੇ ਹਮਲਾ ਕਰਕੇ ਉਸ ਨੂੰ ਘਬਰਾ ਦੇਈਏ ਅਤੇ ਉਹ ਦੇ ਵਿੱਚ ਫੁੱਟ ਪਾ ਕੇ ਉਸ ਨੂੰ ਆਪਸ ਵਿੱਚ ਵੰਡ ਲਈਏ ਅਤੇ ਟਾਬਲ ਦੇ ਪੁੱਤਰ ਨੂੰ ਉਹ ਦੇ ਵਿੱਚ ਰਾਜਾ ਬਣਾਈਏ।

7 ਪਰ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਇਹ ਯੋਜਨਾ ਸਫ਼ਲ ਨਹੀਂ ਹੋਵੇਗੀ ਅਤੇ ਨਾ ਹੀ ਪੂਰੀ ਹੋਵੇਗੀ,

8 ਕਿਉਂ ਜੋ ਅਰਾਮ ਦਾ ਸਿਰ ਦੰਮਿਸ਼ਕ ਹੈ ਅਤੇ ਦੰਮਿਸ਼ਕ ਦਾ ਸਿਰ ਰਸੀਨ ਹੈ, ਪਰ ਪੈਂਹਠ ਸਾਲਾਂ ਦੇ ਅੰਦਰ ਇਫ਼ਰਾਈਮ ਅਜਿਹਾ ਟੁੱਕੜੇ-ਟੁੱਕੜੇ ਕੀਤਾ ਜਾਵੇਗਾ ਕਿ ਉਹ ਕੌਮ ਹੀ ਨਾ ਰਹੇਗੀ।

9 ਇਫ਼ਰਾਈਮ ਦਾ ਸਿਰ ਸਾਮਰਿਯਾ ਹੈ ਅਤੇ ਸਾਮਰਿਯਾ ਦਾ ਸਿਰ ਰਮਲਯਾਹ ਦਾ ਪੁੱਤਰ ਹੈ। ਜੇਕਰ ਤੁਸੀਂ ਪਰਤੀਤ ਨਾ ਕਰੋਗੇ ਤਾਂ ਤੁਸੀਂ ਸੱਚ-ਮੁੱਚ ਕਾਇਮ ਨਾ ਰਹੋਗੇ।

ਇੰਮਾਨੂਏਲ ਦਾ ਨਿਸ਼ਾਨ

10 ਫੇਰ ਯਹੋਵਾਹ ਨੇ ਆਹਾਜ਼ ਨੂੰ ਇਹ ਵੀ ਆਖਿਆ,

11 ਯਹੋਵਾਹ ਆਪਣੇ ਪਰਮੇਸ਼ੁਰ ਤੋਂ ਕੋਈ ਨਿਸ਼ਾਨ ਮੰਗ, ਭਾਵੇਂ ਡੂੰਘਿਆਈ ਵਿੱਚ ਭਾਵੇਂ ਉਤਾਹਾਂ ਉਚਿਆਈ ਵਿੱਚ ਮੰਗ,

12 ਪਰ ਆਹਾਜ਼ ਨੇ ਆਖਿਆ, ਮੈਂ ਨਹੀਂ ਮੰਗਾਂਗਾ ਅਤੇ ਮੈਂ ਯਹੋਵਾਹ ਨੂੰ ਨਹੀਂ ਪਰਤਾਵਾਂਗਾ।

13 ਤਦ ਯਸਾਯਾਹ ਨੇ ਆਖਿਆ, ਹੇ ਦਾਊਦ ਦੇ ਘਰਾਣੇ, ਸੁਣ। ਭਲਾ, ਮਨੁੱਖਾਂ ਨੂੰ ਖੇਚਲ ਦੇਣਾ, ਇਹ ਤੁਹਾਡੇ ਲਈ ਛੋਟੀ ਗੱਲ ਹੈ? ਕੀ ਹੁਣ ਤੁਸੀਂ ਮੇਰੇ ਪਰਮੇਸ਼ੁਰ ਨੂੰ ਵੀ ਖੇਚਲ ਦਿਓਗੇ?

14 ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ। ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ।

15 ਉਹ ਦਹੀਂ ਅਤੇ ਸ਼ਹਿਦ ਖਾਵੇਗਾ ਜਿਸ ਸਮੇਂ ਤੱਕ ਉਹ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਨਾ ਜਾਣੇ।

16 ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਜਾਣੇ, ਉਹ ਭੂਮੀ ਛੱਡੀ ਜਾਵੇਗੀ, ਜਿਸ ਦੇ ਦੋਹਾਂ ਰਾਜਿਆਂ ਤੋਂ ਤੂੰ ਘਬਰਾਉਂਦਾ ਹੈਂ।

17 ਯਹੋਵਾਹ ਤੇਰੇ ਉੱਤੇ, ਤੇਰੇ ਲੋਕਾਂ ਉੱਤੇ ਅਤੇ ਤੇਰੇ ਪਿਤਾ ਦੇ ਘਰਾਣੇ ਉੱਤੇ ਅਜਿਹੇ ਦਿਨ ਲੈ ਆਵੇਗਾ, ਜਿਹੇ ਉਨ੍ਹਾਂ ਦਿਨਾਂ ਤੋਂ ਨਹੀਂ ਆਏ ਜਦੋਂ ਇਫ਼ਰਾਈਮ ਯਹੂਦਾਹ ਤੋਂ ਅਲੱਗ ਹੋ ਗਿਆ ਸੀ, ਅਰਥਾਤ ਅੱਸੂਰ ਦੇ ਰਾਜੇ ਦੇ ਦਿਨ।

18 ਅਜਿਹਾ ਹੋਵੇਗਾ ਕਿ ਉਸ ਦਿਨ ਯਹੋਵਾਹ ਉਸ ਮੱਖੀ ਲਈ ਜਿਹੜੀ ਮਿਸਰ ਦੀਆਂ ਨਦੀਆਂ ਦੇ ਸਿਰੇ ਤੇ ਹੈ ਅਤੇ ਉਸ ਮਧੁਮੱਖੀ ਨੂੰ ਜਿਹੜੀ ਅੱਸੂਰ ਦੇ ਦੇਸ ਵਿੱਚ ਹੈ, ਸੀਟੀ ਵਜਾ ਕੇ ਬੁਲਾਵੇਗਾ।

19 ਫੇਰ ਉਹ ਸਭ ਆਉਣਗੀਆਂ ਅਤੇ ਢਾਲੂ ਵਾਦੀਆਂ ਵਿੱਚ, ਚੱਟਾਨਾਂ ਦੀਆਂ ਤੇੜਾਂ ਵਿੱਚ ਅਤੇ ਸਾਰੇ ਕੰਡਿਆਂ ਉੱਤੇ ਅਤੇ ਸਾਰੀਆਂ ਝਾੜੀਆਂ ਉੱਤੇ ਬੈਠ ਜਾਣਗੀਆਂ।

20 ਉਸ ਦਿਨ ਪ੍ਰਭੂ ਉਸ ਉਸਤਰੇ ਨਾਲ ਜਿਹੜਾ ਦਰਿਆ ਦੇ ਪਾਰੋਂ ਭਾੜੇ ਤੇ ਲਿਆ ਗਿਆ ਹੈ ਅਰਥਾਤ ਅੱਸੂਰ ਦੇ ਰਾਜੇ ਨਾਲ, ਸਿਰ ਅਤੇ ਪੈਰਾਂ ਦੇ ਵਾਲ ਮੁੰਨ ਸੁੱਟੇਗਾ ਅਤੇ ਦਾੜ੍ਹੀ ਵੀ ਮੁੰਨ ਦੇਵੇਗਾ।

21 ਤਦ ਅਜਿਹਾ ਹੋਵੇਗਾ ਕਿ ਉਸ ਦਿਨ ਇੱਕ ਮਨੁੱਖ ਇੱਕ ਵੱਛੀ ਤੇ ਦੋ ਭੇਡਾਂ ਪਾਲੇਗਾ

22 ਅਤੇ ਉਨ੍ਹਾਂ ਦੇ ਦੁੱਧ ਦੀ ਵਾਫ਼ਰੀ ਦੇ ਕਾਰਨ ਉਹ ਦਹੀਂ ਖਾਵੇਗਾ ਕਿਉਂਕਿ ਜਿੰਨੇ ਵੀ ਉਸ ਦੇਸ ਵਿੱਚ ਬਾਕੀ ਰਹਿ ਜਾਣਗੇ ਉਹ ਦਹੀਂ ਤੇ ਸ਼ਹਿਦ ਖਾਇਆ ਕਰਨਗੇ।

23 ਅਤੇ ਉਸ ਦਿਨ ਹਰੇਕ ਥਾਂ ਜਿੱਥੇ ਹਜ਼ਾਰ ਵੇਲਾਂ ਹੁੰਦੀਆਂ ਸਨ, ਜਿਨ੍ਹਾਂ ਦਾ ਮੁੱਲ ਹਜ਼ਾਰ ਚਾਂਦੀ ਦੇ ਸ਼ਕੇਲ ਹੁੰਦਾ ਸੀ, ਉੱਥੇ ਕੰਡੇ ਅਤੇ ਕੰਡਿਆਲੇ ਹੀ ਹੋਣਗੇ।

24 ਤੀਰਾਂ ਅਤੇ ਧਣੁੱਖਾਂ ਨਾਲ ਲੋਕ ਉੱਥੇ ਆਉਣਗੇ ਕਿਉਂਕਿ ਸਾਰਾ ਦੇਸ ਕੰਡਿਆਂ ਤੇ ਕੰਡਿਆਲਿਆਂ ਨਾਲ ਭਰਿਆ ਹੋਵੇਗਾ

25 ਅਤੇ ਸਾਰੇ ਟਿੱਬੇ ਜਿਹੜੇ ਕਹੀ ਨਾਲ ਪੁੱਟੇ ਜਾਂਦੇ ਸਨ, ਉੱਥੇ ਕੰਡਿਆਂ ਤੇ ਕੰਡਿਆਲਿਆਂ ਦੇ ਡਰ ਤੋਂ ਤੁਸੀਂ ਨਾ ਜਾਓਗੇ ਪਰ ਉਹ ਬਲਦਾਂ ਦੀਆਂ ਰੱਖਾਂ ਅਤੇ ਭੇਡਾਂ ਦੀ ਚਾਰਗਾਹ ਹੋਣਗੇ।

8

ਯਸਾਯਾਹ ਦਾ ਪੁੱਤਰ: ਲੋਕਾਂ ਦੇ ਲਈ ਨਿਸ਼ਾਨ

1 ਯਹੋਵਾਹ ਨੇ ਮੈਨੂੰ ਆਖਿਆ, ਇੱਕ ਵੱਡੀ ਤਖ਼ਤੀ ਲੈ ਕੇ ਉਹ ਦੇ ਉੱਤੇ ਆਮ ਅੱਖਰਾਂ ਵਿੱਚ ਲਿਖ, “ਮਹੇਰ-ਸ਼ਲਾਲ-ਹਾਸ਼-ਬਜ਼ ਦੇ ਲਈ”

2 ਸੇ ਮੈਂ ਉਰਿੱਯਾਹ ਜਾਜਕ ਅਤੇ ਯਬਰਕਯਾਹ ਦੇ ਪੁੱਤਰ ਜ਼ਕਰਯਾਹ ਨੂੰ ਆਪਣੇ ਲਈ ਵਿਸ਼ਵਾਸਯੋਗ ਗਵਾਹ ਬਣਾਇਆ।

3 ਤਦ ਮੈਂ ਨਬੀਆ ਨਾਲ ਸੰਗ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ, ਤਦ ਯਹੋਵਾਹ ਨੇ ਮੈਨੂੰ ਆਖਿਆ, ਉਹ ਦਾ ਨਾਮ ਮਹੇਰ-ਸ਼ਲਾਲ-ਹਾਸ਼-ਬਜ਼ ਰੱਖ,

4 ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ “ਮੇਰਾ ਪਿਤਾ” ਜਾਂ “ਮੇਰੀ ਮਾਤਾ” ਕਹਿਣਾ ਸਿੱਖੇ, ਦੰਮਿਸ਼ਕ ਦਾ ਮਾਲ ਅਤੇ ਸਾਮਰਿਯਾ ਦੀ ਲੁੱਟ ਅੱਸੂਰ ਦੇ ਰਾਜੇ ਦੇ ਅੱਗੇ ਚੁਕਵਾਈ ਜਾਏਗੀ।

ਅੱਸੂਰ ਦੇ ਰਾਜੇ ਦਾ ਆਉਣਾ

5 ਯਹੋਵਾਹ ਫੇਰ ਮੇਰੇ ਨਾਲ ਬੋਲਿਆ:

6 ਇਸ ਲਈ ਕਿ ਇਸ ਪਰਜਾ ਨੇ ਸ਼ੀਲੋਆਹ ਦੇ ਹੌਲੀ ਵਗਣ ਵਾਲੇ ਪਾਣੀ ਨੂੰ ਤਿਆਗ ਦਿੱਤਾ ਅਤੇ ਰਸੀਨ ਅਤੇ ਰਮਲਯਾਹ ਦੇ ਪੁੱਤਰ ਉੱਤੇ ਖੁਸ਼ ਹਨ।

7 ਇਸ ਲਈ ਵੇਖੋ, ਪ੍ਰਭੂ ਉਨ੍ਹਾਂ ਦੇ ਉੱਤੇ ਦਰਿਆ ਦੇ ਤੇਜ ਅਤੇ ਬਹੁਤੇ ਪਾਣੀ ਚੜ੍ਹਾਵੇਗਾ, ਅਰਥਾਤ ਅੱਸੂਰ ਦੇ ਰਾਜੇ ਨੂੰ ਉਹ ਦੀ ਸਾਰੀ ਸ਼ਾਨ ਨਾਲ ਅਤੇ ਉਹ ਆਪਣੇ ਸਾਰੇ ਨਾਲਿਆਂ ਉੱਤੇ ਚੜ੍ਹੇਗਾ ਅਤੇ ਆਪਣੇ ਸਾਰੇ ਕੰਢਿਆਂ ਦੇ ਉੱਤੇ ਦੀ ਵਗੇਗਾ।

8 ਉਹ ਯਹੂਦਾਹ ਦੇ ਵਿੱਚੋਂ ਵੀ ਲੰਘੇਗਾ, ਉਹ ਹੜ੍ਹ ਬਣ ਕੇ ਵਗੇਗਾ ਅਤੇ ਗਰਦਨ ਤੱਕ ਚੜ੍ਹੇਗਾ ਅਤੇ ਹੇ ਇੰਮਾਨੂਏਲ, ਉਹ ਦੇ ਖੰਭਾਂ ਦਾ ਫੈਲਾਓ ਤੇਰੇ ਸਾਰੇ ਦੇਸ ਨੂੰ ਢੱਕ ਲਵੇਗਾ!

9 ਹੇ ਜਾਤੀ ਜਾਤੀ ਦੇ ਲੋਕੇ! ਮਿਲ ਜਾਓ, ਪਰ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਹੇ ਸਾਰੇ ਦੂਰ ਦੇਸ ਦਿਓ, ਕੰਨ ਲਾਓ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ!

10 ਆਪਸ ਵਿੱਚ ਸਲਾਹ ਕਰੋ ਪਰ ਉਹ ਅਸਫ਼ਲ ਹੋਵੇਗੀ, ਯੋਜਨਾ ਬਣਾਓ ਪਰ ਉਹ ਕਾਇਮ ਨਾ ਰਹੇਗੀ, ਕਿਉਂ ਜੋ ਪਰਮੇਸ਼ੁਰ ਸਾਡੇ ਨਾਲ ਹੈ।

ਪਰਮੇਸ਼ੁਰ ਵੱਲੋਂ ਚੇਤਾਵਨੀ

11 ਇਸ ਤਰ੍ਹਾਂ ਯਹੋਵਾਹ ਨੇ ਆਪਣੇ ਤਕੜੇ ਹੱਥ ਨਾਲ ਮੈਨੂੰ ਫੜ ਕੇ, ਇਸ ਪਰਜਾ ਦੇ ਚਾਲ-ਚਲਣ ਤੋਂ ਮੈਨੂੰ ਇਹ ਆਖ ਕੇ ਖ਼ਬਰਦਾਰ ਕੀਤਾ

12 ਕਿ ਉਹ ਸਭ ਕੁਝ ਜਿਸ ਨੂੰ ਇਹ ਪਰਜਾ ਸਾਜਿਸ਼ ਆਖੇ, ਤੁਸੀਂ ਉਸ ਨੂੰ ਸਾਜਿਸ਼ ਨਾ ਆਖਣਾ ਅਤੇ ਜਿਸ ਗੱਲ ਤੋਂ ਉਹ ਭੈਅ ਖਾਂਦੀ ਹੈ, ਤੁਸੀਂ ਉਸ ਤੋਂ ਭੈਅ ਨਾ ਖਾਇਓ, ਨਾ ਹੀ ਕੰਬੋ।

13 ਸੈਨਾਂ ਦੇ ਯਹੋਵਾਹ ਨੂੰ ਹੀ ਪਵਿੱਤਰ ਮੰਨੋ ਅਤੇ ਉਸੇ ਤੋਂ ਡਰੋ ਅਤੇ ਉਸੇ ਦੇ ਸਾਹਮਣੇ ਕੰਬੋ।

14 ਉਹ ਪਵਿੱਤਰ ਅਸਥਾਨ ਹੋਵੇਗਾ, ਪਰ ਇਸਰਾਏਲ ਦੇ ਯਹੂਦਾਹ ਦੇ ਘਰਾਣਿਆਂ ਲਈ ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ ਅਤੇ ਯਹੂਸ਼ਲਮ ਦੇ ਵਾਸੀਆਂ ਲਈ ਫਾਹੀ ਅਤੇ ਫੰਦਾ ਹੋਵੇਗਾ।

15 ਬਹੁਤੇ ਉਨ੍ਹਾਂ ਵਿੱਚ ਠੇਡੇ ਖਾਣਗੇ ਅਤੇ ਡਿੱਗਣਗੇ ਅਤੇ ਚੂਰ-ਚੂਰ ਹੋ ਜਾਣਗੇ ਅਤੇ ਫੰਦੇ ਵਿੱਚ ਫਸਣਗੇ ਅਤੇ ਫੜੇ ਜਾਣਗੇ।

ਮਰਿਆਂ ਤੋਂ ਪੁੱਛਾਂ ਲੈਣ ਦੇ ਵਿਰੁੱਧ ਚੇਤਾਵਨੀ

16 ਸਾਖੀ-ਨਾਮੇ ਨੂੰ ਬੰਦ ਕਰ, ਅਤੇ ਮੇਰੇ ਚੇਲਿਆਂ ਦੇ ਵਿਚਕਾਰ ਪਰਮੇਸੁਰ ਦੀ ਬਿਵਸਥਾ ਉੱਤੇ ਮੋਹਰ ਲਾ ਦੇ

17 ਅਤੇ ਮੈਂ ਯਹੋਵਾਹ ਲਈ ਠਹਿਰਾਂਗਾ, ਜਿਸ ਨੇ ਯਾਕੂਬ ਦੇ ਘਰਾਣੇ ਤੋਂ ਆਪਣਾ ਮੂੰਹ ਲੁਕਾ ਲਿਆ ਹੈ ਅਤੇ ਮੈਂ ਉਸੇ ਨੂੰ ਉਡੀਕਾਂਗਾ।

18 ਵੇਖੋ, ਮੈਂ ਅਤੇ ਉਹ ਬੱਚੇ ਜਿਹੜੇ ਯਹੋਵਾਹ ਨੇ ਮੈਨੂੰ ਬਖ਼ਸ਼ੇ, ਇਸਰਾਏਲ ਵਿੱਚ ਸੈਨਾਂ ਦੇ ਯਹੋਵਾਹ ਵੱਲੋਂ ਜੇ ਸੀਯੋਨ ਪਰਬਤ ਉੱਤੇ ਵੱਸਦਾ ਹੈ, ਨਿਸ਼ਾਨ ਅਤੇ ਅਚੰਭੇ ਹਨ।

19 ਜਦ ਲੋਕ ਤੁਹਾਨੂੰ ਆਖਣ ਕਿ ਆਓ ਭੂਤਾਂ ਨੂੰ ਕੱਢਣ ਵਾਲਿਆਂ ਜਾਂ ਜਿੰਨ੍ਹ ਤੋਂ ਪੁੱਛਾਂ ਲੈਣ ਵਾਲਿਆਂ ਤੋਂ ਪੁੱਛੋ, ਜਿਹੜੇ ਘੁਸਰ-ਮੁਸਰ ਅਤੇ ਬੁੜ-ਬੁੜ ਕਰਦੇ ਹਨ, ਤਦ ਤੁਸੀਂ ਇਹ ਉੱਤਰ ਦੇਣਾ - ਭਲਾ, ਲੋਕ ਆਪਣੇ ਪਰਮੇਸੁਰ ਨੂੰ ਨਾ ਪੁੱਛਣ? ਕੀ ਜੀਉਂਦਿਆਂ ਦੇ ਲਈ ਮੁਰਦਿਆਂ ਨੂੰ ਪੁੱਛਣਾ ਚਾਹੀਦਾ ਹੈ?

20 ਪਰਮੇਸੁਰ ਦੀ ਬਿਵਸਥਾ ਅਤੇ ਚੇਤਾਵਨੀ ਦੀਆਂ ਸਾਖੀਆਂ ਤੋਂ ਸਲਾਹ ਲਓ! ਜੇ ਉਹ ਇਸ ਬਚਨ ਅਨੁਸਾਰ ਨਾ ਆਖਣ ਤਾਂ ਸੱਚ-ਮੁੱਚ ਉਨ੍ਹਾਂ ਲਈ ਪਹੁ ਨਾ ਫਟੇਗੀ।

ਸੰਕਟ ਦਾ ਸਮਾਂ

21 ਉਹ ਇਸ ਦੇਸ ਵਿੱਚੋਂ ਖੱਜਲ ਅਤੇ ਭੁੱਖੇ ਹੋ ਕੇ ਲੰਘਣਗੇ ਅਤੇ ਅਜਿਹਾ ਹੋਵੇਗਾ ਕਿ ਜਦ ਉਹ ਭੁੱਖੇ ਹੋਣਗੇ ਤਾਂ ਉਹ ਆਪਣੇ ਆਪ ਉੱਤੇ ਖਿਝਣਗੇ ਅਤੇ ਆਪਣੇ ਮੂੰਹ ਉਤਾਰਾਂ ਚੁੱਕ ਕੇ ਆਪਣੇ ਰਾਜੇ ਅਤੇ ਆਪਣੇ ਪਰਮੇਸ਼ੁਰ ਨੂੰ ਫਿਟਕਾਰਨਗੇ।

22 ਤਦ ਉਹ ਧਰਤੀ ਵੱਲ ਤੱਕਣਗੇ ਅਤੇ ਵੇਖੋ! ਬਿਪਤਾ ਅਤੇ ਹਨੇਰਾ, ਕਸ਼ਟ ਦੀ ਪੁੰਦ ਵਿਖਾਈ ਦੇਵੇਗੀ! ਅਤੇ ਉਹ ਗੂੜ੍ਹੇ ਹਨੇਰੇ ਵਿੱਚ ਧੱਕੇ ਜਾਣਗੇ।

9

ਸ਼ਾਂਤੀ ਦਾ ਰਾਜਕੁਮਾਰ

1 ਪਰ ਉਨ੍ਹਾਂ ਲਈ ਜਿਹੜੇ ਦੁਖੀ ਸਨ, ਕਸ਼ਟ ਦੀ ਪੁੰਦ ਹੋਰ ਨਹੀਂ ਹੋਵੇਗੀ। ਪਿਛਲੇ ਸਮੇਂ ਵਿੱਚ ਉਹ ਨੇ ਜ਼ਬੂਲੁਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ ਨੂੰ ਤੁੱਛ ਕੀਤਾ ਪਰ ਆਖਰੀ ਸਮੇਂ ਵਿੱਚ ਉਹ ਸਮੁੰਦਰ ਦੇ ਰਾਹ ਯਰਦਨੋਂ ਪਾਰ ਕੌਮਾਂ ਦੇ ਗਲੀਲ ਨੂੰ ਪਰਤਾਪਵਾਨ ਕਰੇਗਾ।

2 ਜਿਹੜੇ ਲੋਕ ਹਨੇਰੇ ਵਿੱਚ ਚਲਦੇ ਸਨ, ਉਹਨਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਸਾਢੇ ਦੇ ਦੇਸ ਵਿੱਚ ਵੱਸਦੇ ਸਨ, ਉਹਨਾਂ ਉੱਤੇ ਰੋਸ਼ਨੀ ਚਮਕੀ।

3 ਤੂੰ ਕੌਮ ਦਾ ਵਿਸਤਾਰ ਕੀਤਾ, ਤੂੰ ਉਹ ਦੀ ਖੁਸ਼ੀ ਨੂੰ ਵਧਾਇਆ, ਉਹ ਤੇਰੇ ਸਨਮੁਖ ਖੁਸ਼ੀ ਕਰਦੇ ਹਨ, ਜਿਵੇਂ ਵਾਢੀ ਦੇ ਵੇਲੇ ਖੁਸ਼ੀ ਕਰੀਦੀ ਹੈ, ਅਤੇ ਜਿਵੇਂ ਲੁੱਟ ਦਾ ਮਾਲ ਵੰਡਣ ਉੱਤੇ ਸੂਰਮੇ ਬਾਗ-ਬਾਗ ਹੁੰਦੇ ਹਨ।

4 ਕਿਉਂ ਜੋ ਤੂੰ ਉਸ ਦੇ ਭਾਰੇ ਜੂਲੇ ਨੂੰ, ਉਸ ਦੇ ਮੋਢੇ ਦੀ ਲਾਠੀ ਨੂੰ, ਅਤੇ ਉਸ ਦੇ ਸਤਾਉਣ ਵਾਲੇ ਦੀ ਸੇਟੀ ਨੂੰ, ਤੂੰ ਟੁੱਕੜੇ-ਟੁੱਕੜੇ ਕੀਤਾ ਹੈ, ਜਿਵੇਂ ਮਿਦਯਾਨ ਦੇ ਦਿਨ ਵਿੱਚ।

5 ਕਿਉਂ ਜੋ ਯੁੱਧ ਵਿੱਚ ਲੜ੍ਹਨ ਵਾਲੇ ਫ਼ੌਜੀਆਂ ਦੇ ਬੂਟ, ਅਤੇ ਸਾਰੇ ਲਹੂ ਲੁਹਾਣ ਕੱਪੜੇ, ਅੱਗ ਦੇ ਬਾਲਣ ਵਾਂਗੂੰ ਸਾੜੇ ਜਾਣਗੇ।

6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।”

7 ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਉਦ ਦੀ ਰਾਜ ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ,

ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ। ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।

ਇਸਰਾਏਲ ਦੇ ਵਿਰੁੱਧ ਪਰਮੇਸ਼ੁਰ ਦਾ ਕ੍ਰੋਧ

8 ਪ੍ਰਭੂ ਨੇ ਯਾਕੂਬ ਨੂੰ ਬਚਨ ਭੇਜਿਆ, ਅਤੇ ਉਹ ਇਸਰਾਏਲ ਵਿੱਚ ਪਰਗਟ ਹੋਇਆ ਹੈ।

9 ਅਤੇ ਸਾਰੇ ਲੋਕ, ਅਤੇ ਇਫ਼ਰਾਈਮ ਅਤੇ ਸਾਮਰਿਆ ਦੇ ਵਾਸੀ ਜਾਣਨਗੇ, ਜਿਹੜੇ ਗਰੂਰ ਅਤੇ ਦਿਲ ਦੇ ਹੰਕਾਰ ਨਾਲ ਆਖਦੇ ਹਨ,

10 ਇੱਠਾਂ ਡਿੱਗ ਪਈਆਂ, ਪਰ ਅਸੀਂ ਘੜ੍ਹਵੇਂ ਪੱਥਰਾਂ ਨਾਲ ਘਰ ਉਸਾਰਾਂਗੇ, ਗੁੱਲਰ ਤਾਂ ਵੱਢੇ ਹੋਏ ਹਨ, ਪਰ ਅਸੀਂ ਉਨ੍ਹਾਂ ਦੇ ਥਾਂ ਦਿਆਰ ਪਾਵਾਂਗੇ।

11 ਇਸ ਲਈ ਯਹੋਵਾਹ ਰਸੀਨ ਦੇ ਵਿਰੋਧੀਆਂ ਨੂੰ ਉਨ੍ਹਾਂ ਦੇ ਵਿਰੁੱਧ ਚੁੱਕੇਗਾ, ਅਤੇ ਉਹ ਦੇ ਵੈਰੀਆਂ ਨੂੰ ਪਰੇਰੇਗਾ।

12 ਅਰਾਮੀ ਅੱਗੇ ਅਤੇ ਫ਼ਲਿਸਤੀ ਪਿੱਛੇ ਹੋਣਗੇ, ਅਤੇ ਉਹ ਇਸਰਾਏਲ ਨੂੰ ਅੱਡੇ ਹੋਏ ਮੂੰਹ ਨਾਲ ਭੱਖ ਲੈਣਗੇ। ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।

13 ਫੇਰ ਵੀ ਪਰਜਾ ਆਪਣੇ ਮਾਰਨ ਵਾਲੇ ਵੱਲ ਨਾ ਮੁੜੀ, ਨਾ ਸੈਨਾਂ ਦੇ ਯਹੋਵਾਹ ਨੂੰ ਭਾਲਿਆ।

14 ਇਸ ਕਾਰਨ ਯਹੋਵਾਹ ਨੇ ਇਸਰਾਏਲ ਵਿੱਚੋਂ ਸਿਰ ਅਤੇ ਪੂਛ, ਖਜ਼ੂਰ ਦੀ ਟਹਿਣੀ ਅਤੇ ਕਾਨਾ ਇੱਕੋ ਦਿਨ ਵੱਢ ਸੁੱਟਿਆ,

15 ਬਜ਼ੁਰਗ ਅਤੇ ਪਤਵੰਤ, ਉਹ ਸਿਰ ਹਨ, ਅਤੇ ਨਬੀ ਜਿਹੜਾ ਝੂਠ ਸਿਖਾਉਂਦਾ ਹੈ, ਉਹ ਪੂਛ ਹੈ।

16 ਇਸ ਪਰਜਾ ਦੇ ਆਗੂ ਕੁਰਾਹੇ ਪਾਉਣ ਵਾਲੇ ਹਨ, ਅਤੇ ਉਨ੍ਹਾਂ ਦੇ ਪਿੱਛੇ ਲੱਗਣ ਵਾਲੇ ਨਿਗਲੇ ਜਾਂਦੇ ਹਨ।

17 ਇਸ ਲਈ ਪ੍ਰਭੂ ਉਨ੍ਹਾਂ ਦੇ ਜੁਆਨਾਂ ਉੱਤੇ ਖੁਸ਼ ਨਹੀਂ ਹੋਵੇਗਾ, ਨਾ ਉਨ੍ਹਾਂ ਦੇ ਯਤੀਮਾਂ ਅਤੇ ਵਿਧਵਾਂ ਉੱਤੇ ਰਹਮ ਕਰੇਗਾ, ਕਿਉਂ ਜੋ ਹਰੇਕ ਬੇਧਰਮੀ ਅਤੇ ਕੁਕਰਮੀ ਹੈ, ਅਤੇ ਹਰ ਮੂੰਹ ਮੂਰਖਤਾਈ ਬਕਦਾ ਹੈ। ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।

18 ਬੁਰਿਆਈ ਤਾਂ ਅੱਗ ਵਾਂਗੂੰ ਬਲਦੀ ਹੈ, ਉਹ ਕੰਡੇ ਅਤੇ ਕੰਡਿਆਲੇ ਭਸਮ ਕਰਦੀ ਹੈ, ਅਤੇ ਉਹ ਸੰਘਣੇ ਜੰਗਲਾਂ ਦੀਆਂ ਝਾੜੀਆਂ ਵਿੱਚ ਭੜਕ ਉੱਠਦੀ ਹੈ, ਉਹ ਧੂੰਏਂ ਦੇ ਗੂੜ੍ਹੇ ਬੱਦਲਾਂ ਵਿੱਚ ਉਤਾਹਾਂ ਚੜ੍ਹਦੀ ਹੈ।

19 ਸੈਨਾਂ ਦੇ ਯਹੋਵਾਹ ਦੇ ਕਹਿਰ ਵਿੱਚ ਦੇਸ ਸੜ ਗਿਆ ਹੈ, ਅਤੇ ਲੋਕ ਅੱਗ ਦੇ ਬਾਲਣ ਜਿਹੇ ਹਨ, ਕੋਈ ਆਪਣੇ ਭਰਾ ਨੂੰ ਵੀ ਨਹੀਂ ਛੱਡਦਾ।

20 ਕੋਈ ਸੱਜੇ ਹੱਥ ਵੱਲੋਂ ਕੁਝ ਖੋਹ ਲੈਂਦਾ ਪਰ ਰਹਿੰਦਾ ਭੁੱਖਾ ਹੈ, ਕੋਈ ਖੱਬੇ ਹੱਥ ਵੱਲੋਂ ਖਾਂਦਾ ਪਰ ਉਹ ਰੱਜਦਾ ਨਹੀਂ, ਹਰ ਮਨੁੱਖ ਆਪਣੀ ਹੀ ਬਾਂਹ ਦਾ ਮਾਸ ਖਾਵੇਗਾ,

21 ਮਨੱਸ਼ਹ ਇਫ਼ਰਾਈਮ ਅਤੇ ਇਫ਼ਰਾਈਮ ਮਨੱਸ਼ਹ ਦਾ ਵਿਰੋਧ ਕਰਦਾ ਹੈ, ਅਤੇ ਉਹ ਮਿਲ ਕੇ ਯਹੂਦਾਹ ਦੇ ਵਿਰੁੱਧ ਹੁੰਦੇ ਹਨ। ਇਸ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।

10

1 ਹਾਏ ਉਹਨਾਂ ਉੱਤੇ ਜਿਹੜੇ ਬੁਰੀਆਂ ਬਿਧੀਆਂ ਬਣਾਉਂਦੇ ਹਨ, ਅਤੇ ਉਹਨਾਂ ਲਿਖਾਰੀਆਂ ਉੱਤੇ ਜਿਹੜੇ ਜ਼ੁਲਮ ਨੂੰ ਲਿਖੀ ਜਾਂਦੇ ਹਨ!

2 ਤਾਂ ਜੋ ਉਹ ਗਰੀਬਾਂ ਨੂੰ ਇਨਸਾਫ਼ ਤੋਂ ਮੋੜ ਦੇਣ, ਅਤੇ ਮੇਰੀ ਪਰਜਾ ਦੇ ਮਸਕੀਨਾਂ ਦਾ ਹੱਕ ਖੋਹ ਲੈਣ, ਭਈ ਵਿਧਵਾਂ ਉਹਨਾਂ ਦੀ ਲੁੱਟ ਹੋਣ, ਅਤੇ ਉਹ ਯਤੀਮਾਂ ਨੂੰ ਸ਼ਿਕਾਰ ਬਣਾਉਣ!

3 ਤੁਸੀਂ ਸਜ਼ਾ ਦੇ ਦਿਨ ਕੀ ਕਰੋਗੇ, ਅਤੇ ਉਸ ਬਰਬਾਦੀ ਵਿੱਚ ਜਿਹੜੀ ਦੂਰੋਂ ਆਵੇਗੀ? ਤੁਸੀਂ ਸਹਾਇਤਾ ਲਈ ਕਿਸ ਦੇ ਕੋਲ ਨੱਠੋਗੇ, ਅਤੇ ਆਪਣਾ ਮਾਲ-ਧਨ ਕਿੱਥੇ ਛੱਡੋਗੇ?

4 ਸਿਰਫ਼ ਇਹ ਕਿ ਉਹ ਕੈਦੀਆਂ ਦੇ ਹੇਠ ਦੱਬੇ ਜਾਣ, ਅਤੇ ਵੱਢਿਆਂ ਹੋਇਆਂ ਦੇ ਹੇਠ ਡਿੱਗ ਪੈਣ। ਇਸ ਸਭ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।

ਅੱਸੂਰ ਦਾ ਰਾਜਾ - ਪਰਮੇਸੁਰ ਦੇ ਕ੍ਰੋਧ ਦਾ ਸਾਧਨ

5 ਹਾਏ ਅੱਸੂਰ ਦੇ ਰਾਜੇ ਉੱਤੇ - ਮੇਰੇ ਕ੍ਰੋਧ ਦੇ ਡੰਡੇ ਉੱਤੇ! ਉਹ ਲਾਠੀ ਜਿਹੜੀ ਉਹ ਦੇ ਹੱਥ ਵਿੱਚ ਹੈ, ਉਹ ਮੇਰਾ ਕਹਿਰ ਹੈ।

6 ਮੈਂ ਉਹ ਨੂੰ ਇੱਕ ਕੁਧਰਮੀ ਕੌਮ ਦੇ ਵਿਰੁੱਧ ਘੱਲਾਂਗਾ, ਅਤੇ ਜਿਨ੍ਹਾਂ ਲੋਕਾਂ ਉੱਤੇ ਮੇਰਾ ਕਹਿਰ ਭੜਕਿਆ ਹੈ, ਉਨ੍ਹਾਂ ਵਿਰੁੱਧ ਹੁਕਮ ਦਿਆਂਗਾ, ਭਈ ਉਹ ਲੁੱਟ ਲੁੱਟੇ ਅਤੇ ਮਾਲ ਚੁਰਾਵੇ, ਅਤੇ ਗਲੀਆਂ ਦੇ ਚਿੱਕੜ ਵਾਂਗੂੰ ਉਹਨਾਂ ਨੂੰ ਮਿੱਧੇ।

7 ਪਰ ਉਹ ਦਾ ਇਹ ਇਰਾਦਾ ਨਹੀਂ, ਨਾ ਉਹ ਦਾ ਮਨ ਅਜਿਹਾ ਸੋਚਦਾ ਹੈ, ਸਗੋਂ ਉਹ ਦੇ ਮਨ ਵਿੱਚ ਤਾਂ ਨਾਸ ਕਰਨਾ, ਅਤੇ ਬਹੁਤ ਸਾਰੀਆਂ ਕੌਮਾਂ ਨੂੰ ਵੱਢ ਸੁੱਟਣਾ ਹੈ।

8 ਉਹ ਤਾਂ ਆਖਦਾ ਹੈ, ਭਲਾ ਮੇਰੇ ਸਾਰੇ ਸੂਬੇਦਾਰ ਰਾਜਿਆਂ ਵਰਗੇ ਨਹੀਂ?

9 ਕੀ ਕਲਨੇ, ਕਰਕਮੀਸ਼ ਵਰਗਾ ਨਹੀਂ? ਕੀ ਹਮਾਥ, ਅਰਪਾਦ ਵਰਗਾ ਅਤੇ ਸਾਮਰਿਯਾ ਦੰਮਿਸ਼ਕ ਵਰਗਾ ਨਹੀਂ?

10 ਜਿਵੇਂ ਮੇਰਾ ਹੱਥ ਬੁੱਤਾਂ ਨਾਲ ਭਰੇ ਹੋਏ ਰਾਜਾਂ ਤੱਕ ਪਹੁੰਚਿਆ, ਜਿਨ੍ਹਾਂ ਦੀਆਂ ਖੇਦੀਆਂ ਹੋਈਆਂ ਮੂਰਤੀਆਂ, ਯਰੂਸ਼ਲਮ ਅਤੇ ਸਾਮਰਿਯਾ ਦੀਆਂ ਮੂਰਤਾਂ ਨਾਲੋਂ ਬਹੁਤੀਆਂ ਸਨ,

11 ਜਿਵੇਂ ਮੈਂ ਸਾਮਰਿਯਾ ਅਤੇ ਉਸ ਦੇ ਬੁੱਤਾਂ ਨਾਲ ਕੀਤਾ, ਭਲਾ, ਉਸੇ ਤਰ੍ਹਾਂ ਹੀ ਮੈਂ ਯਰੂਸ਼ਲਮ ਅਤੇ ਉਸ ਦੀਆਂ ਮੂਰਤੀਆਂ ਨਾਲ ਨਾ ਕਰਾਂ?

12 ਤਦ ਅਜਿਹਾ ਹੋਵੇਗਾ ਕਿ ਜਦ ਪ੍ਰਭੂ ਸੀਯੋਨ ਦੇ ਪਰਬਤ ਅਤੇ ਯਰੂਸ਼ਲਮ ਵਿੱਚ ਆਪਣਾ ਸਾਰਾ ਕੰਮ ਮੁਕਾ ਲਵੇਗਾ, ਤਾਂ ਮੈਂ ਅੱਸੂਰ ਦੇ ਰਾਜੇ ਨੂੰ ਉਸ ਦੇ ਘਮੰਡੀ ਦਿਲ ਦੀ ਕਰਨੀ ਅਤੇ ਉਸ ਦੀਆਂ ਉੱਚੀਆਂ ਅੱਖਾਂ ਦੀ ਸ਼ਾਨ ਦੀ ਸਜ਼ਾ ਦਿਆਂਗਾ।

13 ਉਹ ਤਾਂ ਆਖਦਾ ਹੈ, ਮੈਂ ਆਪਣੇ ਹੱਥ ਦੇ ਬਲ ਨਾਲ ਇਹ ਕੀਤਾ, ਨਾਲੇ ਆਪਣੀ ਬੁੱਧੀ ਨਾਲ ਕਿਉਂ ਜੇ ਮੈਂ ਸਮਝ ਰੱਖਦਾ ਹਾਂ! ਮੈਂ ਲੋਕਾਂ ਦੀਆਂ ਸਾਰੀਆਂ ਹੱਦਾਂ ਨੂੰ ਸਰਕਾਇਆ ਅਤੇ ਉਨ੍ਹਾਂ ਦੇ ਰੱਖੇ ਹੋਏ ਮਾਲ-ਧਨ ਨੂੰ ਲੁੱਟਿਆ, ਅਤੇ ਸੂਰਮੇ ਵਾਂਗੂੰ ਮੈਂ ਗੱਦੀਆਂ ਉੱਤੇ ਬਿਰਾਜਮਾਨ ਹੋਣ ਵਾਲਿਆਂ ਨੂੰ ਹੇਠਾਂ ਲਾਹ ਦਿੱਤਾ!

14 ਮੇਰੇ ਹੱਥ ਨੇ ਲੋਕਾਂ ਦੇ ਮਾਲ-ਧਨ ਨੂੰ ਐਵੇਂ ਲੱਭ ਲਿਆ ਹੈ, ਜਿਵੇਂ ਕੋਈ ਆਲੂਣੇ ਨੂੰ ਲੱਭ ਲੈਂਦਾ, ਅਤੇ ਜਿਵੇਂ ਕੋਈ ਛੱਡੇ ਹੋਏ ਆਂਡੇ ਸਮੇਟਦਾ ਹੈ, ਉਸੇ ਤਰ੍ਹਾਂ ਹੀ ਮੈਂ ਸਾਰੀ ਧਰਤੀ ਨੂੰ ਸਮੇਟ ਲਿਆ, ਅਤੇ ਨਾ ਕਿਸੇ ਨੇ ਖੰਭ ਹਿਲਾਇਆ, ਨਾ ਮੂੰਹ ਖੋਲ੍ਹਿਆ, ਨਾ ਚੀਂ-ਚੀਂ ਕੀਤੀ।

15 ਭਲਾ, ਕੁਹਾੜਾ ਆਪਣੇ ਚਲਾਉਣ ਵਾਲੇ ਅੱਗੇ ਆਕੜੇ? ਕੀ ਆਰਾ ਆਪਣੇ ਖਿੱਚਣ ਵਾਲੇ ਅੱਗੇ ਗਰੂਰ ਕਰੇ? ਕੀ ਡੰਡਾ ਆਪਣੇ ਚੁੱਕਣ ਵਾਲੇ ਨੂੰ ਹਿਲਾਵੇ, ਜਾਂ ਲਾਠੀ ਉਹ ਨੂੰ ਚੁੱਕੇ ਜਿਹੜਾ ਲੱਕੜ ਨਹੀਂ ਹੈ!

16 ਇਸ ਲਈ ਪ੍ਰਭੂ, ਸੈਨਾਂ ਦਾ ਯਹੋਵਾਹ, ਉਹ ਦੇ ਰਿਸ਼ਟ-ਪੁਸ਼ਟ ਸੂਰਮਿਆਂ ਵਿੱਚ ਨਿਰਬਲ ਕਰਨ ਵਾਲੇ ਰੋਗ ਘੱਲੇਗਾ ਅਤੇ ਉਹ ਦੇ ਤੇਜ ਦੇ ਹੇਠਾਂ ਅੱਗ ਦੇ ਸਾੜੇ ਵਾਂਗੂੰ ਸਾੜ ਬਲੇਗੀ।

17 ਇਸਰਾਏਲ ਦੀ ਜੇਤ ਅੱਗ, ਅਤੇ ਉਹ ਦਾ ਪਵਿੱਤਰ ਪੁਰਖ ਲੰਬ ਹੋਵੇਗਾ, ਉਹ ਉਸ ਦੇ ਕੰਡੇ ਅਤੇ ਕੰਡਿਆਲੇ ਇੱਕੋ ਹੀ ਦਿਨ ਵਿੱਚ ਸਾੜ ਕੇ ਭਸਮ ਕਰ ਦੇਵੇਗਾ।

18 ਉਹ ਉਸ ਦੇ ਜੰਗਲਾਂ ਅਤੇ ਉਸ ਦੀ ਫਲਦਾਰ ਭੂਮੀ ਦੇ ਪਰਤਾਪ ਨੂੰ ਅਤੇ ਜਾਨ ਤੇ ਮਾਸ ਨੂੰ ਮਿਟਾ ਦੇਵੇਗਾ, ਜਿਵੇਂ ਕੋਈ ਰੋਗੀ ਜਾਂਦਾ ਰਹਿੰਦਾ ਹੈ।

19 ਉਹ ਦੇ ਜੰਗਲਾਂ ਦੇ ਰੁੱਖਾਂ ਦੀ ਗਿਣਤੀ ਐਨੀ ਥੋੜ੍ਹੀ ਹੋਵੇਗੀ ਕਿ ਬੱਚਾ ਵੀ ਉਨ੍ਹਾਂ ਨੂੰ ਲਿਖ ਸਕੇਗਾ।

ਬਚੇ ਹੋਏ ਇਸਰਾਏਲੀਆਂ ਦੀ ਵਾਪਸੀ

20 ਉਸ ਦਿਨ ਅਜਿਹਾ ਹੋਵੇਗਾ ਕਿ ਇਸਰਾਏਲ ਦੇ ਬਾਕੀ ਬਚੇ ਹੋਏ ਲੋਕ ਅਤੇ ਯਾਕੂਬ ਦੇ ਘਰਾਣੇ ਦੇ ਬਚੇ ਹੋਏ ਆਪਣੇ ਮਾਰਨ ਵਾਲੇ ਦਾ ਫੇਰ ਸਹਾਰਾ ਨਾ ਲੈਣਗੇ, ਪਰ ਇਸਰਾਏਲ ਦੇ ਪਵਿੱਤਰ ਪੁਰਖ ਯਹੋਵਾਹ ਦਾ ਸਚਿਆਈ ਨਾਲ ਸਹਾਰਾ ਲੈਣਗੇ।

21 ਇੱਕ ਬਕੀਆ ਅਰਥਾਤ ਯਾਕੂਬ ਦਾ ਬਕੀਆ, ਸ਼ਕਤੀਮਾਨ ਪਰਮੇਸ਼ੁਰ ਵੱਲ ਮੁੜੇਗਾ।

22 ਭਾਵੇਂ ਤੇਰੀ ਪਰਜਾ ਇਸਰਾਏਲ ਸਮੁੰਦਰ ਦੀ ਰੇਤ ਵਾਂਗੂੰ ਹੋਵੇ, ਉਨ੍ਹਾਂ ਵਿੱਚੋਂ ਕੁਝ ਹੀ ਮੁੜਨਗੇ। ਬਰਬਾਦੀ ਦਾ ਪੱਕਾ ਫ਼ੈਸਲਾ ਹੋ ਚੁੱਕਾ ਹੈ, ਉਹ ਧਰਮ ਅਤੇ ਫੁਰਤੀ ਨਾਲ ਆਉਂਦਾ ਹੈ।

23 ਕਿਉਂ ਜੋ ਸੈਨਾਂ ਦਾ ਯਹੋਵਾਹ ਸਾਰੀ ਧਰਤੀ ਦੇ ਵਿਚਕਾਰ ਆਪਣੇ ਫ਼ੈਸਲੇ ਅਨੁਸਾਰ ਪੂਰੀ ਬਰਬਾਦੀ ਕਰੇਗਾ।

ਪਰਮੇਸ਼ੁਰ ਅੱਸੂਰ ਨੂੰ ਸਜ਼ਾ ਦੇਵੇਗਾ

24 ਇਸ ਲਈ ਪ੍ਰਭੂ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਹੇ ਮੇਰੀ ਪਰਜਾ ਸੀਯੋਨ ਦੇ ਵਾਸੀਓ, ਅੱਸੂਰੀਆਂ ਤੋਂ ਨਾ ਡਰੋ, ਜਦ ਉਹ ਡੰਡੇ ਨਾਲ ਮਾਰਨ ਅਤੇ ਤੁਹਾਡੇ ਉੱਤੇ ਮਿਸਰੀਆਂ ਵਾਂਗੂੰ ਆਪਣੀ ਲਾਠੀ ਚੁੱਕਣ।

25 ਕਿਉਂ ਜੋ ਬਹੁਤ ਥੋੜ੍ਹੇ ਸਮੇਂ ਵਿੱਚ ਮੇਰਾ ਕਹਿਰ ਮੁੱਕ ਜਾਵੇਗਾ ਅਤੇ ਮੇਰਾ ਕ੍ਰੋਧ ਉਨ੍ਹਾਂ ਦੀ ਬਰਬਾਦੀ ਲਈ ਹੋਵੇਗਾ।

26 ਸੈਨਾਂ ਦਾ ਯਹੋਵਾਹ ਉਨ੍ਹਾਂ ਨੂੰ ਕੇਰੜੇ ਨਾਲ ਮਾਰੇਗਾ, ਜਿਵੇਂ ਓਰੇਬ ਦੀ ਚੱਟਾਨ ਉੱਤੇ ਮਿਦਯਾਨ ਨੂੰ ਮਾਰਿਆ ਅਤੇ ਜਿਵੇਂ ਉਸ ਨੇ ਆਪਣੀ ਲਾਠੀ ਮਿਸਰ ਉੱਤੇ ਚੁੱਕੀ, ਉਸੇ ਤਰ੍ਹਾਂ ਹੀ ਉਹ ਦੀ ਲਾਠੀ ਸਮੁੰਦਰ ਉੱਤੇ ਹੋਵੇਗੀ।

27 ਅਤੇ ਉਸ ਦਿਨ ਅਜਿਹਾ ਹੋਵੇਗਾ ਕਿ ਉਹ ਦਾ ਭਾਰ ਤੇਰੇ ਮੋਢਿਆਂ ਤੋਂ ਅਤੇ ਉਹ ਦਾ ਜੂਲਾ ਤੇਰੀ ਗਰਦਨ ਤੋਂ ਲਾਹ ਦਿੱਤਾ ਜਾਵੇਗਾ ਅਤੇ ਉਹ ਜੂਲਾ ਚਰਬੀ ਦੇ ਕਾਰਨ ਤੋੜਿਆ ਜਾਵੇਗਾ।

ਅੱਸੂਰੀ ਸੈਨਾਂ ਦਾ ਹਮਲਾ

28 ਉਹ ਅੱਯਾਥ ਨਗਰ ਵਿੱਚ ਆਏ, ਉਹ ਮਿਗਰੋਨ ਨਗਰ ਦੇ ਵਿੱਚੋਂ ਦੀ ਲੰਘੇ, ਮਿਕਮਾਸ਼ ਨਗਰ ਵਿੱਚ ਉਨ੍ਹਾਂ ਨੇ ਆਪਣਾ ਸਮਾਨ ਰੱਖਿਆ ਹੈ!

29 ਉਹ ਘਾਟੀ ਦੇ ਪਾਰ ਹੋ ਗਏ, ਗਬਾ ਉਨ੍ਹਾਂ ਦਾ ਟਿਕਾਣਾ ਹੋਇਆ, ਰਾਮਾਹ ਕੰਬਦਾ ਹੈ, ਸ਼ਾਊਲ ਦਾ ਗਿਬਆਹ ਪਿੰਡ ਨੱਠ ਤੁਰਿਆ!

30 ਹੇ ਗੱਲੀਮ ਦੀ ਧੀਏ, ਉੱਚੀ ਦੇ ਕੇ ਚਿੱਲਾ! ਹੇ ਲੈਸ਼ਾਹ, ਧਿਆਨ ਦੇ! ਹੇ ਅਨਾਥੇਥ, ਉਹ ਨੂੰ ਉੱਤਰ ਦੇ!

31 ਮਦਮੇਨਾਹ ਨਗਰ ਭੱਜ ਤੁਰਿਆ, ਗੋਬੀਮ ਨਗਰ ਦੇ ਵਾਸੀ ਪਨਾਹ ਭਾਲਦੇ ਹਨ।

32 ਅੱਜ ਦੇ ਦਿਨ ਉਹ ਨੇਬ ਨਗਰ ਵਿੱਚ ਠਹਿਰਣਗੇ, ਉਹ ਸੀਯੋਨ ਦੀ ਧੀ ਦੇ ਪਰਬਤ ਉੱਤੇ, ਯਰੂਸ਼ਲਮ ਦੇ ਟਿੱਬੇ ਉੱਤੇ ਆਪਣੇ ਹੱਥ ਚੁੱਕ ਕੇ ਧਮਕਾਉਣਗੇ!

33 ਵੇਖੋ, ਪ੍ਰਭੂ ਸੈਨਾਂ ਦਾ ਯਹੋਵਾਹ, ਭਿਆਨਕ ਤਰੀਕੇ ਨਾਲ ਟਹਿਣੀਆਂ ਨੂੰ ਛਾਂਗੇਗਾ, ਲੰਮੇ ਕੱਦ ਦੇ ਵੱਢੇ ਜਾਣਗੇ, ਅਤੇ ਜਿਹੜੇ ਉੱਚੇ ਹਨ, ਉਹ ਨੀਵੇਂ ਕੀਤੇ ਜਾਣਗੇ।

34 ਉਹ ਸੰਘਣੇ ਜੰਗਲ ਨੂੰ ਕੁਹਾੜੇ ਨਾਲ ਵੱਢ ਸੁੱਟੇਗਾ, ਅਤੇ ਲਬਾਨੇਨ ਤੇਜਵਾਨ ਪਰਮੇਸੁਰ ਦੇ ਹੱਥੋਂ ਨਾਸ ਕੀਤਾ ਜਾਵੇਗਾ।

11

ਸ਼ਾਂਤੀ ਦਾ ਰਾਜ

1 ਯਸੀ ਦੇ ਟੁੰਡ ਤੋਂ ਇੱਕ ਟਾਹਣੀ ਫੁੱਟ ਨਿੱਕਲੇਗੀ, ਅਤੇ ਉਹ ਦੀਆਂ ਜੜ੍ਹਾਂ ਵਿੱਚੋਂ ਇੱਕ ਟਹਿਣੀ ਨਿੱਕਲ ਕੇ ਫਲ ਦੇਵੇਗੀ।

2 ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ, ਬੁੱਧ ਤੇ ਸਮਝ ਦਾ ਆਤਮਾ, ਸਲਾਹ ਦੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈਅ ਦਾ ਆਤਮਾ।

3 ਅਤੇ ਯਹੋਵਾਹ ਦੇ ਭੈਅ ਵਿੱਚ ਉਹ ਮਗਨ ਰਹੇਗਾ, ਉਹ ਨਾ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਨਿਆਂ ਕਰੇਗਾ, ਨਾ ਆਪਣੇ ਕੰਨਾਂ ਦੇ ਸੁਣਨ ਅਨੁਸਾਰ ਫ਼ੈਸਲਾ ਦੇਵੇਗਾ।

4 ਪਰ ਉਹ ਗਰੀਬਾਂ ਦਾ ਨਿਆਂ ਧਰਮ ਨਾਲ, ਇਨਸਾਫ਼ ਨਾਲ ਧਰਤੀ ਦੇ ਮਸਕੀਨਾਂ ਦਾ ਫ਼ੈਸਲਾ ਕਰੇਗਾ, ਉਹ ਧਰਤੀ ਨੂੰ ਆਪਣੇ ਬਚਨ ਦੇ ਡੰਡੇ ਨਾਲ ਮਾਰੇਗਾ, ਅਤੇ ਆਪਣੇ ਬੁੱਲ੍ਹਾਂ ਦੇ ਸਾਹ ਨਾਲ ਦੁਸ਼ਟਾਂ ਨੂੰ ਜਾਨੋਂ ਮਾਰ ਸੁੱਟੇਗਾ।

5 ਧਰਮ ਉਹ ਦੀ ਕਮਰ ਦਾ ਪਟਕਾ ਹੋਵੇਗਾ, ਅਤੇ ਵਫ਼ਾਦਾਰੀ ਉਹ ਦੇ ਲੱਕ ਦੀ ਪੇਟੀ ਹੋਵੇਗੀ।

6 ਬਘਿਆੜ ਲੇਲੇ ਨਾਲ ਰਹੇਗਾ, ਅਤੇ ਚੀਤਾ ਮੇਮਣੇ ਨਾਲ ਬੈਠੇਗਾ, ਵੱਛਾ, ਜੁਆਨ ਸ਼ੇਰ ਅਤੇ ਪਾਲਤੂ ਪਸ਼ੂ ਇਕੱਠੇ ਰਹਿਣਗੇ, ਅਤੇ ਇੱਕ ਛੋਟਾ ਬੱਚਾ ਉਹਨਾਂ ਨੂੰ ਲਈ ਫਿਰੇਗਾ।

7 ਗਾਂ ਤੇ ਰਿੱਛਣੀ ਚਰਨਗੀਆਂ, ਅਤੇ ਉਨ੍ਹਾਂ ਦੇ ਬੱਚੇ ਇਕੱਠੇ ਬੈਠਣਗੇ, ਬੱਬਰ ਸ਼ੇਰ ਬਲਦ ਵਾਂਗੂੰ ਘਾਹ ਖਾਵੇਗਾ।

8 ਦੁੱਧ ਚੁੰਘਦਾ ਬੱਚਾ ਸੱਪ ਦੀ ਖੁੱਡ ਉੱਤੇ ਖੇਡੇਗਾ, ਅਤੇ ਦੁੱਧੋਂ ਛੁਡਾਇਆ ਹੋਇਆ ਬੱਚਾ ਆਪਣਾ ਹੱਥ ਨਾਗ ਦੀ ਵਰਮੀ ਉੱਤੇ ਰੱਖੇਗਾ।

9 ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਕੋਈ ਦੁੱਖ ਦੇਵੇਗਾ, ਨਾ ਨਾਸ ਕਰੇਗਾ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਅਜਿਹੀ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਿਆ ਹੋਇਆ ਹੈ।

ਗੁਲਾਮੀ ਵਿੱਚ ਗਏ ਹੋਏ ਲੋਕ ਵਾਪਸ ਮੁੜਨਗੇ

10 ਉਸ ਦਿਨ ਅਜਿਹਾ ਹੋਵੇਗਾ ਕਿ ਯੱਸੀ ਦੀ ਜੜ੍ਹ ਲੋਕਾਂ ਦੇ ਝੰਡੇ ਲਈ ਖੜ੍ਹੀ ਹੋਵੇਗੀ, - ਉਹ ਨੂੰ ਕੌਮਾਂ ਭਾਲਣਗੀਆਂ ਅਤੇ ਉਹ ਦਾ ਅਰਾਮ ਸਥਾਨ ਪਰਤਾਪਵਾਨ ਹੋਵੇਗਾ।

11 ਅਤੇ ਉਸ ਦਿਨ ਪ੍ਰਭੂ ਦੂਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ।

12 ਉਹ ਕੌਮਾਂ ਲਈ ਇੱਕ ਝੰਡਾ ਖੜ੍ਹਾ ਕਰੇਗਾ, ਅਤੇ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰੇਗਾ, ਅਤੇ ਯਹੂਦਾਹ ਦੇ ਖਿੱਲਰਿਆਂ ਹੋਇਆਂ ਨੂੰ ਧਰਤੀ ਦੀਆਂ ਚਾਰੇ ਕੋਨਿਆਂ ਤੋਂ ਇਕੱਠਾ ਕਰੇਗਾ।

13 ਇਫ਼ਰਾਈਮ ਦੀ ਖੁਣਸ ਮੁੱਕ ਜਾਵੇਗੀ ਅਤੇ ਯਹੋਵਾਹ ਦੇ ਵੈਰੀ ਨਾਸ ਹੋ ਜਾਣਗੇ, ਇਫ਼ਰਾਈਮ ਯਹੂਦਾਹ ਨਾਲ ਖੁਣਸ ਨਾ ਕਰੇਗਾ, ਅਤੇ ਯਹੂਦਾਹ ਇਫ਼ਰਾਈਮ ਨਾਲ ਵੈਰ ਨਾ ਰੱਖੇਗਾ।

14 ਪਰ ਉਹ ਪੱਛਮ ਵੱਲ ਫ਼ਲਿਸਤੀਆਂ ਦੇ ਮੋਢੇ ਉੱਤੇ ਝਪੱਟਾ ਮਾਰਨਗੇ, ਅਤੇ ਉਹ ਇਕੱਠੇ ਹੋ ਕੇ ਪੂਰਬੀਆਂ ਨੂੰ ਲੁੱਟ ਲੈਣਗੇ, ਉਹ ਆਪਣਾ ਹੱਥ ਅਦੇਮ ਅਤੇ ਮੋਆਬ ਉੱਤੇ ਪਾਉਣਗੇ, ਅਤੇ ਅੰਮੋਨੀ ਉਨ੍ਹਾਂ ਦੇ ਅਧੀਨ ਹੋ ਜਾਣਗੇ।

15 ਯਹੋਵਾਹ ਮਿਸਰ ਦੀ ਸਮੁੰਦਰੀ ਖਾੜੀ ਦਾ ਸੱਤਿਆਨਾਸ ਕਰ ਦੇਵੇਗਾ, ਉਹ ਆਪਣਾ ਹੱਥ ਦਰਿਆ ਉੱਤੇ ਵਧਾ ਕੇ ਲੂ ਵਗਾਵੇਗਾ, ਅਤੇ ਉਹ ਨੂੰ ਮਾਰ ਕੇ ਉਹ ਦੇ

ਸੱਤ ਨਾਲੇ ਬਣਾ ਦੇਵੇਗਾ, ਅਤੇ ਲੋਕ ਆਪਣੀਆਂ ਜੁੱਤੀਆਂ ਪਹਿਨੇ ਹੋਏ ਵੀ ਪਾਰ ਲੰਘ ਸਕਣਗੇ।

16 ਮੇਰੀ ਪਰਜਾ ਦੇ ਬਚੇ ਹੋਏ ਲੋਕਾਂ ਲਈ ਜਿਹੜੇ ਅੱਸੂਰ ਤੋਂ ਬਚ ਗਏ, ਇੱਕ ਅਜਿਹੀ ਸੜਕ ਹੋਵੇਗੀ, ਜਿਵੇਂ ਇਸਰਾਏਲ ਲਈ ਸੀ, ਜਦ ਉਹ ਮਿਸਰ ਦੇ ਦੇਸ ਤੋਂ ਉਤਾਰਾਂ ਆਏ ਸਨ।

12

ਧੰਨਵਾਦ ਦਾ ਗੀਤ

1 ਉਸ ਦਿਨ ਤੂੰ ਆਖੇਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੇਂ ਤੂੰ ਮੇਰੇ ਨਾਲ ਗੁੱਸੇ ਸੀ, ਪਰ ਤੇਰਾ ਕ੍ਰੋਧ ਟਲ ਗਿਆ ਹੈ ਅਤੇ ਤੂੰ ਮੈਨੂੰ ਦਿਲਾਸਾ ਦਿੱਤਾ ਹੈ।

2 ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ।

3 ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ।

4 ਅਤੇ ਉਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਵਰਣਨ ਕਰੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ।

5 ਯਹੋਵਾਹ ਲਈ ਗਾਓ, ਕਿਉਂ ਜੋ ਉਸ ਨੇ ਸ਼ਾਨਦਾਰ ਕੰਮ ਕੀਤੇ ਹਨ, ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ।

6 ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ।

13

ਪਰਮੇਸ਼ੁਰ ਬਾਬਲ ਨੂੰ ਸਜ਼ਾ ਦੇਵੇਗਾ

1 ਬਾਬਲ ਦੇ ਵਿਖੇ ਅਗੰਮ ਵਾਕ ਜਿਸ ਨੂੰ ਆਮੋਸ ਦੇ ਪੁੱਤਰ ਯਸਾਯਾਹ ਨੇ ਦਰਸ਼ਣ ਵਿੱਚ ਪਾਇਆ, -

2 ਨੰਗੇ ਪਰਬਤ ਉੱਤੇ ਝੰਡਾ ਖੜ੍ਹਾ ਕਰੋ, ਉਨ੍ਹਾਂ ਨੂੰ ਉੱਚੀ ਅਵਾਜ਼ ਨਾਲ ਪੁਕਾਰੋ! ਹੱਥ ਨਾਲ ਇਸ਼ਾਰਾ ਕਰੋ, ਤਾਂ ਜੋ ਉਹ ਪਤਵੰਤਾਂ ਦੇ ਫਾਟਕਾਂ ਵਿੱਚ ਵੜਨ!

3 ਮੈਂ ਆਪਣੇ ਸੰਤਾਂ ਨੂੰ ਹੁਕਮ ਦਿੱਤਾ ਹੈ, ਨਾਲੇ ਮੈਂ ਆਪਣੇ ਕ੍ਰੋਧ ਨੂੰ ਪੂਰਾ ਕਰਨ ਲਈ, ਆਪਣੇ ਸੂਰਮਿਆਂ ਨੂੰ ਬੁਲਾਇਆ, ਜਿਹੜੇ ਮੇਰੀ ਜਿੱਤ ਤੇ ਪ੍ਰਸੰਨ ਹੁੰਦੇ ਹਨ।

4 ਪਹਾੜਾਂ ਉੱਤੇ ਇੱਕ ਰੌਲੇ ਦੀ ਅਵਾਜ਼ ਸੁਣੋ, ਜਿਵੇਂ ਵੱਡੀ ਭੀੜ ਦੀ, ਰਾਜ ਰਾਜ ਦੀਆਂ ਕੌਮਾਂ ਦੇ ਇਕੱਠ ਦਾ ਸ਼ੋਰ, ਸੈਨਾਂ ਦਾ ਯਹੋਵਾਹ ਯੁੱਧ ਲਈ ਸੈਨਾਂ ਨੂੰ ਇਕੱਠਾ ਕਰ ਰਿਹਾ ਹੈ!

5 ਉਹ ਦੂਰ ਦੇਸ ਤੋਂ, ਅਕਾਸ਼ ਦੇ ਸਿਰੇ ਤੋਂ ਤੁਰੇ ਆਉਂਦੇ ਹਨ, ਯਹੋਵਾਹ ਅਤੇ ਉਹ ਦੇ ਕਹਿਰ ਦੇ ਸ਼ਸਤਰ ਆਉਂਦੇ ਹਨ, ਤਾਂ ਜੋ ਸਾਰੀ ਧਰਤੀ ਨੂੰ ਨਾਸ ਕਰਨ!

6 ਤੁਸੀਂ ਧਾਹਾਂ ਮਾਰੋ ਕਿਉਂ ਜੋ ਯਹੋਵਾਹ ਦਾ ਨਿਆਂ ਦਾ ਦਿਨ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਗੂੰ ਆਵੇਗਾ।

7 ਇਸ ਲਈ ਸਾਰੇ ਹੱਥ ਢਿੱਲੇ ਪੈ ਜਾਣਗੇ, ਅਤੇ ਹਰ ਮਨੁੱਖ ਦਾ ਦਿਲ ਡਰ ਨਾਲ ਢੱਲ ਜਾਵੇਗਾ।

8 ਉਹ ਘਬਰਾ ਜਾਣਗੇ, ਪੀੜਾਂ ਅਤੇ ਕਸ਼ਟ ਉਨ੍ਹਾਂ ਨੂੰ ਫੜ ਲੈਣਗੇ, ਉਹ ਜਣਨ ਵਾਲੀ ਔਰਤ ਵਾਂਗੂੰ ਪੀੜ ਵਿੱਚ ਹੋਣਗੇ, ਉਹ ਹੱਕੇ-ਬੱਕੇ ਹੋ ਕੇ ਇੱਕ ਦੂਜੇ ਵੱਲ ਤੱਕਣਗੇ, ਉਨ੍ਹਾਂ ਦੇ ਮੂੰਹ ਭੱਖਦੇ ਹੋਣਗੇ।

9 ਵੇਖੋ, ਯਹੋਵਾਹ ਦਾ ਦਿਨ, ਨਿਰਦਈ, ਕਹਿਰ ਅਤੇ ਤੇਜ਼ ਕ੍ਰੋਧ ਨਾਲ ਆਉਂਦਾ ਹੈ, ਤਾਂ ਜੋ ਧਰਤੀ ਨੂੰ ਵਿਰਾਨ ਕਰੇ, ਅਤੇ ਉਹ ਦੇ ਪਾਪੀਆਂ ਨੂੰ ਉਹ ਦੇ ਵਿੱਚੋਂ ਨਾਸ ਕਰੇ।

10 ਅਕਾਸ਼ ਦੇ ਤਾਰੇ ਅਤੇ ਉਹ ਦੇ ਤਾਰਾਗਣ ਆਪਣਾ ਚਾਨਣ ਨਾ ਦੇਣਗੇ, ਸੂਰਜ ਚੜ੍ਹਦਿਆਂ ਸਾਰ ਹਨੇਰਾ ਹੋ ਜਾਵੇਗਾ, ਅਤੇ ਚੰਦਰਮਾ ਆਪਣਾ ਪ੍ਰਕਾਸ਼ ਨਾ ਦੇਵੇਗਾ।

11 ਮੈਂ ਜਗਤ ਨੂੰ ਉਹ ਦੀ ਬੁਰਿਆਈ ਦੀ, ਅਤੇ ਦੁਸ਼ਟਾਂ ਨੂੰ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵਾਂਗਾ, ਅਤੇ ਬੇਰਹਿਮਾਂ ਦੇ ਘਮੰਡ ਨੂੰ ਤੋੜ ਦਿਆਂਗਾ।

12 ਮੈਂ ਲੋਕਾਂ ਨੂੰ ਕੁੰਦਨ ਸੋਨੇ ਨਾਲੋਂ, ਅਤੇ ਮਨੁੱਖ ਨੂੰ ਓਫੀਰ ਦੇ ਸੋਨੇ ਨਾਲੋਂ ਦੁਰਲੱਭ ਬਣਾਵਾਂਗਾ।

13 ਇਸ ਲਈ ਮੈਂ ਅਕਾਸ਼ ਨੂੰ ਕਾਂਬਾ ਲਵਾਂਗਾ, ਅਤੇ ਧਰਤੀ ਆਪਣੇ ਥਾਂ ਤੋਂ ਹਿਲਾਈ ਜਾਵੇਗੀ, ਇਹ ਸੈਨਾਂ ਦੇ ਯਹੋਵਾਹ ਦੇ ਕਹਿਰ ਵਿੱਚ, ਅਤੇ ਉਸ ਦੇ ਤੇਜ਼ ਗੁੱਸੇ ਦੇ ਦਿਨ ਹੋਵੇਗਾ।

14 ਤਦ ਅਜਿਹਾ ਹੋਵੇਗਾ ਕਿ ਭੁੱਲੀ ਹਿਰਨੀ ਵਾਂਗੂੰ ਅਤੇ ਉਸ ਭੇਡ ਵਾਂਗੂੰ ਜਿਸ ਦਾ ਪਾਲੀ ਨਹੀਂ, ਹਰੇਕ ਮਨੁੱਖ ਆਪਣੇ ਲੋਕਾਂ ਵੱਲ ਮੁੜੇਗਾ, ਅਤੇ ਹਰੇਕ ਮਨੁੱਖ ਆਪਣੇ ਦੇਸ ਨੂੰ ਭੱਜੇਗਾ।

15 ਹਰੇਕ ਜਿਹੜਾ ਮਿਲ ਜਾਵੇ ਵਿੰਨ੍ਹਿਆ ਜਾਵੇਗਾ, ਹਰੇਕ ਜਿਹੜਾ ਫੜਿਆ

ਜਾਵੇ ਤਲਵਾਰ ਨਾਲ ਡਿੱਗੇਗਾ।

16 ਉਨ੍ਹਾਂ ਦੇ ਬੱਚੇ ਉਨ੍ਹਾਂ ਦੀਆਂ ਅੱਖਾਂ ਦੇ ਅੱਗੇ ਪਟਕਾਏ ਜਾਣਗੇ, ਉਨ੍ਹਾਂ ਦੇ ਘਰ ਲੁੱਟੇ ਜਾਣਗੇ, ਅਤੇ ਉਨ੍ਹਾਂ ਦੀਆਂ ਪਤਨੀਆਂ ਬੇਪਤ ਕੀਤੀਆਂ ਜਾਣਗੀਆਂ।

17 ਵੇਖੋ, ਮੈਂ ਬਾਬਲ ਦੇ ਵਾਸੀਆਂ ਦੇ ਵਿਰੁੱਧ ਮਾਦੀ ਲੋਕਾਂ ਨੂੰ ਪਰੇਰ ਰਿਹਾ ਹਾਂ, ਜਿਹੜੇ ਚਾਂਦੀ ਦੀ ਪਰਵਾਹ ਨਹੀਂ ਕਰਦੇ, ਨਾ ਸੋਨੇ ਤੋਂ ਖੁਸ਼ ਹੁੰਦੇ ਹਨ।

18 ਉਨ੍ਹਾਂ ਦੇ ਧਣੁੱਖ ਜੁਆਨਾਂ ਨੂੰ ਵਿੰਨ੍ਹਣਗੇ, ਉਹ ਢਿੱਡ ਦੇ ਫਲ ਉੱਤੇ ਰਹਮ ਨਾ ਕਰਨਗੇ, ਉਨ੍ਹਾਂ ਦੀਆਂ ਅੱਖਾਂ ਬੱਚਿਆਂ ਉੱਤੇ ਤਰਸ ਨਾ ਖਾਣਗੀਆਂ।

19 ਬਾਬਲ ਜੋ ਸਾਰੇ ਰਾਜਾਂ ਦੀ ਸਜਾਵਟ ਅਤੇ ਕੁਸਦੀਆਂ ਦੇ ਹੰਕਾਰ ਦੀ ਸ਼ਾਨ ਹੈ, ਸਦੂਮ ਅਤੇ ਅਮੂਰਾਹ ਜਿਹਾ ਹੋ ਜਾਵੇਗਾ, ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਢਾਹ ਦਿੱਤਾ ਸੀ।

20 ਉਹ ਫੇਰ ਕਦੀ ਨਾ ਵਸਾਇਆ ਜਾਵੇਗਾ, ਨਾ ਪੀੜ੍ਹੀਓ ਪੀੜ੍ਹੀ ਅਬਾਦ ਕੀਤਾ ਜਾਵੇਗਾ, ਨਾ ਕੋਈ ਅਰਬੀ ਉੱਥੇ ਤੰਬੂ ਲਾਵੇਗਾ, ਨਾ ਅਯਾਲੀ ਉੱਥੇ ਆਪਣੇ ਇੱਜ਼ਤ ਬਿਠਾਉਣਗੇ।

21 ਪਰ ਜੰਗਲੀ ਜਾਨਵਰ ਉੱਥੇ ਬੈਠਣਗੇ, ਉਨ੍ਹਾਂ ਦੇ ਘਰ ਗਿੱਦੜਾਂ ਨਾਲ ਭਰੇ ਹੋਣਗੇ, ਸ਼ੁਤਰਮੁਰਗ ਉੱਥੇ ਵੱਸਣਗੇ, ਅਤੇ ਜੰਗਲੀ ਬੱਕਰੇ ਉੱਥੇ ਨੱਚਣਗੇ।

22 ਬਿੱਜੂ ਉਨ੍ਹਾਂ ਦੇ ਖੁੰਡਾਂ ਵਿੱਚ, ਅਤੇ ਗਿੱਦੜ ਉਨ੍ਹਾਂ ਦੇ ਰੰਗ ਮਹਿਲਾਂ ਵਿੱਚ ਰੌਲਾ ਪਾਉਣਗੇ। ਉਹ ਦੇ ਵਿਨਾਸ਼ ਦਾ ਸਮਾਂ ਨੇੜੇ ਆ ਗਿਆ ਹੈ, ਉਹ ਦੇ ਦਿਨ ਲੰਮੇ ਨਾ ਹੋਣਗੇ।

14

ਗੁਲਾਮੀ ਵਿੱਚੋਂ ਮੁੜਨਾ

1 ਯਹੋਵਾਹ ਯਾਕੂਬ ਉੱਤੇ ਰਹਮ ਕਰੇਗਾ ਅਤੇ ਇਸਰਾਏਲ ਨੂੰ ਫੇਰ ਚੁਣੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਉੱਤੇ ਵਸਾਵੇਗਾ ਅਤੇ ਓਪਰੇ ਉਨ੍ਹਾਂ ਨਾਲ ਮਿਲ ਜਾਣਗੇ ਅਤੇ ਉਹ ਯਾਕੂਬ ਦੇ ਘਰਾਣੇ ਨਾਲ ਜੁੜ ਜਾਣਗੇ।

2 ਲੋਕ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਥਾਂ ਉੱਤੇ ਪਹੁੰਚਾ ਦੇਣਗੇ ਅਤੇ ਇਸਰਾਏਲ ਦਾ ਘਰਾਣਾ ਉਨ੍ਹਾਂ ਨੂੰ ਦਾਸ ਅਤੇ ਦਾਸੀਆਂ ਕਰ ਕੇ ਯਹੋਵਾਹ ਦੀ ਭੂਮੀ ਉੱਤੇ ਆਪਣੇ ਵੱਸ ਵਿੱਚ ਰੱਖੇਗਾ ਅਤੇ ਉਹ ਉਨ੍ਹਾਂ ਨੂੰ ਕੈਦੀ ਬਣਾਉਣਗੇ ਜਿਨ੍ਹਾਂ ਦੇ ਉਹ ਕੈਦੀ ਸਨ, ਅਤੇ ਆਪਣੇ ਦੁੱਖ ਦੇਣ ਵਾਲਿਆਂ ਉੱਤੇ ਰਾਜ ਕਰਨਗੇ।

ਬਾਬਲ ਦੇ ਰਾਜੇ ਦਾ ਪਤਨ

3 ਜਿਸ ਦਿਨ ਯਹੋਵਾਹ ਤੈਨੂੰ ਤੇਰੀ ਪੀੜ ਤੋਂ ਅਤੇ ਤੇਰੀ ਤਕਲੀਫ਼ ਤੋਂ ਅਤੇ ਉਸ ਔਖੀ ਟਹਿਲ ਤੋਂ ਜਿਸ ਦੇ ਨਾਲ ਤੇਰੇ ਤੋਂ ਟਹਿਲ ਕਰਾਈ ਗਈ ਤੈਨੂੰ ਅਰਾਮ ਦੇਵੇ,

4 ਤਾਂ ਤੂੰ ਬਾਬਲ ਦੇ ਰਾਜੇ ਦੇ ਵਿਰੁੱਧ ਇਹ ਬੋਲੀ ਮਾਰੀਂ ਅਤੇ ਆਖੀਂ - ਦੁੱਖ ਦੇਣ ਵਾਲਾ ਕਿਵੇਂ ਮੁੱਕ ਗਿਆ, ਅਤੇ ਸੁਨਹਿਰਾ ਸਥਾਨ ਕਿਵੇਂ ਨਖੁੱਟ ਗਿਆ!

5 ਯਹੋਵਾਹ ਨੇ ਦੁਸ਼ਟਾਂ ਦੀ ਲਾਠੀ, ਅਤੇ ਹਾਕਮਾਂ ਦਾ ਅੱਸਾ ਭੰਨ ਸੁੱਟਿਆ,

6 ਜਿਹੜਾ ਲੋਕਾਂ ਨੂੰ ਕਹਿਰ ਨਾਲ ਮਾਰਦਾ ਰਹਿੰਦਾ ਸੀ, ਜਿਹੜਾ ਕੌਮਾਂ ਉੱਤੇ ਕ੍ਰੋਧ ਨਾਲ ਰਾਜ ਕਰਦਾ ਸੀ, ਅਤੇ ਬਿਨ੍ਹਾਂ ਰੋਕ-ਟੋਕ ਸਤਾਉਂਦਾ ਸੀ।

7 ਸਾਰੀ ਧਰਤੀ ਚੈਨ ਅਤੇ ਅਰਾਮ ਕਰਦੀ ਹੈ, ਉਹ ਖੁੱਲ੍ਹ ਕੇ ਜੈਕਾਰੇ ਗਜਾਉਂਦੇ ਹਨ।

8 ਸਰੂ ਵੀ ਤੇਰੇ ਉੱਤੇ ਅਨੰਦ ਕਰਦੇ ਹਨ, ਲਬਾਨੋਨ ਦੇ ਦਿਆਰ ਵੀ, - ਜਦੋਂ ਦਾ ਤੂੰ ਡਿੱਗਿਆ, ਸਾਡੇ ਉੱਤੇ ਵੱਢਣ ਵਾਲਾ ਕੋਈ ਨਹੀਂ ਆਇਆ।

9 ਹੇਠੋਂ ਪਤਾਲ ਤੇਰੇ ਲਈ ਹਿੱਲ ਪਿਆ ਹੈ, ਕਿ ਤੇਰੇ ਆਉਣ ਦਾ ਸੁਆਗਤ ਕਰੇ, ਉਹ ਤੇਰੇ ਲਈ ਮੁਰਦਿਆਂ ਨੂੰ, ਅਰਥਾਤ ਧਰਤੀ ਦੇ ਸਾਰੇ ਆਗੂਆਂ ਨੂੰ ਜਗਾਉਂਦਾ ਹੈ। ਉਹ ਨੇ ਕੌਮਾਂ ਦੇ ਸਾਰੇ ਰਾਜਿਆਂ ਨੂੰ ਉਨ੍ਹਾਂ ਦੇ ਸਿੰਘਾਸਣਾਂ ਤੋਂ ਖੜ੍ਹਾ ਕਰ ਦਿੱਤਾ ਹੈ।

10 ਉਹ ਸਾਰੇ ਤੈਨੂੰ ਉੱਤਰ ਦੇਣਗੇ ਅਤੇ ਆਖਣਗੇ, ਤੂੰ ਵੀ ਸਾਡੇ ਵਾਂਗੂੰ ਨਿਰਬਲ ਕੀਤਾ ਗਿਆ ਹੈਂ! ਤੂੰ ਸਾਡੇ ਵਾਂਗੂੰ ਹੋ ਗਿਆ ਹੈਂ!

11 ਤੇਰੀ ਚਮਕ-ਦਮਕ ਅਤੇ ਤੇਰੀਆਂ ਬਰਬਤਾਂ ਦੀ ਅਵਾਜ਼ ਪਤਾਲ ਵਿੱਚ ਲਾਹੀ ਗਈ, ਕੀੜੇ ਤੇਰੇ ਹੇਠ ਵਿਛਾਏ ਗਏ, ਅਤੇ ਕਿਰਮ ਹੀ ਤੇਰਾ ਓੜ੍ਹਨਾ ਹਨ।

12 ਤੂੰ ਅਕਾਸ਼ ਤੋਂ ਕਿਵੇਂ ਡਿੱਗ ਪਿਆ, ਹੇ ਦਿਨ ਦੇ ਤਾਰੇ*, ਫਜ਼ਰ ਦੇ ਪੁੱਤਰ! ਤੂੰ ਕਿਵੇਂ ਧਰਤੀ ਤੱਕ ਵੱਢਿਆ ਗਿਆ, ਹੇ ਕੌਮਾਂ ਦੇ ਢਾਉਣ ਵਾਲੇ!

13 ਤੂੰ ਆਪਣੇ ਦਿਲ ਵਿੱਚ ਆਖਿਆ ਕਿ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂਗਾ, ਪਰਮੇਸ਼ੁਰ ਦੇ ਤਾਰਿਆਂ ਤੋਂ ਉਤਾਹਾਂ, ਮੈਂ ਆਪਣਾ ਸਿੰਘਾਸਣ ਉੱਚਾ ਕਰਾਂਗਾ, ਅਤੇ ਮੈਂ ਮੰਡਲੀ ਦੇ ਪਰਬਤ ਉੱਤੇ ਉੱਤਰ ਦੀਆਂ ਹੱਦਾਂ ਵਿੱਚ ਬੈਠਾਂਗਾ।

14 ਮੈਂ ਬੱਦਲਾਂ ਦੀਆਂ ਉੱਚਿਆਈਆਂ ਤੇ ਚੜ੍ਹ ਜਾਂਵਾਂਗਾ, ਮੈਂ ਆਪ ਨੂੰ ਅੱਤ ਮਹਾਨ ਜਿਹਾ ਬਣਾਵਾਂਗਾ!

15 ਪਰ ਤੂੰ ਪਤਾਲ ਤੱਕ, ਸਗੋਂ ਟੋਏ ਦੀ ਡੂੰਘਿਆਈ ਤੱਕ ਹੇਠਾਂ ਲਾਹਿਆ ਜਾਵੇਂਗਾ।

* 14:12 ਬਾਬਲ ਦਾ ਰਾਜ

16 ਤੇਰੇ ਵੇਖਣ ਵਾਲੇ ਤੇਰੀ ਵੱਲ ਤੱਕਣਗੇ, ਉਹ ਤੇਰੇ ਉੱਤੇ ਗੌਰ ਕਰਨਗੇ, ਭਲਾ, ਇਹ ਉਹ ਮਨੁੱਖ ਹੈ ਜਿਸ ਨੇ ਧਰਤੀ ਨੂੰ ਕਾਂਬਾ ਲਾ ਦਿੱਤਾ, ਅਤੇ ਰਾਜਾਂ ਨੂੰ ਹਿਲਾ ਦਿੱਤਾ?

17 ਜਿਸ ਨੇ ਜਗਤ ਉਜਾੜ ਜਿਹਾ ਕਰ ਦਿੱਤਾ, ਅਤੇ ਉਸ ਦੇ ਸ਼ਹਿਰ ਢਾਹ ਸੁੱਟੇ? ਜਿਸ ਨੇ ਆਪਣੇ ਕੈਦੀਆਂ ਨੂੰ ਘਰੀਂ ਨਾ ਜਾਣ ਦਿੱਤਾ?

18 ਕੌਮਾਂ ਦੇ ਸਾਰੇ ਰਾਜੇ, ਹਾਂ, ਸਾਰਿਆਂ ਦੇ ਸਾਰੇ, ਸ਼ਾਨ ਨਾਲ ਲੇਟਦੇ ਹਨ, ਹਰੇਕ ਆਪਣੀ ਸਮਾਧ ਵਿੱਚ।

19 ਪਰ ਤੂੰ ਘਿਣਾਉਣੀ ਟਹਿਣੀ ਵਾਂਗੂੰ ਆਪਣੀ ਕਬਰ ਤੋਂ ਪਰੇ ਸੁੱਟਿਆ ਗਿਆ, ਤੂੰ ਵੱਢਿਆਂ ਹੋਇਆਂ ਦੀਆਂ ਲੇਥਾਂ ਨਾਲ ਘਿਰਿਆ ਹੋਇਆ ਹੈ, ਜਿਹੜੇ ਤਲਵਾਰ ਨਾਲ ਵਿੰਨ੍ਹੇ ਗਏ, ਜਿਹੜੇ ਟੋਏ ਦੇ ਪੱਥਰਾਂ ਕੋਲ ਹੇਠਾਂ ਲਾਹੇ ਗਏ, ਉਸ ਲੋਥ ਵਾਂਗੂੰ ਜਿਹੜੀ ਮਿੱਥੀ ਗਈ ਹੋਵੇ।

20 ਤੂੰ ਉਨ੍ਹਾਂ ਨਾਲ ਕਫ਼ਨ ਦਫ਼ਨ ਵਿੱਚ ਨਾ ਰਲੇਂਗਾ, ਤੂੰ ਜੋ ਆਪਣੇ ਦੇਸ ਨੂੰ ਵਿਰਾਨ ਕੀਤਾ, ਤੂੰ ਜੋ ਆਪਣੇ ਲੋਕਾਂ ਨੂੰ ਵੱਢ ਸੁੱਟਿਆ! ਕੁਕਰਮੀਆਂ ਦੇ ਵੰਸ਼ ਦਾ ਨਾਮ ਕਦੀ ਨਹੀਂ ਪੁਕਾਰਿਆ ਜਾਵੇਗਾ।

21 ਉਨ੍ਹਾਂ ਦੇ ਪੁਰਖਿਆਂ ਦੀ ਬਦੀ ਦੇ ਕਾਰਨ, ਉਹ ਦੇ ਪੁੱਤਰਾਂ ਦੇ ਵੱਢੇ ਜਾਣ ਦੀ ਤਿਆਰੀ ਕਰੇ, ਕਿਤੇ ਅਜਿਹਾ ਨਾ ਹੋਵੇ ਕਿ ਉਹ ਉੱਠ ਕੇ ਦੇਸ ਉੱਤੇ ਕਬਜ਼ਾ ਕਰ ਲੈਣ, ਅਤੇ ਜਗਤ ਨੂੰ ਸ਼ਹਿਰਾਂ ਨਾਲ ਭਰ ਦੇਣ।

ਪਰਮੇਸੁਰ ਬਾਬਲ ਦਾ ਨਾਸ ਕਰੇਗਾ

22 ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਨ੍ਹਾਂ ਦੇ ਵਿਰੁੱਧ ਉੱਠਾਂਗਾ, ਅਤੇ ਬਾਬਲ ਦਾ ਨਾਮ ਅਤੇ ਨਿਸ਼ਾਨ ਮਿਟਾ ਦਿਆਂਗਾ ਅਤੇ ਉਹ ਦੇ ਪੁੱਤਰ-ਪੋਤਰੇ ਨਸ਼ਟ ਕਰ ਦਿਆਂਗਾ, ਇਹ ਯਹੋਵਾਹ ਦਾ ਵਾਕ ਹੈ।

23 ਮੈਂ ਉਹ ਨੂੰ ਕੰਡੈਲੇ ਦੀ ਮੀਰਾਸ, ਅਤੇ ਪਾਣੀ ਦੀਆਂ ਢਾਬਾਂ ਠਹਿਰਾਵਾਂਗਾ, ਅਤੇ ਮੈਂ ਉਹ ਨੂੰ ਤਬਾਹੀ ਦੇ ਝਾੜੂ ਨਾਲ ਹੂੰਝ ਸੁੱਟਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।

ਪਰਮੇਸੁਰ ਅੱਸੂਰੀਆਂ ਦਾ ਨਾਸ ਕਰੇਗਾ

24 ਸੈਨਾਂ ਦੇ ਯਹੋਵਾਹ ਨੇ ਸਹੁੰ ਖਾਧੀ, ਕਿ ਨਿਸੰਗ ਜਿਵੇਂ ਮੈਂ ਠਾਣਿਆ, ਤਿਵੇਂ ਹੋ ਜਾਵੇਗਾ, ਅਤੇ ਜਿਵੇਂ ਮੈਂ ਯੋਜਨਾ ਬਣਾਈ, ਤਿਵੇਂ ਉਹ ਕਾਇਮ ਰਹੇਗੀ,

25 ਜੇ ਮੈਂ ਅੱਸੂਰ ਨੂੰ ਆਪਣੇ ਦੇਸ ਵਿੱਚ ਪੀਹ ਸੁੱਟਾਂਗਾ, ਅਤੇ ਆਪਣੇ ਪਰਬਤ ਉੱਤੇ ਉਹ ਨੂੰ ਲਤਾੜਾਂਗਾ, ਉਹ ਦਾ ਜੂਲਾ ਉਹਨਾਂ ਉੱਤੇ ਲਹਿ ਜਾਵੇਗਾ, ਅਤੇ ਉਹ ਦਾ ਭਾਰ ਉਹਨਾਂ ਦੇ ਮੋਢਿਆਂ ਤੋਂ ਹਟ ਜਾਵੇਗਾ।

26 ਇਹ ਉਹ ਯੋਜਨਾ ਹੈ ਜਿਹੜੀ ਸਾਰੀ ਧਰਤੀ ਲਈ ਮਿੱਥੀ ਗਈ ਹੈ, ਅਤੇ ਇਹ ਉਹ ਹੱਥ ਹੈ ਜਿਹੜਾ ਸਾਰੀਆਂ ਕੌਮਾਂ ਉੱਤੇ ਚੁੱਕਿਆ ਹੋਇਆ ਹੈ।

27 ਸੈਨਾਂ ਦੇ ਯਹੋਵਾਹ ਨੇ ਤਾਂ ਠਾਣ ਲਿਆ ਹੈ, ਸੇ ਕੌਣ ਰੱਦ ਕਰੇਗਾ? ਉਹ ਦਾ ਹੱਥ ਚੁੱਕਿਆ ਹੋਇਆ ਹੈ, ਸੇ ਕੌਣ ਉਹ ਨੂੰ ਰੋਕੇਗਾ?

ਪਰਮੇਸ਼ੁਰ ਫ਼ਲਿਸਤੀਆਂ ਦਾ ਨਾਸ ਕਰੇਗਾ

28 ਆਹਾਜ਼ ਰਾਜੇ ਦੀ ਮੌਤ ਦੇ ਸਾਲ ਇਹ ਅਗੰਮ ਵਾਕ ਹੋਇਆ,

29 ਹੇ ਫ਼ਲਿਸਤੀਓ, ਤੁਸੀਂ ਇਸ ਲਈ ਅਨੰਦ ਨਾ ਹੋਵੋ, ਕਿ ਤੁਹਾਨੂੰ ਮਾਰਨ ਵਾਲਾ ਡੰਡਾ ਭੰਨਿਆ ਗਿਆ ਹੈ, ਕਿਉਂ ਜੋ ਨਾਗ ਦੀ ਜੜ੍ਹੋਂ ਫਨੀਅਰ ਸੱਪ ਨਿੱਕਲੇਗਾ, ਅਤੇ ਉਹ ਦਾ ਫਲ ਇੱਕ ਉੱਡਣ ਵਾਲਾ ਸੱਪ ਹੋਵੇਗਾ।

30 ਤੁਦ ਗਰੀਬਾਂ ਦੀ ਸੰਤਾਨ ਭੋਜਨ ਖਾਵੇਗੀ ਅਤੇ ਕੰਗਾਲ ਚੈਨ ਨਾਲ ਲੇਟਣਗੇ, ਪਰ ਮੈਂ ਤੁਹਾਡੀ ਜੜ੍ਹ ਕਾਲ ਨਾਲ ਮਾਰ ਦਿਆਂਗਾ, ਅਤੇ ਤੇਰੇ ਬਚੇ ਹੋਏ ਵੱਢੇ ਜਾਣਗੇ।

31 ਹੇ ਫਾਟਕ, ਧਾਹਾਂ ਮਾਰ! ਹੇ ਸ਼ਹਿਰ, ਦੁਹਾਈ ਦੇ! ਹੇ ਫ਼ਲਿਸਤ, ਤੂੰ ਸਾਰੇ ਦਾ ਸਾਰਾ ਪਿਘਲ ਜਾ! ਕਿਉਂ ਜੋ ਉੱਤਰ ਵੱਲੋਂ ਇੱਕ ਧੁੰਮਾਂ ਆਉਂਦਾ ਹੈ, ਅਤੇ ਉਹ ਦੀਆਂ ਕਤਾਰਾਂ ਵਿੱਚ ਕੋਈ ਢਿੱਲਾ-ਮੱਠਾ ਨਹੀਂ।

32 ਉਹ ਕੌਮ ਦੇ ਦੂਤਾਂ ਨੂੰ ਕੀ ਉੱਤਰ ਦੇਵੇਗਾ? ਇਹ ਕਿ ਯਹੋਵਾਹ ਨੇ ਸੀਯੋਨ ਦੀ ਨੀਂਹ ਰੱਖੀ ਹੈ, ਅਤੇ ਉਹ ਦੇ ਵਿੱਚ ਪਰਜਾ ਦੇ ਦੁਖਿਆਰੇ ਪਨਾਹ ਲੈਣਗੇ।

15

ਪਰਮੇਸ਼ੁਰ ਮੋਆਬ ਦਾ ਨਾਸ ਕਰੇਗਾ

1 ਮੋਆਬ ਦੇ ਵਿਖੇ ਅਗੰਮ ਵਾਕ | ਮੋਆਬ ਦਾ ਆਰ ਨਗਰ ਇੱਕ ਹੀ ਰਾਤ ਵਿੱਚ ਬਰਬਾਦ ਅਤੇ ਵਿਰਾਨ ਕੀਤਾ ਗਿਆ, ਮੋਆਬ ਦਾ ਕੀਰ ਨਗਰ ਵੀ ਇੱਕ ਹੀ ਰਾਤ ਵਿੱਚ ਬਰਬਾਦ ਅਤੇ ਵਿਰਾਨ ਕੀਤਾ ਗਿਆ।

2 ਦੀਬੋਨ ਆਪਣੇ ਮੰਦਰ ਨੂੰ ਅਤੇ ਉਸ ਦੀਆਂ ਉੱਚਿਆਈਆਂ ਉੱਤੇ, ਰੋਣ ਲਈ ਉਤਾਹਾਂ ਗਿਆ, ਨਬੋ ਅਤੇ ਮੇਦਬਾ ਉੱਤੇ ਮੋਆਬ ਧਾਹਾਂ ਮਾਰਦਾ ਹੈ। ਉਹਨਾਂ ਵਿੱਚ ਹਰੇਕ ਦਾ ਸਿਰ ਰੋਡਾ ਹੈ, ਅਤੇ ਹਰੇਕ ਦੀ ਦਾੜ੍ਹੀ ਮੁੰਨੀ ਹੋਈ ਹੈ।

3 ਰਾਹਾਂ ਵਿੱਚ ਉਹ ਤੱਪੜ ਪਹਿਨਦੇ ਹਨ, ਕੋਠਿਆਂ ਉੱਤੇ ਅਤੇ ਚੌਕਾਂ ਵਿੱਚ ਹਰੇਕ ਰੋ-ਰੋ ਕੇ ਧਾਹਾਂ ਮਾਰਦਾ ਹੈ।

4 ਹਸ਼ਬੋਨ ਅਤੇ ਅਲਾਲੇਹ ਨਗਰ ਚਿੱਲਾਉਂਦੇ ਹਨ, ਯਹਸ ਨਗਰ ਤੱਕ ਉਨ੍ਹਾਂ ਦੀ ਅਵਾਜ਼ ਸੁਣਾਈ ਦਿੰਦੀ ਹੈ। ਇਸ ਲਈ ਮੋਆਬ ਦੇ ਸ਼ਸਤਰ ਧਾਰੀ ਚੀਕ-ਚਿਹਾੜਾ ਪਾਉਂਦੇ ਹਨ, ਉਹ ਦਾ ਜੀ ਉਹ ਦੇ ਵਿੱਚ ਕੰਬ ਜਾਂਦਾ ਹੈ।

5 ਮੇਰਾ ਦਿਲ ਮੋਆਬ ਲਈ ਦੁਹਾਈ ਦਿੰਦਾ ਹੈ, ਉਹ ਦੇ ਭਗੋੜੇ ਸੋਆਰ ਤੱਕ ਅਤੇ ਅਗਲਥ-ਸ਼ਲੀਸ਼ੀਯਾਹ ਤੱਕ ਭੱਜੇ ਜਾਂਦੇ ਹਨ, ਉਹ ਤਾਂ ਲੂਹੀਥ ਸਥਾਨ ਦੀ ਚੜ੍ਹਾਈ ਉੱਤੇ ਰੋਂਦੇ ਜਾਂਦੇ ਹਨ, ਉਹ ਤਾਂ ਹੋਰੋਨਇਮ ਸ਼ਹਿਰ ਦੇ ਰਾਹ ਉੱਤੇ, ਨਸ਼ਟ ਹੋਣ ਦੇ ਕਾਰਨ ਵਿਰਲਾਪ ਕਰਦੇ ਹਨ।

6 ਨਿਮਰੀਮ ਵਾਦੀ ਦੇ ਪਾਣੀ ਤਾਂ ਸੁੱਕ ਗਏ, ਘਾਹ ਮੁਰਝਾ ਗਿਆ, ਹਰਾ ਘਾਹ ਮੁੱਕ ਗਿਆ ਅਤੇ ਹਰਿਆਈ ਹੈ ਹੀ ਨਹੀਂ।

7 ਇਸ ਲਈ ਜੋ ਵੀ ਮਾਲ-ਧਨ ਉਨ੍ਹਾਂ ਨੇ ਕਮਾਇਆ ਅਤੇ ਜੋ ਕੁਝ ਜੋੜ-ਜੋੜ ਕੇ ਇਕੱਠਾ ਕੀਤਾ, ਉਸ ਨੂੰ ਬੈਂਤਾਂ ਦੇ ਨਾਲੇ ਦੇ ਪਾਰ ਚੁੱਕ ਕੇ ਲੈ ਜਾਣਗੇ।

8 ਚਿੱਲਾਉਣਾ ਤਾਂ ਮੋਆਬ ਦੀਆਂ ਹੱਦਾਂ ਤੱਕ ਗੂੰਜ ਉੱਠਿਆ ਹੈ, ਉਹ ਦੀਆਂ ਧਾਹਾਂ ਅਗਲਇਮ ਤੱਕ ਅਤੇ ਉਹ ਦਾ ਵਿਰਲਾਪ ਬਏਰ-ਏਲੀਮ ਤੱਕ ਪਹੁੰਚਦਾ ਹੈ।

9 ਦੀਮੇਨ ਦੇ ਪਾਣੀ ਤਾਂ ਲਹੂ ਹੀ ਲਹੂ ਹਨ, ਪਰ ਤਾਂ ਵੀ ਮੈਂ ਦੀਮੇਨ ਉੱਤੇ ਹੋਰ ਵੀ ਲਿਆਵਾਂਗਾ, ਮੋਆਬ ਦੇ ਬਚਿਆਂ ਹੋਇਆਂ ਉੱਤੇ ਅਤੇ ਦੇਸ ਦੇ ਬਕੀਏ ਉੱਤੇ ਬੱਬਰ ਸ਼ੇਰ ਲਿਆਵਾਂਗਾ।

16

ਮੋਆਬ ਦੀ ਨਿਰਾਸ਼ਾਜਨਕ ਸਥਿਤੀ

1 ਦੇਸ ਦੇ ਹਾਕਮ ਲਈ ਸੇਲਾ ਨਗਰ ਦੀ ਉਜਾੜ ਤੋਂ ਸੀਯੋਨ ਦੀ ਧੀ ਦੇ ਪਰਬਤ ਉੱਤੇ ਲੇਲੇ ਘੱਲੇ।

2 ਜਿਵੇਂ ਅਵਾਰਾ ਪੰਛੀ ਅਤੇ ਗੁਆਚੇ ਹੋਏ ਬੋਟ ਹੁੰਦੇ ਹਨ, ਉਸੇ ਤਰ੍ਹਾਂ ਹੀ ਅਰਨੇਨ ਦੇ ਪੱਤਣਾਂ ਉੱਤੇ ਮੋਆਬ ਦੀਆਂ ਧੀਆਂ ਹੋਣਗੀਆਂ।

3 ਸਲਾਹ ਦਿਓ, ਇਨਸਾਫ਼ ਕਰੋ! ਆਪਣਾ ਪਰਛਾਵਾਂ ਦੁਪਹਿਰ ਦੇ ਵੇਲੇ ਰਾਤ ਵਾਂਗੂੰ ਬਣਾ, ਕੱਢਿਆਂ ਹੋਇਆਂ ਨੂੰ ਲੁਕਾ, ਭਗੋੜੇ ਨੂੰ ਨਾ ਫੜ੍ਹਾ।

4 ਮੇਰੇ ਕੱਢਿਆਂ ਹੋਇਆਂ ਨੂੰ ਆਪਣੇ ਵਿੱਚ ਟਿਕਾ ਲੈ, ਮੋਆਬ ਲਈ ਲੁਟੇਰੇ ਦੇ ਮੂੰਹੋਂ ਤੂੰ ਉਸ ਦੀ ਓਟ ਹੋ। ਜਦ ਜ਼ਾਲਮ ਮੁੱਕ ਗਿਆ, ਤਦ ਬਰਬਾਦੀ ਖ਼ਤਮ ਹੋ ਜਾਵੇਗੀ, ਮਿੱਧਣ ਵਾਲੇ ਦੇਸ ਤੋਂ ਮਿਟ ਗਏ,

5 ਤਦ ਇੱਕ ਸਿੰਘਾਸਣ ਦਯਾ ਨਾਲ ਕਾਇਮ ਕੀਤਾ ਜਾਵੇਗਾ ਅਤੇ ਉਹ ਦੇ ਉੱਤੇ ਦਾਊਦ ਦੇ ਤੰਬੂ ਵਿੱਚ ਸਚਿਆਈ ਨਾਲ ਉਹ ਬੈਠੇਗਾ, ਜਿਹੜਾ ਸਚਿਆਈ ਨਾਲ ਨਿਆਂ ਕਰੇਗਾ, ਅਤੇ ਧਰਮ ਦੇ ਕੰਮ ਕਰਨ ਵਿੱਚ ਫੁਰਤੀ ਕਰੇਗਾ।

6 ਅਸੀਂ ਮੋਆਬ ਦੇ ਹੰਕਾਰ ਦੇ ਵਿਖੇ ਸੁਣਿਆ, ਕਿ ਉਹ ਅੱਤ ਹੰਕਾਰੀ ਹੈ, ਅਤੇ ਉਹ ਦੇ ਘਮੰਡ, ਉਹ ਦੇ ਹੰਕਾਰ, ਅਤੇ ਉਹ ਦੇ ਅੱਖੜਪਣ ਵਿਖੇ ਵੀ, - ਪਰ ਉਹ ਦੀਆਂ ਗੱਪਾਂ ਕੁਝ ਵੀ ਨਹੀਂ ਹਨ।

7 ਇਸ ਲਈ ਮੋਆਬ, ਮੋਆਬ ਲਈ ਧਾਹਾਂ ਮਾਰੇਗਾ, ਹਰੇਕ ਧਾਹਾਂ ਮਾਰੇਗਾ, ਕੀਰ-ਹਰਾਸਥ ਕਸਬੇ ਦੀ ਸੌਗੀ ਦੀਆਂ ਪਿੰਨੀਆਂ ਲਈ ਤੁਸੀਂ ਹੌਕੇ ਲੈ-ਲੈ ਕੇ ਰੋਵੋਗੇ।

8 ਹਸ਼ਬੋਨ ਪਿੰਡ ਦੀਆਂ ਪੈਲੀਆਂ, ਸਿਬਮਾਹ ਪਿੰਡ ਦੀਆਂ ਵੇਲਾਂ ਸੁੱਕ ਗਈਆਂ। ਕੌਮਾਂ ਦੇ ਮਾਲਕਾਂ ਨੇ ਉਹ ਦੀਆਂ ਚੰਗੀਆਂ ਟਹਿਣੀਆਂ ਭੰਨ ਸੁੱਟੀਆਂ, ਉਹ ਯਾਜ਼ੇਰ ਪਿੰਡ ਤੱਕ ਪਹੁੰਚੀਆਂ, ਉਹ ਉਜਾੜ ਵਿੱਚ ਫੈਲ ਗਈਆਂ, ਉਹ ਦੀਆਂ ਸ਼ਾਖਾਂ ਖਿੱਲਰ ਗਈਆਂ, ਉਹ ਸਮੁੰਦਰੋਂ ਪਾਰ ਲੰਘ ਗਈਆਂ।

9 ਇਸ ਲਈ ਮੈਂ ਵੀ ਯਾਜ਼ੇਰ ਦੇ ਨਾਲ ਸਿਬਮਾਹ ਦੀ ਵੇਲ ਲਈ ਰੋਵਾਂਗਾ। ਹੇ ਹਸ਼ਬੋਨ ਅਤੇ ਅਲਾਲੇਹ, ਮੈਂ ਤੈਨੂੰ ਆਪਣੇ ਹੰਝੂਆਂ ਨਾਲ ਭਿਉਂ ਦਿਆਂਗਾ, ਕਿਉਂ ਜੋ ਤੇਰੇ ਗਰਮੀ ਦੇ ਫਲਾਂ ਉੱਤੇ ਅਤੇ ਤੇਰੀ ਫ਼ਸਲ ਉੱਤੇ ਹੋਣ ਵਾਲਾ ਅਨੰਦ ਢਿੱਲਾ ਪੈ ਗਿਆ,

10 ਅਨੰਦ ਅਤੇ ਖੁਸ਼ੀ ਫਲਦਾਰ ਪੈਲੀ ਵਿੱਚੋਂ ਲੈ ਲਈ ਗਈ, ਅੰਗੂਰੀ ਬਾਗ਼ਾਂ ਵਿੱਚ ਜੈਕਾਰੇ ਨਾ ਲਲਕਾਰੇ ਜਾਣਗੇ, ਕੋਈ ਲਤਾੜਨ ਵਾਲਾ ਹੌਦਾਂ ਵਿੱਚ ਰਸ ਨਹੀਂ ਲਤਾੜੇਗਾ, ਮੈਂ ਲਤਾੜੂਆਂ ਦਾ ਸ਼ਬਦ ਬੰਦ ਕਰ ਛੱਡਿਆ ਹੈ।

11 ਇਸ ਲਈ ਮੇਰਾ ਮਨ ਮੋਆਬ ਲਈ ਬਰਬਤ ਵਾਂਗੂੰ ਵਿਰਲਾਪ ਕਰਦਾ ਹੈ, ਅਤੇ ਮੇਰਾ ਦਿਲ ਕੀਰ-ਹਰਸ ਲਈ ਵੀ।

12 ਅਜਿਹਾ ਹੋਵੇਗਾ ਕਿ ਜਦ ਮੋਆਬ ਹਾਜ਼ਰ ਹੋਵੇਗਾ, ਜਦ ਉਹ ਉੱਚੇ ਸਥਾਨ ਉੱਤੇ ਥੱਕ ਜਾਵੇਗਾ, ਤਾਂ ਉਹ ਪ੍ਰਾਰਥਨਾ ਲਈ ਆਪਣੇ ਪਵਿੱਤਰ ਸਥਾਨ ਨੂੰ ਆਵੇਗਾ, ਪਰ ਉਸ ਨੂੰ ਕੋਈ ਲਾਭ ਨਾ ਹੋਵੇਗਾ।

13 ਇਹ ਬਚਨ ਉਹ ਹੈ ਜਿਹੜਾ ਯਹੋਵਾਹ ਮੋਆਬ ਦੇ ਵਿਖੇ ਭੂਤ ਕਾਲ ਵਿੱਚ ਬੋਲਿਆ,

14 ਪਰ ਹੁਣ ਯਹੋਵਾਹ ਇਹ ਆਖਦਾ ਹੈ ਕਿ ਤਿੰਨਾਂ ਸਾਲਾਂ ਦੇ ਵਿੱਚ ਮਜ਼ਦੂਰ ਦੇ ਸਾਲਾਂ ਵਾਂਗੂੰ ਮੇਆਬ ਦਾ ਪਰਤਾਪ, ਉਹ ਦੀ ਸਾਰੀ ਵੱਡੀ ਭੀੜ ਸਮੇਤ ਤੁੱਛ ਕੀਤਾ ਜਾਵੇਗਾ ਅਤੇ ਬਚੇ ਹੋਏ ਬਹੁਤ ਥੋੜ੍ਹੇ ਅਤੇ ਲਿੱਸੇ ਹੋਣਗੇ।

17

ਪਰਮੇਸ਼ੁਰ ਦੰਮਿਸ਼ਕ ਅਤੇ ਇਸਰਾਏਲ ਨੂੰ ਸਜ਼ਾ ਦੇਵੇਗਾ

1 ਦੰਮਿਸ਼ਕ ਸ਼ਹਿਰ ਦੇ ਵਿਖੇ ਅਰਾਮੀ ਵਾਕ 1 ਵੇਖੋ ਦੰਮਿਸ਼ਕ ਸ਼ਹਿਰ ਹੋਣ ਤੋਂ ਰਹਿ ਜਾਵੇਗਾ, ਸਗੋਂ ਉੱਜੜਿਆ ਹੋਇਆ ਖੰਡਰ ਹੋ ਜਾਵੇਗਾ।

2 ਅਰੋਏਰ ਦੇ ਸ਼ਹਿਰ ਤਿਆਗੇ ਜਾਣਗੇ, ਉਹ ਇੱਜ਼ਤਾਂ ਲਈ ਹੋਣਗੇ, ਅਤੇ ਉਹ ਉੱਥੇ ਬੈਠਣਗੇ ਅਤੇ ਕੋਈ ਉਨ੍ਹਾਂ ਨੂੰ ਨਹੀਂ ਡਰਾਵੇਗਾ।

3 ਇਫ਼ਰਾਈਮ ਵਿੱਚੋਂ ਗੜ੍ਹ ਵਾਲੇ ਨਗਰ, ਦੰਮਿਸ਼ਕ ਵਿੱਚੋਂ ਰਾਜ, ਅਤੇ ਅਰਾਮ ਦੇ ਬਚੇ ਹੋਏ ਮੁੱਕ ਜਾਣਗੇ, ਅਤੇ ਜੋ ਹਾਲ ਇਸਰਾਏਲੀਆਂ ਦੇ ਪਰਤਾਪ ਦਾ ਹੋਇਆ, ਉਹੋ ਉਨ੍ਹਾਂ ਦਾ ਹਾਲ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।

4 ਉਸ ਦਿਨ ਅਜਿਹਾ ਹੋਵੇਗਾ, ਕਿ ਯਾਕੂਬ ਦਾ ਪਰਤਾਪ ਘਟਾਇਆ ਜਾਵੇਗਾ, ਅਤੇ ਉਹ ਦਾ ਮੋਟਾ ਸਰੀਰ ਪਤਲਾ ਪੈ ਜਾਵੇਗਾ,

5 ਅਤੇ ਅਜਿਹਾ ਹੋਵੇਗਾ ਕਿ ਜਿਵੇਂ ਕੋਈ ਵਾਢਾ ਆਪਣੀ ਖੜ੍ਹੀ ਫ਼ਸਲ ਇਕੱਠੀ ਕਰਦਾ ਹੋਵੇ, ਅਤੇ ਉਹ ਦਾ ਹੱਥ ਸਿੱਟੇ ਤੋੜਦਾ ਹੋਵੇ, ਅਤੇ ਜਿਵੇਂ ਕੋਈ ਰਫ਼ਾਈਮ ਦੀ ਘਾਟੀ ਵਿੱਚ ਸਿਲਾ ਚੁਗਦਾ ਹੋਵੇ।

6 ਤਾਂ ਉਹ ਦੇ ਵਿੱਚ ਕੁਝ ਲੱਗ ਲਬੇੜ ਰਹਿ ਜਾਵੇਗੀ, ਜਿਵੇਂ ਜ਼ੈਤੂਨ ਦੇ ਹਲੂਣੇ ਨਾਲ, ਦੋ-ਤਿੰਨ ਦਾਣੇ ਉੱਪਰਲੇ ਟਹਿਣੇ ਦੇ ਸਿਰੇ ਤੇ, ਚਾਰ-ਪੰਜ ਫਲਦਾਰ ਰੁੱਖ ਦੇ ਬਾਹਰਲੇ ਟਹਿਣਿਆਂ ਉੱਤੇ, ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦਾ ਵਾਕ ਹੈ।

7 ਉਸ ਦਿਨ ਮਨੁੱਖ ਆਪਣੇ ਸਿਰਜਣਹਾਰ ਵੱਲ ਗੌਰ ਕਰਨਗੇ, ਅਤੇ ਉਨ੍ਹਾਂ ਦੀਆਂ ਅੱਖਾਂ ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਵੱਲ ਵੇਖਣਗੀਆਂ।

8 ਉਹ ਜਗਵੇਦੀਆਂ ਵੱਲ ਆਪਣੀ ਦਸਤਕਾਰੀ ਉੱਤੇ ਗੌਰ ਨਾ ਕਰਨਗੇ, ਨਾ ਆਪਣੀਆਂ ਉਂਗਲੀਆਂ ਦੀ ਕਿਰਤ ਵੱਲ, ਨਾ ਅਸ਼ੇਰਾਹ ਦੀਆਂ ਮੂਰਤਾਂ ਵੱਲ ਨਾ ਸੂਰਜ ਥੰਮ੍ਹਾਂ ਵੱਲ ਵੇਖਣਗੇ।

9 ਉਸ ਦਿਨ ਉਨ੍ਹਾਂ ਦੇ ਤਕੜੇ ਸ਼ਹਿਰ ਉਸ ਜੰਗਲ ਦੇ ਅਤੇ ਉਸ ਟੀਸੀ ਦੇ ਛੱਡੇ ਹੋਏ ਥਾਵਾਂ ਵਾਂਗੂੰ ਹੋਣਗੇ, ਜਿਹੜੇ ਇਸਰਾਏਲੀਆਂ ਦੇ ਡਰ ਦੇ ਕਾਰਨ ਛੱਡੇ ਗਏ, ਉਹ ਵਿਰਾਨ ਹੋਣਗੇ।

10 ਤੂੰ ਤਾਂ ਆਪਣੀ ਮੁਕਤੀ ਦੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ, ਅਤੇ ਆਪਣੀ ਤਕੜੀ ਚੱਟਾਨ ਨੂੰ ਯਾਦ ਨਾ ਰੱਖਿਆ, ਇਸ ਲਈ ਭਾਵੇਂ ਤੂੰ ਸੋਹਣੇ ਬੂਟੇ ਲਾਵੇਂ, ਅਤੇ ਵਿਦੇਸ਼ੀ ਦਾਬ ਨੂੰ ਦੱਬੋਂ,

11 ਭਾਵੇਂ ਤੂੰ ਉਸ ਨੂੰ ਲਾਉਣ ਦੇ ਦਿਨ ਉਹ ਦੀ ਵਾੜ ਕਰੋਂ, ਅਤੇ ਸਵੇਰ ਨੂੰ ਆਪਣੇ ਬੀਜ ਤੋਂ ਕਲੀਆਂ ਫੁਟਵਾ ਲਵੋਂ, ਪਰ ਫ਼ਸਲ ਸੋਗ ਅਤੇ ਡਾਢੀ ਪੀੜ ਦੇ ਦਿਨ ਵਿੱਚ ਉੱਡ ਜਾਵੇਗੀ।

ਦੁਸ਼ਮਣ ਦੇਸਾਂ ਦੀ ਹਾਰ

12 ਹਾਏ! ਦੇਸ਼-ਦੇਸ਼ ਦੇ ਲੋਕਾਂ ਦੀ ਗੱਜ, ਉਹ ਸਮੁੰਦਰਾਂ ਦੀਆਂ ਲਹਿਰਾਂ ਵਾਂਗੂੰ ਉਹ ਗੱਜਦੇ ਹਨ! ਅਤੇ ਉੱਮਤਾਂ ਦਾ ਰੋਲਾ! ਉਹ ਹੜ੍ਹਾਂ ਦੇ ਰੋਲੇ ਵਾਂਗੂੰ ਰੋਲਾ ਪਾਉਂਦੇ ਹਨ।

13 ਉੱਮਤਾਂ ਬਹੁਤੇ ਪਾਣੀਆਂ ਦੇ ਰੋਲੇ ਵਾਂਗੂੰ ਰੋਲਾ ਪਾਉਂਦੀਆਂ ਹਨ, ਪਰ ਉਹ ਉਨ੍ਹਾਂ ਨੂੰ ਝਿੜਕੇਗਾ ਅਤੇ ਉਹ ਦੂਰ-ਦੂਰ ਨੱਠ ਜਾਣਗੀਆਂ। ਉਹ ਇਸ ਤਰ੍ਹਾਂ ਭਜਾਏ ਜਾਣਗੇ, ਜਿਵੇਂ ਪਹਾੜਾਂ ਦਾ ਕੱਖ ਪੌਣ ਅੱਗੋਂ, ਅਤੇ ਜਿਵੇਂ ਵਾਵਰੇਲੇ ਦੀ ਪੂੜ ਝੱਖੜ-ਝੋਲੇ ਅੱਗੋਂ ਉੱਡ ਜਾਂਦਾ ਹੈ।

14 ਸ਼ਾਮ ਦੇ ਵੇਲੇ, ਵੇਖੋ ਖੌਫ਼ ਹੈ! ਸਵੇਰ ਤੋਂ ਪਹਿਲਾਂ ਉਹ ਹਨ ਹੀ ਨਹੀਂ, - ਇਹ ਸਾਨੂੰ ਨਾਸ ਕਰਨ ਵਾਲਿਆਂ ਦਾ ਹਿੱਸਾ, ਅਤੇ ਸਾਨੂੰ ਲੁੱਟਣ ਵਾਲਿਆਂ ਦਾ ਭਾਗ ਹੈ।

18

ਪਰਮੇਸ਼ੁਰ ਕੂਸ਼ ਨੂੰ ਸਜ਼ਾ ਦੇਵੇਗਾ

1 ਹਾਏ! ਭੀਂ ਕਰਨ ਵਾਲੇ ਖੰਭਾਂ ਦਾ ਦੇਸ, ਜਿਹੜਾ ਕੂਸ਼ ਅਰਥਾਤ ਇਥੋਪਿਆ ਦੀਆਂ ਨਦੀਆਂ ਦੇ ਪਾਰ ਹੈ,

2 ਜਿਹੜਾ ਰਾਹ ਦੂਤਾਂ ਨੂੰ ਸਮੁੰਦਰ ਰਾਹੀਂ ਕਾਨਿਆਂ ਦੀਆਂ ਬੇੜੀਆਂ ਵਿੱਚ ਪਾਣੀਆਂ ਦੇ ਉੱਤੇ ਇਹ ਆਖ ਕੇ ਭੇਜਦਾ ਹੈ, ਹੇ ਫੁਰਤੀਲੇ ਦੂਤੇ, ਇੱਕ ਕੌਮ ਵੱਲ ਜਾਓ, ਜਿਹ ਦੇ ਲੋਕ ਲੰਮੇ ਅਤੇ ਸੋਹਣੇ ਹਨ, ਉਨ੍ਹਾਂ ਲੋਕਾਂ ਵੱਲ ਜਿਨ੍ਹਾਂ ਦਾ ਭੈਅ ਦੂਰ-ਦੂਰ ਤੱਕ ਮੰਨਿਆ ਜਾਂਦਾ ਹੈ, ਇੱਕ ਕੌਮ ਜਿਹੜੀ ਬਲਵਾਨ ਅਤੇ ਲਤਾੜਨ ਵਾਲੀ ਹੈ, ਜਿਸ ਦੇ ਦੇਸ ਨੂੰ ਨਦੀਆਂ ਪਾੜਦੀਆਂ ਹਨ।

3 ਹੇ ਜਗਤ ਦੇ ਸਾਰੇ ਵਾਸੀਓ, ਅਤੇ ਧਰਤੀ ਦੇ ਰਹਿਣ ਵਾਲਿਓ, ਜਦ ਝੰਡਾ ਪਹਾੜਾਂ ਉੱਤੇ ਖੜ੍ਹਾ ਕੀਤਾ ਜਾਵੇ, ਤਾਂ ਵੇਖੋ! ਜਦ ਤੁਰ੍ਹੀ ਫੂਕੀ ਜਾਵੇ, ਤਾਂ ਸੁਣੋ!

4 ਯਹੋਵਾਹ ਨੇ ਮੈਨੂੰ ਇਹ ਆਖਿਆ ਹੈ, ਚੁੱਪ ਵਿੱਚ ਤੇਜ ਗਰਮੀ, ਅਤੇ ਵਾਢੀ ਦੀ ਗਰਮੀ ਵਿੱਚ ਤ੍ਰੇਲ ਦੇ ਬੱਦਲ ਦੀ ਤਰ੍ਹਾਂ, ਮੈਂ ਸ਼ਾਂਤੀ ਨਾਲ ਆਪਣੇ ਭਵਨ ਵਿੱਚੋਂ ਝਾਕਾਂਗਾ,

5 ਕਿਉਂ ਜੋ ਵਾਢੀ ਤੋਂ ਪਹਿਲਾਂ ਜਦ ਕਲੀਆਂ ਸੁੱਕ ਗਈਆਂ, ਅਤੇ ਫੁੱਲ ਪੱਕੇ ਅੰਗੂਰ ਬਣ ਗਏ, ਉਹ ਸ਼ਾਖਾਂ ਨੂੰ ਦਾਤੀਆਂ ਨਾਲ ਕੱਟ ਦੇਵੇਗਾ, ਅਤੇ ਖਿੱਲਰੀਆਂ ਹੋਈਆਂ ਟਹਿਣੀਆਂ ਨੂੰ ਵੱਢ ਦੇ ਇੱਕ ਪਾਸੇ ਕਰ ਦੇਵੇਗਾ,

6 ਉਹ ਪਹਾੜਾਂ ਦੇ ਸ਼ਿਕਾਰੀ ਪੰਛੀਆਂ ਲਈ, ਅਤੇ ਧਰਤੀ ਦੇ ਜਾਨਵਰਾਂ ਲਈ ਇਕੱਠੀਆਂ ਛੱਡੀਆਂ ਜਾਣਗੀਆਂ, ਤਾਂ ਸ਼ਿਕਾਰੀ ਪੰਛੀ ਉਨ੍ਹਾਂ ਉੱਤੇ ਗਰਮੀ ਕੱਟਣਗੇ, ਅਤੇ ਧਰਤੀ ਦੇ ਸਾਰੇ ਜਾਨਵਰ ਉਨ੍ਹਾਂ ਉੱਤੇ ਸਰਦੀ ਕੱਟਣਗੇ।

7 ਉਸ ਵੇਲੇ ਉਨ੍ਹਾਂ ਲੋਕਾਂ ਵੱਲੋਂ ਜਿਹੜੇ ਲੰਮੇ ਅਤੇ ਸੋਹਣੇ ਹਨ, ਅਤੇ ਜਿਨ੍ਹਾਂ ਦਾ ਭੈਅ ਦੂਰ-ਦੂਰ ਤੱਕ ਮੰਨਿਆ ਜਾਂਦਾ ਹੈ, ਉਸ ਕੌਮ ਵੱਲੋਂ ਜਿਹੜੀ ਬਲਵਾਨ ਅਤੇ ਲਤਾੜਨ ਵਾਲੀ ਹੈ ਅਤੇ ਜਿਸ ਦੇ ਦੇਸ ਨੂੰ ਨਦੀਆਂ ਪਾੜਦੀਆਂ ਹਨ, ਸੈਨਾਂ ਦੇ ਯਹੋਵਾਹ ਦੇ ਨਾਮ ਦੇ ਸਥਾਨ, ਸੀਯੋਨ ਦੇ ਪਰਬਤ ਨੂੰ ਸੈਨਾਂ ਦੇ ਯਹੋਵਾਹ ਲਈ ਇੱਕ ਨਜ਼ਰਾਨਾ ਲਿਆਂਦਾ ਜਾਵੇਗਾ।

19

ਪਰਮੇਸੁਰ ਮਿਸਰ ਨੂੰ ਸਜ਼ਾ ਦੇਵੇਗਾ

1 ਮਿਸਰ ਦੇਸ ਦੇ ਵਿਖੇ ਅਗੰਮ ਵਾਕ 1 ਵੇਖੋ, ਯਹੋਵਾਹ ਉੱਡਦੇ ਬੱਦਲ ਉੱਤੇ ਸਵਾਰ ਹੋ ਕੇ ਮਿਸਰ ਨੂੰ ਆਉਂਦਾ ਹੈ, ਮਿਸਰ ਦੇ ਬੁੱਤ ਉਹ ਦੇ ਗਜ਼ੂਰ ਕੰਬ ਉੱਠਣਗੇ, ਅਤੇ ਮਿਸਰੀਆਂ ਦਾ ਦਿਲ ਉਨ੍ਹਾਂ ਦੇ ਅੰਦਰ ਢੱਲ ਜਾਵੇਗਾ।

2 ਮੈਂ ਮਿਸਰੀਆਂ ਨੂੰ ਮਿਸਰੀਆਂ ਦੇ ਵਿਰੁੱਧ ਪਰੇਰਾਂਗਾ, ਉਹ ਆਪਸ ਵਿੱਚ ਲੜਨਗੇ, ਹਰੇਕ ਮਨੁੱਖ ਆਪਣੇ ਭਰਾ ਨਾਲ, ਅਤੇ ਹਰੇਕ ਮਨੁੱਖ ਆਪਣੇ ਗੁਆਂਢੀ ਨਾਲ, ਸ਼ਹਿਰ ਸ਼ਹਿਰ ਨਾਲ ਅਤੇ ਰਾਜ ਰਾਜ ਨਾਲ ਯੁੱਧ ਕਰੇਗਾ।

3 ਮਿਸਰੀਆਂ ਦੀ ਬੁੱਧ ਉਨ੍ਹਾਂ ਦੇ ਵਿੱਚੋਂ ਖਾਲੀ ਕੀਤੀ ਜਾਵੇਗੀ, ਮੈਂ ਉਨ੍ਹਾਂ ਦੀਆਂ ਜੁਗਤੀਆਂ ਨੂੰ ਅਸਫਲ ਕਰਾਂਗਾ, ਉਹ ਬੁੱਤਾਂ ਤੋਂ ਪੁੱਛ-ਗਿੱਛ ਕਰਨਗੇ, ਅਤੇ ਨਾਲੇ ਮੰਤ੍ਰੀਆਂ ਅਤੇ ਭੂਤ-ਮਿੱਤ੍ਰਾਂ ਅਤੇ ਦਿਓ-ਯਾਰਾਂ ਤੋਂ ਵੀ।

4 ਮੈਂ ਮਿਸਰੀਆਂ ਨੂੰ ਨਿਰਦਈ ਮਾਲਕਾਂ ਦੇ ਵੱਸ ਵਿੱਚ ਕਰਾਂਗਾ, ਅਤੇ ਇੱਕ ਜ਼ਾਲਮ ਰਾਜਾ ਉਨ੍ਹਾਂ ਦੇ ਉੱਤੇ ਰਾਜ ਕਰੇਗਾ, ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ।

5 ਪਾਣੀ ਸਮੁੰਦਰ ਵਿੱਚੋਂ ਸੁੱਕ ਜਾਵੇਗਾ, ਅਤੇ ਦਰਿਆ ਖੁਸ਼ਕ ਅਤੇ ਖਾਲੀ ਹੋ ਜਾਵੇਗਾ,

6 ਨਹਿਰਾਂ ਬਦਬੂਦਾਰ ਹੋ ਜਾਣਗੀਆਂ, ਮਿਸਰ ਦੇ ਨਾਲੇ ਘੱਟਦੇ-ਘੱਟਦੇ ਸੁੱਕ ਜਾਣਗੇ, ਕਾਨਾ ਤੇ ਪਿਲਛੀ ਗਲ ਜਾਣਗੇ।

7 ਨੀਲ ਦਰਿਆ ਉੱਤੇ, ਅਤੇ ਉਹ ਦੇ ਕੰਢੇ ਉੱਤੇ ਵਿਰਾਨੀ ਹੋਵੇਗੀ, ਜੋ ਕੁਝ ਨੀਲ ਦਰਿਆ ਦੇ ਕੋਲ ਬੀਜਿਆ ਜਾਵੇ, ਉਹ ਸੁੱਕ ਜਾਵੇਗਾ, ਉੱਡ ਜਾਵੇਗਾ ਅਤੇ ਫੇਰ ਹੋਵੇਗਾ ਨਹੀਂ।

8 ਮਾਛੀ ਹਾਉਂਕੇ ਭਰਨਗੇ, ਉਹ ਸਾਰੇ ਜਿਹੜੇ ਨੀਲ ਵਿੱਚ ਕੁੰਡੀਆਂ ਪਾਉਂਦੇ ਹਨ, ਰੋਣਗੇ ਅਤੇ ਉਹ ਜਿਹੜੇ ਪਾਣੀਆਂ ਦੇ ਉੱਤੇ ਜਾਲ ਵਿਛਾਉਂਦੇ ਹਨ ਢਿੱਲੇ ਪੈ ਜਾਣਗੇ।

9 ਮਹੀਨ ਕਤਾਨ ਦੇ ਕਾਰੀਗਰ, ਅਤੇ ਚਿੱਟੇ ਸੂਤ ਦੇ ਬੁਣਨ ਵਾਲਿਆਂ ਦੀ ਆਸ ਟੁੱਟ ਜਾਵੇਗੀ।

10 ਦੇਸ ਦੇ ਧਨਵਾਨ ਭੰਨੇ ਜਾਣਗੇ, ਅਤੇ ਸਾਰੇ ਮਜ਼ਦੂਰ ਪ੍ਰਾਣਾਂ ਤੋਂ ਅੱਖੇ ਹੋਣਗੇ।

11 ਸੋਆਨ ਦੇ ਹਾਕਮ ਨਿਰੇ ਮੂਰਖ ਹੀ ਹਨ, ਫ਼ਿਰਊਨ ਦੇ ਸਿਆਣੇ ਸਲਾਹਕਾਰਾਂ ਦੀ ਸਲਾਹ ਖੱਚਰਪੁਣਾ ਹੀ ਹੈ। ਫੇਰ ਤੁਸੀਂ ਕਿਵੇਂ ਫ਼ਿਰਊਨ ਨੂੰ ਆਖਦੇ ਹੋ, ਮੈਂ ਸਿਆਣਿਆਂ ਦਾ ਪੁੱਤਰ ਹਾਂ, ਅਤੇ ਪ੍ਰਾਚੀਨ ਦੇ ਰਾਜਿਆਂ ਦੀ ਅੰਸ ਹਾਂ?

12 ਹੁਣ ਤੇਰੇ ਸਿਆਣੇ ਕਿੱਥੇ ਹਨ? ਉਹ ਤੈਨੂੰ ਦੱਸਣ ਅਤੇ ਉਹ ਜਾਣਨ, ਕਿ ਸੈਨਾਂ ਦੇ ਯਹੋਵਾਹ ਨੇ ਮਿਸਰ ਲਈ ਕੀ ਠਾਣਿਆ ਹੈ।

13 ਸੋਆਨ ਦੇ ਹਾਕਮ ਮੂਰਖ ਬਣ ਗਏ, ਨੇਫ਼ ਸ਼ਹਿਰ ਦੇ ਆਗੂ ਧੋਖਾ ਖਾ ਗਏ, ਅਤੇ ਉਹ ਦੇ ਗੋਤਾਂ ਦੇ ਸਿਰੇ ਦੇ ਪੱਥਰਾਂ ਨੇ ਮਿਸਰ ਨੂੰ ਕੁਰਾਹੇ ਪਾਇਆ।

14 ਯਹੋਵਾਹ ਨੇ ਉਹ ਦੇ ਅੰਦਰ ਟੇਢੀ ਰੂਹ ਰਲਾ ਦਿੱਤੀ, ਉਨ੍ਹਾਂ ਨੇ ਮਿਸਰ ਨੂੰ ਉਹ ਦੇ ਸਭ ਕੰਮਾਂ ਵਿੱਚ ਡਗਮਗਾ ਦਿੱਤਾ ਹੈ, ਜਿਵੇਂ ਸ਼ਰਾਬੀ ਆਪਣੀ ਕੈ ਨਾਲ ਡਗਮਗਾਉਂਦਾ ਹੈ।

15 ਫੇਰ ਮਿਸਰ ਲਈ ਕੋਈ ਕੰਮ ਨਹੀਂ ਹੋਵੇਗਾ, ਜਿਹੜਾ ਸਿਰ ਜਾਂ ਪੂਛ, ਖਜ਼ੂਰ ਦੀ ਟਹਿਣੀ ਜਾਂ ਕਾਨਾ ਕਰ ਸਕੇ।

ਮਿਸਰ ਪਰਮੇਸ਼ੁਰ ਦੀ ਉਪਾਸਨਾ ਕਰੇਗਾ

16 ਉਸ ਦਿਨ ਮਿਸਰੀ ਔਰਤਾਂ ਵਾਂਗੂੰ ਹੋ ਜਾਣਗੇ ਅਤੇ ਉਹ ਸੈਨਾਂ ਦੇ ਯਹੋਵਾਹ ਦੇ ਹੱਥ ਹਿਲਾਉਣ ਨਾਲ ਜਿਹੜਾ ਉਹ ਉਹਨਾਂ ਉੱਤੇ ਹਿਲਾਉਂਦਾ ਹੈ ਡਰਨਗੇ ਅਤੇ ਕੰਬਣਗੇ।

17 ਯਹੂਦਾਹ ਦਾ ਦੇਸ ਮਿਸਰੀਆਂ ਲਈ ਇੱਕ ਡਰਾਵਾ ਹੋਵੇਗਾ। ਐਥੋਂ ਤੱਕ ਕਿ ਹਰੇਕ ਜਿਹੜਾ ਇਸ ਗੱਲ ਨੂੰ ਸੁਣੇਗਾ, ਉਹ ਸੈਨਾਂ ਦੇ ਯਹੋਵਾਹ ਦੀ ਯੋਜਨਾ ਦੇ ਕਾਰਨ ਜਿਹੜੀ ਉਸ ਨੇ ਉਨ੍ਹਾਂ ਦੇ ਵਿਰੁੱਧ ਬਣਾਈ ਹੈ, ਡਰੇਗਾ।

18 ਉਸ ਦਿਨ ਮਿਸਰ ਦੇਸ ਵਿੱਚ ਪੰਜ ਸ਼ਹਿਰ ਹੋਣਗੇ ਜਿਹੜੇ ਕਨਾਨ ਦੀ ਬੋਲੀ ਬੋਲਣਗੇ ਅਤੇ ਜਿਹੜੇ ਸੈਨਾਂ ਦੇ ਯਹੋਵਾਹ ਦੀ ਸਹੁੰ ਖਾਣਗੇ। ਉਨ੍ਹਾਂ ਵਿੱਚੋਂ ਇੱਕ “ਨਾਸ ਨਗਰ” ਅਖਵਾਏਗਾ।

19 ਉਸ ਦਿਨ ਮਿਸਰ ਦੇ ਵਿਚਕਾਰ ਯਹੋਵਾਹ ਲਈ ਇੱਕ ਜਗਵੇਦੀ ਹੋਵੇਗੀ ਅਤੇ ਉਹ ਦੀ ਹੱਦ ਕੋਲ ਯਹੋਵਾਹ ਲਈ ਇੱਕ ਥੰਮ੍ਹ ਹੋਵੇਗਾ।

20 ਉਹ ਮਿਸਰ ਦੇਸ ਵਿੱਚ ਸੈਨਾਂ ਦੇ ਯਹੋਵਾਹ ਲਈ ਇੱਕ ਨਿਸ਼ਾਨ ਅਤੇ ਇੱਕ ਗਵਾਹ ਹੋਵੇਗਾ। ਜਦ ਉਹ ਜ਼ਾਲਮਾਂ ਦੇ ਕਾਰਨ ਯਹੋਵਾਹ ਦੀ ਦੁਹਾਈ ਦੇਣਗੇ, ਤਦ ਉਹ ਉਨ੍ਹਾਂ ਦੇ ਲਈ ਇੱਕ ਬਚਾਉ, ਇੱਕ ਮਹਾਪੁਰਸ਼ ਭੇਜੇਗਾ ਅਤੇ ਉਹ ਉਨ੍ਹਾਂ ਨੂੰ ਛੁਡਾਵੇਗਾ।

21 ਯਹੋਵਾਹ ਮਿਸਰੀਆਂ ਲਈ ਆਪ ਨੂੰ ਪਰਗਟ ਕਰੇਗਾ ਅਤੇ ਉਸ ਦਿਨ ਮਿਸਰੀ ਯਹੋਵਾਹ ਨੂੰ ਜਾਣਨਗੇ ਅਤੇ ਉਹ ਬਲੀਆਂ ਅਤੇ ਭੇਟਾਂ ਨਾਲ ਉਸ ਦੀ ਉਪਾਸਨਾ ਕਰਨਗੇ ਅਤੇ ਉਹ ਯਹੋਵਾਹ ਲਈ ਸੁੱਖਣਾ ਸੁੱਖਣਗੇ ਅਤੇ ਪੂਰੀਆਂ ਵੀ ਕਰਨਗੇ।

22 ਅਤੇ ਯਹੋਵਾਹ ਮਿਸਰ ਦੇ ਲੋਕਾਂ ਨੂੰ ਮਾਰੇਗਾ, ਉਹੋ ਨਾਲੇ ਮਾਰੇਗਾ ਨਾਲੇ ਚੰਗਾ ਵੀ ਕਰੇਗਾ ਅਤੇ ਉਹ ਯਹੋਵਾਹ ਵੱਲ ਮੁੜਨਗੇ ਅਤੇ ਉਹ ਉਹਨਾਂ ਦੀ ਦੁਹਾਈ ਸੁਣੇਗਾ ਅਤੇ ਉਹਨਾਂ ਨੂੰ ਚੰਗਾ ਕਰੇਗਾ।

23 ਉਸ ਦਿਨ ਮਿਸਰ ਤੋਂ ਅੱਸੂਰ ਤੱਕ ਇੱਕ ਸੜਕ ਹੋਵੇਗੀ ਅਤੇ ਅੱਸੂਰੀ ਮਿਸਰ ਵਿੱਚ ਅਤੇ ਮਿਸਰੀ ਅੱਸੂਰ ਵਿੱਚ ਜਾਣਗੇ ਅਤੇ ਮਿਸਰੀ ਅੱਸੂਰੀਆਂ ਨਾਲ ਮਿਲ ਕੇ ਭਗਤੀ ਕਰਨਗੇ।

24 ਉਸ ਦਿਨ ਇਸਰਾਏਲ ਮਿਸਰ ਨਾਲ ਅਤੇ ਅੱਸੂਰ ਨਾਲ ਤੀਜਾ ਹੋਵੇਗਾ, ਅਰਥਾਤ ਧਰਤੀ ਦੇ ਵਿੱਚ ਇੱਕ ਬਰਕਤ।

25 ਜਿਨ੍ਹਾਂ ਨੂੰ ਸੈਨਾਂ ਦੇ ਯਹੋਵਾਹ ਨੇ ਇਹ ਆਖ ਕੇ ਬਰਕਤ ਦਿੱਤੀ ਕਿ ਮਿਸਰ ਮੇਰੀ ਪਰਜਾ ਅਤੇ ਅੱਸੂਰ ਮੇਰੀ ਦਸਤਕਾਰੀ ਅਤੇ ਇਸਰਾਏਲ ਮੇਰੀ ਮਿਰਾਸ ਮੁਬਾਰਕ ਹੋਵੇ।

20

ਨੰਗੇ ਨਬੀ ਦਾ ਨਿਸ਼ਾਨ

¹ ਜਿਸ ਸਾਲ ਅੱਸੂਰ ਦੇ ਰਾਜੇ ਸਰਗੋਨ ਦੇ ਹੁਕਮ ਨਾਲ ਉਸਦਾ ਸੈਨਾਪਤੀ ਤਰਤਾਨ ਅਸਦੇਦ ਨੂੰ ਆਇਆ ਅਤੇ ਉਹ ਦੇ ਨਾਲ ਲੜਿਆ ਅਤੇ ਉਹ ਨੂੰ ਲੈ ਲਿਆ।

² ਉਸ ਵੇਲੇ ਯਹੋਵਾਹ ਨੇ ਆਮੋਸ ਦੇ ਪੁੱਤਰ ਯਸਾਯਾਹ ਦੇ ਰਾਹੀਂ ਗੱਲ ਕੀਤੀ ਕਿ ਜਾ, ਤੱਪੜ ਆਪਣੇ ਲੱਕ ਉੱਤੇ ਉਤਾਰ ਸੁੱਟ ਅਤੇ ਜੁੱਤੀ ਆਪਣੇ ਪੈਰੋਂ ਲਾਹ ਦੇ। ਤਾਂ ਉਸ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਉਹ ਅਧਨੰਗਾ ਹੋ ਕੇ, ਨੰਗੀ ਪੈਰੀਂ ਫਿਰਦਾ ਰਿਹਾ।

³ ਤਦ ਯਹੋਵਾਹ ਨੇ ਆਖਿਆ, ਜਿਵੇਂ ਮੇਰਾ ਦਾਸ ਯਸਾਯਾਹ ਤਿੰਨ ਸਾਲ ਸਰੀਰੋਂ ਨੰਗਾ ਅਤੇ ਨੰਗੀ ਪੈਰੀਂ ਫਿਰਦਾ ਰਿਹਾ ਤਾਂ ਜੋ ਉਹ ਮਿਸਰ ਦੇ ਵਿਰੁੱਧ ਅਤੇ ਕੂਸ਼ ਦੇ ਵਿਰੁੱਧ ਇੱਕ ਨਿਸ਼ਾਨ ਅਤੇ ਅਚੰਭਾ ਹੋਵੇ

⁴ ਉਸੇ ਤਰ੍ਹਾਂ ਹੀ ਅੱਸੂਰ ਦਾ ਰਾਜਾ ਮਿਸਰੀ ਕੈਦੀਆਂ ਨੂੰ ਅਤੇ ਕੂਸ਼ੀ ਗੁਲਾਮਾਂ ਨੂੰ ਭਾਵੇਂ ਜੁਆਨ ਭਾਵੇਂ ਬੁੱਢੇ, ਨੰਗੇ ਸਰੀਰ, ਨੰਗੇ ਪੈਰੀਂ ਅਤੇ ਨੰਗੇ ਚਿੱਤੜ ਲੈ ਜਾਵੇਗਾ, ਤਾਂ ਜੋ ਮਿਸਰੀ ਸ਼ਰਮਿੰਦੇ ਹੋਣ।

⁵ ਤਦ ਉਹ ਕੂਸ਼ ਦੇ ਕਾਰਨ ਜਿਸ ਉੱਤੇ ਉਨ੍ਹਾਂ ਨੂੰ ਭਰੋਸਾ ਸੀ ਅਤੇ ਮਿਸਰ, ਜਿਸ ਦੇ ਉੱਤੇ ਉਹ ਘਮੰਡ ਕਰਦੇ ਸਨ, ਘਬਰਾ ਜਾਣਗੇ ਅਤੇ ਲੱਜਿਆਵਾਨ ਹੋਣਗੇ।

⁶ ਉਸ ਦਿਨ ਇਸ ਪਾਰ ਦੇ ਸਮੁੰਦਰ ਦੇ ਕੰਢੇ ਦੇ ਵਾਸੀ ਆਖਣਗੇ ਕਿ ਵੇਖੋ, ਜਦ ਸਾਡੀ ਆਸ ਦਾ ਇਹ ਹਾਲ ਹੈ, ਜਿਸ ਦੇ ਕੋਲ ਅਸੀਂ ਸਹਾਇਤਾ ਲਈ ਭੱਜੇ ਤਾਂ ਜੋ ਅੱਸੂਰ ਦੇ ਰਾਜੇ ਦੇ ਅੱਗੋਂ ਅਸੀਂ ਛੁਡਾਏ ਜਾਈਏ! ਤਾਂ ਹੁਣ ਅਸੀਂ ਕਿਵੇਂ ਬਚਾਂਗੇ?

21

ਬਾਬਲ ਦੇ ਪਤਨ ਦਾ ਦਰਸ਼ਣ

¹ ਸਮੁੰਦਰ ਦੀ ਉਜਾੜ ਦੇ ਵਿਖੇ ਅਗੰਮ ਵਾਕ, - ਜਿਵੇਂ ਦੱਖਣ ਵਿੱਚ ਵਾਵਰੇਲੇ ਲੰਘਣ ਨੂੰ ਹਨ, ਉਸੇ ਤਰ੍ਹਾਂ ਉਹ ਉਜਾੜ ਤੋਂ, ਇੱਕ ਡਰਾਉਣੇ ਦੇਸ ਤੋਂ ਚਲਿਆ ਆਉਂਦਾ ਹੈ।

² ਕਸ਼ਟ ਦੀਆਂ ਗੱਲਾਂ ਦਾ ਇੱਕ ਦਰਸ਼ਣ ਮੈਨੂੰ ਵਿਖਾਇਆ ਗਿਆ, - ਛਲੀਆ ਛਲਦਾ, ਲੁਟੇਰਾ ਲੁੱਟਦਾ! ਹੇ ਏਲਾਮ, ਚੜ੍ਹਾਈ ਕਰ! ਹੇ ਮਾਦਈ, ਘੇਰ ਲੈ! ਮੈਂ ਉਸ ਦਾ ਸਾਰਾ ਹੂੰਗਣਾ ਮੁਕਾ ਦਿੰਦਾ ਹਾਂ।

3 ਇਸ ਲਈ ਮੇਰਾ ਲੱਕ ਦਰਦ ਨਾਲ ਭਰਿਆ ਹੈ, ਜਣਨ ਵਾਲੀ ਦੀਆਂ ਪੀੜਾਂ ਵਾਂਗੂੰ ਪੀੜਾਂ ਨੇ ਮੈਨੂੰ ਫੜ ਲਿਆ ਹੈ, ਮੈਂ ਅਜਿਹੀ ਬੇਚੈਨੀ ਵਿੱਚ ਹਾਂ ਕਿ ਮੈਂ ਸੁਣ ਨਹੀਂ ਸਕਦਾ, ਮੈਂ ਅਜਿਹਾ ਘਬਰਾ ਗਿਆ ਹਾਂ ਕਿ ਮੈਂ ਵੇਖ ਨਹੀਂ ਸਕਦਾ।

4 ਮੇਰਾ ਦਿਲ ਧੜਕਦਾ ਹੈ, ਕੰਬਣੀ ਨੇ ਮੈਨੂੰ ਆ ਦੱਬਿਆ, ਜਿਸ ਸ਼ਾਮ ਨੂੰ ਮੈਂ ਲੋਚਦਾ ਸੀ, ਉਹ ਮੇਰੇ ਲਈ ਕਾਂਬਾ ਬਣ ਗਈ ਹੈ।

5 ਉਹ ਭੋਜਨ ਲਈ ਮੇਜ਼ ਲਾਉਂਦੇ ਹਨ, ਉਹ ਦਰੀਆਂ ਵਿਛਾਉਂਦੇ ਹਨ, ਉਹ ਖਾਂਦੇ-ਪੀਂਦੇ ਹਨ। ਹੇ ਹਾਕਮੋ, ਉੱਠੋ! ਢਾਲਾਂ ਨੂੰ ਤੇਲ ਮਲੋ!।

6 ਕਿਉਂਕਿ ਪ੍ਰਭੂ ਨੇ ਮੈਨੂੰ ਆਖਿਆ ਹੈ, ਜਾ, ਰਾਖਾ ਖੜ੍ਹਾ ਕਰ, ਜੋ ਕੁਝ ਉਹ ਵੇਖੇ ਉਹ ਦੱਸੇ।

7 ਜਦ ਉਹ ਅਸਵਾਰ, ਘੋੜ ਚੜ੍ਹਿਆਂ ਦੇ ਜੋੜੇ, ਗਧਿਆਂ ਦੇ ਅਸਵਾਰ, ਊਠਾਂ ਦੇ ਅਸਵਾਰ ਵੇਖੇ, ਤਾਂ ਵੱਡੇ ਗੌਰ ਨਾਲ ਗੌਰ ਕਰੇ!

8 ਉਹ ਨੇ ਬੱਬਰ ਸ਼ੇਰ ਵਾਂਗੂੰ ਪੁਕਾਰਿਆ, ਹੇ ਪ੍ਰਭੂ, ਮੈਂ ਪਹਿਰੇ ਦੇ ਬੁਰਜ ਉੱਤੇ ਸਾਰਾ ਦਿਨ ਖੜ੍ਹਾ ਰਹਿੰਦਾ ਹਾਂ, ਅਤੇ ਰਾਤਾਂ ਦੀਆਂ ਰਾਤਾਂ ਆਪਣੇ ਪਹਿਰੇ ਉੱਤੇ ਟਿਕਿਆ ਰਹਿੰਦਾ ਹਾਂ।

9 ਅਤੇ ਵੇਖੋ! ਅਸਵਾਰ, ਘੋੜ ਚੜ੍ਹਿਆਂ ਦੇ ਜੋੜੇ ਚਲੇ ਆਉਂਦੇ ਹਨ! ਉਹ ਨੇ ਉੱਤਰ ਦੇ ਕੇ ਆਖਿਆ, ਡਿੱਗ ਪਿਆ, ਬਾਬਲ ਡਿੱਗ ਪਿਆ! ਉਹ ਦੇ ਦੇਵਤਿਆਂ ਦੀਆਂ ਸਾਰੀਆਂ ਮੂਰਤੀਆਂ ਭੁੰਜੇ ਭੰਨੀਆਂ ਪਈਆਂ ਹਨ।

10 ਹੇ ਮੇਰੇ ਗਾਹ ਅਤੇ ਮੇਰੇ ਪਿੜ ਦੇ ਅੰਨ, ਜੋ ਕੁਝ ਮੈਂ ਇਸਰਾਏਲ ਦੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਤੋਂ ਸੁਣਿਆ ਹੈ, ਮੈਂ ਤੁਹਾਨੂੰ ਦੱਸ ਦਿੱਤਾ ਹੈ।

ਦੂਮਾਹ/ਅਦੋਮ ਦੇ ਵਿਖੇ ਸੰਦੇਸ਼

11 ਦੂਮਾਹ* ਦੇ ਵਿਖੇ ਅਗੰਮ ਵਾਕ I ਸੇਈਰ ਤੋਂ ਕੋਈ ਮੈਨੂੰ ਪੁਕਾਰਦਾ ਹੈ, ਹੇ ਰਾਖੇ, ਰਾਤ ਦੀ ਕੀ ਖ਼ਬਰ ਹੈ? ਹੇ ਰਾਖੇ, ਰਾਤ ਦੀ ਕੀ ਖ਼ਬਰ ਹੈ?

12 ਰਾਖੇ ਨੇ ਆਖਿਆ, ਸਵੇਰ ਆਉਂਦੀ ਹੈ, ਅਤੇ ਰਾਤ ਵੀ, ਜੇ ਤੁਸੀਂ ਪੁੱਛਣਾ ਚਾਹੁੰਦੇ ਹੋ ਤਾਂ ਪੁੱਛੋ, ਫੇਰ ਮੁੜ ਕੇ ਆਓ।

ਅਰਬ ਦੇ ਵਿਖੇ ਸੰਦੇਸ਼

13 ਅਰਬ ਦੇ ਵਿਰੁੱਧ ਅਗੰਮ ਵਾਕ, - ਹੇ ਦਦਾਨੀਆਂ ਦੇ ਕਾਫ਼ਲਿਓ, ਤੁਸੀਂ ਜੋ ਅਰਬ ਦੇ ਜੰਗਲਾਂ ਵਿੱਚ ਟਿਕਦੇ ਹੋ।

* 21:11 ਅਰਬ ਖਾਮੋਸ਼

14 ਹੇ ਤੇਮਾ ਦੇਸ ਦੇ ਵਾਸੀਓ, ਤਿਹਾਏ ਦੇ ਪੀਣ ਲਈ ਪਾਣੀ ਲਿਆਓ, ਭਰੌੜੇ ਲਈ ਆਪਣੀ ਰੋਟੀ ਲੈ ਕੇ ਮਿਲੋ,

15 ਕਿਉਂ ਜੋ ਉਹ ਤਲਵਾਰ ਤੋਂ, ਸਗੋਂ ਧੂਹੀ ਹੋਈ ਤਲਵਾਰ ਤੋਂ ਅਤੇ ਝੁਕਾਈ ਹੋਈ ਧਣੁੱਖ ਤੋਂ, ਅਤੇ ਘਮਸਾਣ ਯੁੱਧ ਤੋਂ ਭੱਜੇ ਹਨ।

16 ਪ੍ਰਭੂ ਨੇ ਤਾਂ ਮੈਨੂੰ ਇਹ ਆਖਿਆ, ਮਜ਼ਦੂਰ ਦੇ ਸਾਲਾਂ ਦੇ ਅਨੁਸਾਰ ਇੱਕ ਸਾਲ ਵਿੱਚ, ਕੇਦਾਰ ਦਾ ਸਾਰਾ ਪਰਤਾਪ ਮੁੱਕ ਜਾਵੇਗਾ।

17 ਕੇਦਾਰੀਆਂ ਦੇ ਸੂਰਮੇ, ਤੀਰ-ਅੰਦਾਜ਼ਾਂ ਦਾ ਬਕੀਆ ਥੋੜ੍ਹਾ ਹੀ ਰਹਿ ਜਾਵੇਗਾ, ਕਿਉਂ ਜੋ ਇਸਰਾਏਲ ਦੇ ਪਰਮੇਸੁਰ ਯਹੋਵਾਹ ਨੇ ਇਹ ਫ਼ਰਮਾਇਆ ਹੈ।

22

ਯਰੂਸ਼ਲਮ ਦੇ ਵਿਖੇ ਸੰਦੇਸ਼

1 ਦਰਸ਼ਣ ਵਾਲੀ ਘਾਟੀ ਦੇ ਵਿਖੇ* ਅਰਮਿ ਵਾਕ। ਹੁਣ ਤੈਨੂੰ ਕੀ ਹੋਇਆ, ਤੁਸੀਂ ਜੋ ਸਾਰਿਆਂ ਦੇ ਸਾਰੇ ਕੋਠਿਆਂ ਉੱਤੇ ਚੜ੍ਹ ਗਏ ਹੋ?

2 ਹੇ ਸ਼ੇਰ ਨਾਲ ਭਰੇ ਹੋਏ ਰੌਲੇ ਵਾਲੇ ਸ਼ਹਿਰ! ਹੇ ਅਨੰਦਮਈ ਨਗਰ! ਤੇਰੇ ਵੱਢੇ ਹੋਏ ਨਾ ਤਲਵਾਰ ਨਾਲ ਵੱਢੇ ਗਏ, ਨਾ ਜੰਗ ਵਿੱਚ ਮਾਰੇ ਗਏ!

3 ਤੇਰੇ ਸਾਰੇ ਆਗੂ ਇਕੱਠੇ ਭੱਜ ਗਏ, ਉਹ ਤੀਰ-ਅੰਦਾਜ਼ਾਂ ਤੋਂ ਫੜੇ ਗਏ, ਜਿੰਨੇ ਲੱਭ ਪਏ ਉਹ ਇਕੱਠੇ ਬੰਦੀ ਬਣਾਏ ਗਏ, ਭਾਵੇਂ ਉਹ ਦੂਰੋਂ ਹੀ ਭੱਜ ਗਏ ਸਨ।

4 ਇਸ ਲਈ ਮੈਂ ਆਖਿਆ, ਮੇਰੀ ਵੱਲ ਨਾ ਵੇਖੋ, ਮੈਂ ਫੁੱਟ-ਫੁੱਟ ਕੇ ਰੇਵਾਂਗਾ। ਮੇਰੀ ਪਰਜਾ ਦੀ ਧੀ ਦੀ ਬਰਬਾਦੀ ਉੱਤੇ, ਮੈਨੂੰ ਤਸੱਲੀ ਦੇਣ ਦਾ ਯਤਨ ਨਾ ਕਰੋ।

5 ਸੈਨਾਂ ਦੇ ਪ੍ਰਭੂ ਯਹੋਵਾਹ ਦਾ ਠਹਿਰਾਇਆ ਹੋਇਆ ਇੱਕ ਦਿਨ ਹੈ, ਦਰਸ਼ਣ ਵਾਲੀ ਘਾਟੀ ਵਿੱਚ ਰੌਲੇ ਅਤੇ ਲਤਾੜਨ ਅਤੇ ਗੜਬੜ ਦਾ ਦਿਨ, ਕੰਧਾਂ ਦਾ ਢੱਠਣਾ ਅਤੇ ਰੌਲਾ ਪਹਾੜਾਂ ਤੱਕ ਪਹੁੰਚਿਆ!

6 ਏਲਾਮ ਨੇ ਰਥਾਂ, ਆਦਮੀਆਂ ਅਤੇ ਘੋੜ ਚੜ੍ਹਿਆਂ ਨਾਲ ਤਰਕਸ਼ ਚੁੱਕਿਆ ਹੈ, ਅਤੇ ਕੀਰ ਨੇ ਢਾਲ ਨੰਗੀ ਕੀਤੀ।

7 ਤੇਰੀਆਂ ਚੰਗੇਰੀਆਂ ਘਾਟੀਆਂ ਰਥਾਂ ਨਾਲ ਭਰੀਆਂ ਹੋਈਆਂ ਹਨ, ਅਤੇ ਘੋੜ ਚੜ੍ਹਿਆਂ ਨੇ ਫਾਟਕ ਦੇ ਅੱਗੇ ਕਤਾਰ ਬੰਨ੍ਹੀ ਹੋਈ ਹੈ।

8 ਉਸ ਨੇ ਯਹੂਦਾਹ ਦਾ ਪੜਦਾ ਲਾਹ ਸੁੱਟਿਆ ਹੈ।

ਉਸ ਦਿਨ ਤੂੰ ਜੰਗਲ ਦੇ ਮਹਿਲ ਵਿੱਚ ਸ਼ਸਤਰਾਂ ਉੱਤੇ ਗੌਰ ਕੀਤਾ

* 22:1 ਯਰੂਸ਼ਲਮ

9 ਅਤੇ ਤੁਸੀਂ ਦਾਉਦ ਦੇ ਸ਼ਹਿਰ ਦੀਆਂ ਤੇੜਾਂ ਵੇਖੀਆਂ ਕਿ ਉਹ ਬਹੁਤ ਸਨ ਅਤੇ ਤੁਸੀਂ ਹੇਠਲੇ ਤਲਾਬ ਦਾ ਪਾਣੀ ਇਕੱਠਾ ਕੀਤਾ।

10 ਤੁਸੀਂ ਯਰੂਸ਼ਲਮ ਦੇ ਘਰਾਂ ਦੀ ਗਿਣਤੀ ਕੀਤੀ ਅਤੇ ਘਰਾਂ ਨੂੰ ਢਾਹ ਸੁੱਟਿਆ ਤਾਂ ਜੋ ਸ਼ਹਿਰਪਨਾਹ ਨੂੰ ਪੱਕਾ ਕਰੇ।

11 ਤੁਸੀਂ ਪੁਰਾਣੇ ਤਲਾਬ ਦੇ ਪਾਣੀ ਲਈ ਦੋਹਾਂ ਕੰਧਾਂ ਦੇ ਵਿਚਕਾਰ ਇੱਕ ਹੋਂਦ ਬਣਾਇਆ ਪਰ ਤੁਸੀਂ ਉਹ ਦੇ ਬਣਾਉਣ ਵਾਲੇ ਦਾ ਗੌਰ ਨਾ ਕੀਤਾ, ਜਿਸ ਨੇ ਪੁਰਾਣੇ ਸਮਿਆਂ ਤੋਂ ਉਸ ਨੂੰ ਠਹਿਰਾਇਆ ਸੀ, ਨਾ ਉਸ ਵੱਲ ਧਿਆਨ ਦਿੱਤਾ।

12 ਉਸ ਦਿਨ ਸੈਨਾਂ ਦੇ ਪ੍ਰਭੂ ਯਹੋਵਾਹ ਨੇ ਤੁਹਾਨੂੰ ਰੋਣ ਲਈ, ਸੋਗ ਕਰਨ, ਸਿਰ ਮੁਨਾਉਣ ਅਤੇ ਤੱਪੜ ਪਾਉਣ ਲਈ ਬੁਲਾਇਆ ਸੀ,

13 ਪਰ ਵੇਖੋ, ਖੁਸ਼ੀ ਅਤੇ ਅਨੰਦ ਮਨਾਇਆ ਗਿਆ, ਬਲਦਾਂ ਨੂੰ ਵੱਢਣਾ ਅਤੇ ਭੇਡਾਂ ਨੂੰ ਕੱਟਣਾ ਕੀਤਾ ਗਿਆ, ਮਾਸ ਖਾਧਾ ਗਿਆ ਅਤੇ ਮਧ ਪੀਤੀ ਗਈ, ਕਿਉਂ ਜੋ ਤੁਸੀਂ ਆਖਿਆ - ਅਸੀਂ ਖਾਈਏ ਪੀਵੀਏ, ਕਿਉਂ ਜੋ ਕੱਲ ਤਾਂ ਅਸੀਂ ਮਰਨਾ ਹੈ।

14 ਤਦ ਮੇਰੇ ਕੰਨ ਵਿੱਚ ਸੈਨਾਂ ਦੇ ਯਹੋਵਾਹ ਨੇ ਇਹ ਆਖਿਆ, ਤੁਹਾਡੇ ਮਰਨ ਤੱਕ ਵੀ ਤੁਹਾਡੀ ਇਸ ਬਦੀ ਦਾ ਪ੍ਰਾਸਚਿਤ ਨਾ ਹੋਵੇਗਾ, ਸੈਨਾਂ ਦਾ ਪ੍ਰਭੂ ਯਹੋਵਾਹ ਇਹ ਆਖਦਾ ਹੈ।

ਸ਼ਬਨਾ ਨੂੰ ਚੇਤਾਵਨੀ

15 ਸੈਨਾਂ ਦਾ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇੱਕ ਭੰਡਾਰੀ ਕੋਲ ਅਰਥਾਤ ਸ਼ਬਨਾ ਕੋਲ ਜਾ, ਜਿਹੜਾ ਇਸ ਘਰ ਉੱਤੇ ਹੈ ਅਤੇ ਆਖ,

16 ਐਥੇ ਤੇਰੇ ਕੋਲ ਕੀ ਹੈ? ਅਤੇ ਐਥੇ ਤੇਰਾ ਕੌਣ ਹੈ? ਜੇ ਤੂੰ ਆਪਣੇ ਲਈ ਐਥੇ ਇੱਕ ਕਬਰ ਪੁੱਟੀ ਹੈ! ਉਚਿਆਈ ਤੇ ਉਹ ਆਪਣੀ ਕਬਰ ਪੁੱਟਦਾ, ਚੱਟਾਨ ਵਿੱਚ ਉਹ ਆਪਣੇ ਲਈ ਇੱਕ ਟਿਕਾਣਾ ਬਣਾਉਂਦਾ ਹੈ!

17 ਵੇਖ, ਹੇ ਸੂਰਮੇ, ਯਹੋਵਾਹ ਤੈਨੂੰ ਘੁੱਟ ਕੇ ਫੜੇਗਾ ਅਤੇ ਵਗਾਹ ਕੇ ਸੁੱਟ ਦੇਵੇਗਾ!

18 ਉਹ ਜ਼ੋਰ ਨਾਲ ਘੁਮਾ-ਘੁਮਾ ਕੇ ਤੈਨੂੰ ਖਿੱਚੇ ਵਾਂਗੂੰ ਖੁੱਲ੍ਹੇ ਦੇਸ ਵਿੱਚ ਸੁੱਟੇਗਾ, ਉੱਥੇ ਤੂੰ ਮਰੇਗਾ ਅਤੇ ਉੱਥੇ ਹੀ ਤੇਰੇ ਸ਼ਾਨਦਾਰ ਰਥ ਪਏ ਰਹਿਣਗੇ, ਹੇ ਤੂੰ ਜੋ ਆਪਣੇ ਮਾਲਕ ਦੇ ਘਰ ਦੀ ਸ਼ਰਮਿੰਦਗੀ ਦਾ ਕਾਰਨ ਹੈ!

19 ਮੈਂ ਤੈਨੂੰ ਤੇਰੇ ਅਹੁਦੇ ਤੋਂ ਹਟਾ ਦਿਆਂਗਾ ਅਤੇ ਤੂੰ ਆਪਣੇ ਥਾਂ ਤੋਂ ਲਾਹ ਸੁੱਟਿਆ ਜਾਵੇਗਾ।

† 22:10 ਸ਼ਹਿਰਪਨਾਹ ਦੇ ਲਾਗੇ ਦੇ ਘਰ

20 ਯਹੋਵਾਹ ਨੇ ਸ਼ਬਨਾ ਨੂੰ ਆਖਿਆ, ਉਸ ਦਿਨ ਅਜਿਹਾ ਹੋਵੇਗਾ ਕਿ ਮੈਂ ਆਪਣੇ ਦਾਸ ਹਿਲਕੀਯਾਹ ਦੇ ਪੁੱਤਰ ਅਲਯਾਕੀਮ ਨੂੰ ਬੁਲਾਵਾਂਗਾ

21 ਅਤੇ ਮੈਂ ਤੇਰਾ ਚੋਗਾ ਉਸ ਤੇ ਪਾਵਾਂਗਾ ਅਤੇ ਤੇਰੀ ਪੇਟੀ ਨਾਲ ਉਸ ਦੀ ਕਮਰ ਕੱਸਾਂਗਾ ਅਤੇ ਤੇਰੀ ਹਕੂਮਤ ਉਸ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਯਹੂਸ਼ਲਮ ਦੇ ਵਾਸੀਆਂ ਦਾ ਅਤੇ ਯਹੂਦਾਹ ਦੇ ਘਰਾਣੇ ਦਾ ਪਿਤਾ ਹੋਵੇਗਾ।

22 ਮੈਂ ਉਹ ਦੇ ਮੋਢੇ ਉੱਤੇ ਦਾਊਦ ਦੇ ਘਰ ਦੀ ਕੁੰਜੀ ਰੱਖਾਂਗਾ, ਜੋ ਉਹ ਖੋਲ੍ਹੇਗਾ, ਕੋਈ ਬੰਦ ਨਾ ਕਰ ਸਕੇਗਾ ਅਤੇ ਜੋ ਉਹ ਬੰਦ ਕਰੇਗਾ, ਕੋਈ ਖੋਲ੍ਹ ਨਾ ਸਕੇਗਾ।

23 ਮੈਂ ਉਹ ਨੂੰ ਕੀਲੇ ਵਾਂਗੂੰ ਪੱਕੇ ਥਾਂ ਵਿੱਚ ਠੋਕਾਂਗਾ ਅਤੇ ਉਹ ਆਪਣੇ ਪਿਤਾ ਦੇ ਘਰਾਣੇ ਲਈ ਇੱਕ ਤੇਜਵਾਨ ਸਿੰਘਾਸਣ ਹੋਵੇਗਾ।

24 ਅਤੇ ਉਹ ਉਸ ਦੇ ਉੱਤੇ ਉਸ ਦੇ ਪਿਤਾ ਦੇ ਘਰਾਣੇ ਦਾ ਸਾਰਾ ਭਾਰ ਪਾ ਦੇਣਗੇ ਅਰਥਾਤ ਬਾਲ ਬੱਚੇ, ਸਾਰੇ ਛੋਟੇ ਭਾਂਡੇ ਕਟੋਰਿਆਂ ਤੋਂ ਲੈ ਕੇ ਸਾਰੀਆਂ ਗਾਗਰਾਂ ਤੱਕ।

25 ਉਸ ਦਿਨ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਉਹ ਕੀਲਾ ਜਿਹੜਾ ਪੱਕੇ ਥਾਂ ਵਿੱਚ ਠੋਕਿਆ ਹੋਇਆ ਸੀ, ਉਖੜ ਜਾਵੇਗਾ ਅਤੇ ਉਹ ਵੱਢਿਆ ਜਾਵੇਗਾ ਅਤੇ ਡਿੱਗੇਗਾ ਅਤੇ ਉਹ ਬੋਝ ਜਿਹੜਾ ਉਸ ਉੱਤੇ ਹੈ, ਡਿੱਗ ਪਵੇਗਾ ਕਿਉਂ ਜੋ ਯਹੋਵਾਹ ਨੇ ਇਹ ਫ਼ਰਮਾਇਆ ਹੈ।

23

ਸੂਰ ਦੇ ਵਿਖੇ ਸੰਦੇਸ਼

1 ਸੂਰ ਦੇ ਵਿਖੇ ਅਗੰਮ ਵਾਕ, - ਹੇ ਤਰਸ਼ੀਸ਼ ਸ਼ਹਿਰ ਦੇ ਬੇੜਿਓ, ਧਾਹਾਂ ਮਾਰੋ! ਕਿਉਂ ਜੋ ਉਹ ਉੱਜੜਿਆ ਹੋਇਆ ਹੈ, ਨਾ ਕੋਈ ਘਰ ਹੈ ਨਾ ਕੋਈ ਲਾਂਘਾ, ਕਿੱਤੀਮ ਦੇ ਦੇਸ ਤੋਂ ਇਹ ਗੱਲ ਉਨ੍ਹਾਂ ਦੇ ਲਈ ਪਰਗਟ ਹੋਈ।

2 ਹੇ ਕੰਢੇ ਦੇ ਵਾਸੀਓ, ਚੁੱਪ ਰਹੋ, ਜਿਨ੍ਹਾਂ ਨੂੰ ਸਮੁੰਦਰ ਪਾਰ ਜਾਣ ਵਾਲੇ ਸੀਦੋਨ ਦੇ ਵਪਾਰੀਆਂ ਨੇ ਧਨ ਨਾਲ ਭਰ ਦਿੱਤਾ।

3 ਬਹੁਤਿਆਂ ਪਾਣੀਆਂ ਦੇ ਕਾਰਨ ਸ਼ਿਹੋਰ ਦਾ ਅੰਨ, ਅਤੇ ਨੀਲ ਨਦੀ ਦੇ ਨੇੜੇ ਦੀ ਫ਼ਸਲ ਦੀ ਉਹ ਦੀ ਆਮਦਨ ਸੀ, ਅਤੇ ਉਹ ਕੌਮਾਂ ਦੀ ਮੰਡੀ ਹੋਇਆ।

4 ਹੇ ਸੀਦੋਨ, ਲਾਜ ਖਾਹ! ਕਿਉਂ ਜੋ ਸਮੁੰਦਰ ਨੇ, ਅਰਥਾਤ ਸਮੁੰਦਰ ਦੇ ਗੜ੍ਹ ਨੇ ਆਖਿਆ, ਕਿ ਮੈਨੂੰ ਪੀੜਾਂ ਨਹੀਂ ਲੱਗੀਆਂ, ਨਾ ਮੈਂ ਜਣੀ, ਨਾ ਜੁਆਨਾਂ ਨੂੰ ਪਾਲਿਆ, ਨਾ ਕੁਆਰੀਆਂ ਨੂੰ ਪੋਸਿਆ।

5 ਜਦ ਇਹ ਖ਼ਬਰ ਮਿਸਰ ਨੂੰ ਮਿਲੇਗੀ, ਤਾਂ ਉਹ ਸੂਰ ਦੀ ਖ਼ਬਰ ਉੱਤੇ ਤੜਫ਼ਣਗੇ।

6 ਤਰਸ਼ੀਸ਼ ਵੱਲ ਦੀ ਲੰਘੋ, ਹੇ ਕੰਢੇ ਦੇ ਵਾਸੀਓ, ਧਾਹਾਂ ਮਾਰੋ!

7 ਭਲਾ, ਇਹ ਤੁਹਾਡਾ ਅਨੰਦਮਈ ਨਗਰ ਹੈ, ਜਿਹ ਦਾ ਅਰੰਭ ਪ੍ਰਾਚੀਨ ਸਮੇਂ ਵਿੱਚ ਹੋਇਆ, ਜਿਹ ਦੇ ਪੈਰ ਉਹ ਨੂੰ ਦੂਰ-ਦੂਰ ਵੱਸਣ ਲਈ ਲੈ ਗਏ ਸਨ?

8 ਸੂਰ ਜਿਹੜਾ ਰਾਜਿਆਂ ਦੇ ਸਿਰਾਂ ਉੱਤੇ ਮੁਕਟ ਰੱਖਣ ਵਾਲਾ ਹੈ, ਜਿਸ ਦੇ ਵਪਾਰੀ ਹਾਕਮ ਹਨ ਅਤੇ ਜਿਸ ਦੇ ਸੌਦਾਗਰ ਧਰਤੀ ਉੱਤੇ ਆਦਰਯੋਗ ਹਨ, ਉਸ ਦੇ ਵਿਰੁੱਧ ਕਿਸ ਨੇ ਇਹ ਠਾਣਿਆ ਹੈ?

9 ਸੈਨਾਂ ਦੇ ਯਹੋਵਾਹ ਨੇ ਇਹ ਠਾਣਿਆ ਹੈ, ਤਾਂ ਜੋ ਹੰਕਾਰ ਦੀ ਸਾਰੀ ਸਜਾਵਟ ਨੂੰ ਗੰਦਾ ਕਰੇ, ਅਤੇ ਧਰਤੀ ਦੇ ਸਾਰੇ ਪਤਵੰਤਾਂ ਨੂੰ ਬੇਪਤ ਕਰੇ।

10 ਨੀਲ ਦਰਿਆ ਵਾਂਗੂੰ ਆਪਣੇ ਦੇਸ ਨੂੰ ਲੰਘ ਜਾ, ਹੇ ਤਰਸ਼ੀਸ਼ ਦੀ ਧੀਏ, ਹੁਣ ਕੋਈ ਰੋਕ ਨਹੀਂ!

11 ਉਹ ਨੇ ਆਪਣਾ ਹੱਥ ਸਮੁੰਦਰ ਉੱਤੇ ਪਸਾਰਿਆ ਹੈ, ਉਹ ਨੇ ਰਾਜਾਂ ਨੂੰ ਹਿਲਾਇਆ ਹੈ, ਯਹੋਵਾਹ ਨੇ ਕਨਾਨ ਦੇ ਵਿਖੇ ਹੁਕਮ ਦਿੱਤਾ ਹੈ ਕਿ ਉਹ ਦੇ ਗੜ੍ਹ ਨਾਸ਼ ਹੋ ਜਾਣ।

12 ਉਸ ਨੇ ਆਖਿਆ, ਹੇ ਸੀਦੋਨ ਦੀ ਦੁਖਿਆਰੀਏ ਕੁਆਰੀਏ ਧੀਏ, ਤੂੰ ਫੇਰ ਕਦੇ ਖੁਸ਼ ਨਾ ਹੋਵੇਂਗੀ, ਉੱਠ ਕਿੱਤੀਮ ਨੂੰ ਲੰਘ ਜਾ! ਪਰ ਉੱਥੇ ਵੀ ਤੇਰੇ ਲਈ ਅਰਾਮ ਨਹੀਂ ਹੋਵੇਗਾ।

13 ਵੇਖੋ, ਕਸਦੀਆਂ* ਦੇ ਦੇਸ ਨੂੰ! ਇਹ ਲੋਕ ਜਿਹੜੇ ਹੁਣ ਨਹੀਂ ਹਨ, ਅੱਸੂਰੀਆਂ ਦੇ ਉਹ ਨੂੰ ਜੰਗਲੀ ਜਾਨਵਰਾਂ ਦਾ ਸਥਾਨ ਬਣਾਇਆ ਹੈ, ਉਹਨਾਂ ਨੇ ਆਪਣੇ ਜੰਗੀ ਬੁਰਜ ਖੜ੍ਹੇ ਕੀਤੇ, ਉਹਨਾਂ ਨੇ ਉਹ ਦੇ ਮਹਿਲਾਂ ਨੂੰ ਢਾਹ ਸੁੱਟਿਆ, ਅਤੇ ਉਹ ਨੂੰ ਖੰਡਰ ਬਣਾ ਦਿੱਤਾ ਹੈ।

14 ਹੇ ਤਰਸ਼ੀਸ਼ ਦੇ ਬੇੜਿਓ, ਧਾਹਾਂ ਮਾਰੋ! ਕਿਉਂ ਜੋ ਤੁਹਾਡਾ ਗੜ੍ਹ ਬਰਬਾਦ ਹੋ ਗਿਆ।

15 ਉਸ ਦਿਨ ਅਜਿਹਾ ਹੋਵੇਗਾ ਕਿ ਇੱਕ ਰਾਜੇ ਦੇ ਦਿਨਾਂ ਵਾਂਗੂੰ, ਸੂਰ ਸੱਤਰ ਸਾਲਾਂ ਲਈ ਵਿਸਾਰਿਆ ਜਾਵੇਗਾ। ਸੱਤਰ ਸਾਲਾਂ ਦੇ ਅੰਤ ਵਿੱਚ ਸੂਰ ਲਈ ਵੇਸਵਾ ਦੇ ਗੀਤ ਵਾਂਗੂੰ ਹੋਵੇਗਾ,

16 ਹੇ ਵਿਸਰੀ ਹੋਈ ਵੇਸਵਾ, ਬਰਬਤ ਲੈ, ਸ਼ਹਿਰ ਵਿੱਚ ਫਿਰ! ਰਸੀਲੇ ਸੂਰ ਚੁੱਕ, ਬਹੁਤੇ ਗੀਤ ਗਾ, ਤਾਂ ਜੋ ਤੂੰ ਯਾਦ ਕੀਤੀ ਜਾਵੇਂ।

* 23:13 ਬੇਬੀਲੋਨ

17 ਸੱਤਰ ਸਾਲਾਂ ਦੇ ਅੰਤ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਸੂਰ ਦੀ ਸੁੱਧ ਲਵੇਗਾ ਅਤੇ ਉਹ ਆਪਣੀ ਕਮਾਈ ਵੱਲ ਮੁੜੇਗੀ ਅਤੇ ਧਰਤੀ ਉੱਤੇ ਜਗਤ ਦੇ ਸਾਰੇ ਰਾਜਾਂ ਨਾਲ ਵੇਸਵਾਫ਼ੂਤੀ ਕਰੇਗੀ।

18 ਉਹ ਦਾ ਲਾਭ ਅਤੇ ਉਹ ਦੀ ਕਮਾਈ ਯਹੋਵਾਹ ਲਈ ਵੱਖਰੀ ਕੀਤੀ ਜਾਵੇਗੀ। ਨਾ ਉਹ ਭੰਡਾਰ ਵਿੱਚ ਰੱਖੀ ਜਾਵੇਗੀ ਨਾ ਸਾਂਭੀ ਜਾਵੇਗੀ ਪਰ ਉਹ ਦੀ ਕਮਾਈ ਦਾ ਲਾਭ ਯਹੋਵਾਹ ਦੇ ਸਨਮੁਖ ਵੱਸਣ ਵਾਲਿਆਂ ਲਈ ਹੋਵੇਗਾ ਤਾਂ ਜੋ ਉਹ ਰੱਜ ਕੇ ਖਾਣ ਅਤੇ ਮਹੀਨ ਬਸਤਰ ਪਾਉਣ।

24

ਪਰਮੇਸੁਰ ਧਰਤੀ ਦਾ ਨਿਆਂ ਕਰੇਗਾ

1 ਵੇਖੋ, ਯਹੋਵਾਹ ਧਰਤੀ ਨੂੰ ਸੁੰਨੀ ਕਰੇਗਾ, ਅਤੇ ਉਹ ਨੂੰ ਵਿਰਾਨ ਕਰੇਗਾ, ਉਹ ਦੀ ਪਰਤ ਵਿਗਾੜ ਦੇਵੇਗਾ, ਅਤੇ ਉਹ ਦੇ ਵਾਸੀਆਂ ਨੂੰ ਖਿਲਾਰ ਦੇਵੇਗਾ।

2 ਤਦ ਅਜਿਹਾ ਹੋਵੇਗਾ ਕਿ ਜਿਵੇਂ ਲੋਕ ਤਿਵੇਂ ਜਾਜਕ, ਜਿਵੇਂ ਦਾਸ ਤਿਵੇਂ ਉਹ ਦਾ ਮਾਲਕ, ਜਿਵੇਂ ਦਾਸੀ ਤਿਵੇਂ ਉਹ ਦੀ ਮਾਲਕਣ, ਜਿਵੇਂ ਮੁੱਲ ਲੈਣ ਵਾਲਾ ਤਿਵੇਂ ਮੁੱਲ ਦੇਣ ਵਾਲਾ, ਜਿਵੇਂ ਕਰਜਾ ਦੇਣ ਵਾਲਾ ਤਿਵੇਂ ਕਰਜਾ ਲੈਣ ਵਾਲਾ, ਜਿਵੇਂ ਬਿਆਜ ਲੈਣ ਵਾਲਾ ਤਿਵੇਂ ਬਿਆਜ ਦੇਣ ਵਾਲਾ ਹੋਵੇਗਾ।

3 ਧਰਤੀ ਸੁੰਨੀ ਹੀ ਸੁੰਨੀ ਕੀਤੀ ਜਾਵੇਗੀ, ਅਤੇ ਲੁੱਟੀ-ਪੁੱਟੀ ਜਾਵੇਗੀ, ਕਿਉਂ ਜੋ ਇਹ ਗੱਲ ਯਹੋਵਾਹ ਨੇ ਆਖੀ ਹੈ।

4 ਧਰਤੀ ਸੋਗ ਕਰਦੀ ਅਤੇ ਕੁਮਲਾ ਜਾਂਦੀ ਹੈ, ਜਗਤ ਢਿੱਲਾ ਪੈ ਜਾਂਦਾ ਅਤੇ ਕੁਮਲਾ ਜਾਂਦਾ ਹੈ, ਧਰਤੀ ਦੇ ਉੱਚੇ ਲੋਕ ਢਿੱਲੇ ਪੈ ਜਾਂਦੇ ਹਨ।

5 ਧਰਤੀ ਆਪਣੇ ਵਾਸੀਆਂ ਹੇਠ ਭਰਿਸ਼ਟ ਹੋਈ ਹੈ, ਕਿਉਂ ਜੋ ਉਹਨਾਂ ਨੇ ਬਿਵਸਥਾ ਦਾ ਉਲੰਘਣ ਕੀਤਾ, ਉਹਨਾਂ ਨੇ ਬਿਧੀਆਂ ਨੂੰ ਤੋੜ ਸੁੱਟਿਆ, ਉਹਨਾਂ ਨੇ ਸਦੀਪਕ ਨੇਮ ਨੂੰ ਭੰਨ ਦਿੱਤਾ।

6 ਇਸ ਲਈ ਇੱਕ ਸਰਾਪ ਧਰਤੀ ਨੂੰ ਖਾ ਗਿਆ ਹੈ, ਅਤੇ ਉਹ ਦੇ ਵਾਸੀ ਦੇਸ਼ੀ ਠਹਿਰੇ, ਇਸ ਲਈ ਧਰਤੀ ਦੇ ਵਾਸੀ ਭਸਮ ਹੋਏ, ਅਤੇ ਥੋੜ੍ਹੇ ਜਿਹੇ ਮਨੁੱਖ ਬਾਕੀ ਹਨ।

7 ਨਵੀਂ ਮੈਅ ਸੋਗ ਕਰਦੀ ਹੈ, ਵੇਲ ਕੁਮਲਾ ਗਈ ਹੈ, ਸਾਰੇ ਖੁਸ਼ ਦਿਲ ਹੱਕੇ ਭਰਦੇ ਹਨ।

8 ਡੱਫ਼ਾਂ ਦੀ ਖੁਸ਼ੀ ਬੰਦ ਹੋ ਗਈ, ਅਨੰਦ ਕਰਨ ਵਾਲਿਆਂ ਦਾ ਰੌਲਾ ਮੁੱਕ ਗਿਆ, ਬਰਬਤ ਦੀ ਖੁਸ਼ੀ ਬੰਦ ਹੋ ਗਈ।

9 ਉਹ ਮਧ ਰੀਤ ਦੇ ਨਾਲ ਨਹੀਂ ਪੀਂਦੇ, ਸ਼ਰਾਬ ਉਹ ਦੇ ਪੀਣ ਵਾਲਿਆਂ ਨੂੰ ਕੌੜੀ ਲੱਗਦੀ ਹੈ।

10 ਗੜਬੜੀ ਮਚਾਉਣ ਵਾਲਾ ਨਗਰ ਤੋੜਿਆ ਗਿਆ, ਹਰੇਕ ਘਰ ਲੰਘਣ ਬੰਦ ਕੀਤਾ ਗਿਆ।

11 ਚੌਕਾਂ ਵਿੱਚ ਮਧ ਲਈ ਰੌਲਾ ਹੈ, ਸਾਰਾ ਅਨੰਦ ਹਨੇਰ ਹੋ ਗਿਆ, ਧਰਤੀ ਦੀ ਖੁਸ਼ੀ ਮਿਟ ਗਈ ਹੈ।

12 ਸ਼ਹਿਰ ਵਿੱਚ ਬਰਬਾਦੀ ਰਹਿ ਗਈ, ਫਾਟਕ ਟੁੱਟਿਆ-ਭੱਜਿਆ ਪਿਆ ਹੈ।

13 ਧਰਤੀ ਉੱਤੇ ਦੇਸ਼-ਦੇਸ਼ ਦੇ ਲੋਕਾਂ ਦੇ ਵਿਚਕਾਰ ਅਜਿਹਾ ਹੋਵੇਗਾ, ਜਿਵੇਂ ਜੈਤੂਨ ਦਾ ਹਲੂਣਾ, ਜਿਵੇਂ ਅੰਗੂਰ ਤੋੜਨ ਦੇ ਪਿੱਛੋਂ ਰਹਿੰਦ-ਖੁਹੰਦ ਚੁਗਣਾ।

14 ਉਹ ਆਪਣੀ ਅਵਾਜ਼ ਚੁੱਕਣਗੇ, ਉਹ ਜੈਕਾਰੇ ਗਜਾਉਣਗੇ, ਉਹ ਯਹੋਵਾਹ ਦੇ ਤੇਜ ਦੇ ਕਾਰਨ ਸਮੁੰਦਰੋਂ ਲਲਕਾਰਨਗੇ।

15 ਇਸ ਲਈ ਪੂਰਬ ਵੱਲੋਂ ਯਹੋਵਾਹ ਦੀ ਮਹਿਮਾ ਕਰੋ, ਸਮੁੰਦਰ ਦੇ ਟਾਪੂਆਂ ਵਿੱਚ ਇਸਰਾਏਲ ਦੇ ਪਰਮੇਸੁਰ ਯਹੋਵਾਹ ਦੇ ਨਾਮ ਦੀ ਵਡਿਆਈ ਕਰੋ।

16 ਧਰਤੀ ਦੇ ਕੰਢੇ ਤੋਂ ਅਸੀਂ ਭਜਨ ਸੁਣਦੇ ਹਾਂ, “ਧਰਮੀ ਮਨੁੱਖ ਦਾ ਮਾਣ ਹੋਵੇ!” ਪਰ ਮੈਂ ਆਖਿਆ, ਮੈਂ ਲਿੱਸਾ ਪੈ ਗਿਆ, ਮੈਂ ਲਿੱਸਾ ਪੈ ਗਿਆ! ਹਾਏ ਮੇਰੇ ਉੱਤੇ! ਠੱਗਾਂ ਨੇ ਠੱਗੀ ਕੀਤੀ! ਹਾਂ, ਠੱਗਾਂ ਨੇ ਠੱਗੀ ਕੀਤੀ!

17 ਹੇ ਧਰਤੀ ਦੇ ਵਾਸੀਓ, ਖੌਫ਼, ਭੋਹਰਾ ਤੇ ਫੰਦਾ ਤੁਹਾਡੇ ਉੱਤੇ ਹਨ!

18 ਅਜਿਹਾ ਹੋਵੇਗਾ ਕਿ ਖੌਫ਼ ਦੇ ਰੌਲੇ ਤੋਂ ਭੱਜਿਆ ਹੋਇਆ ਭੋਹਰੇ ਵਿੱਚ ਡਿੱਗੇਗਾ, ਅਤੇ ਭੋਹਰੇ ਵਿੱਚੋਂ ਉਤਾਰਾਂ ਆਇਆ ਹੋਇਆ ਫੰਦੇ ਵਿੱਚ ਫਸੇਗਾ, ਕਿਉਂ ਜੋ ਉੱਪਰੋਂ ਖਿੜਕੀਆਂ ਖੁੱਲ੍ਹ ਗਈਆਂ, ਅਤੇ ਧਰਤੀ ਦੀਆਂ ਨੀਹਾਂ ਹਿੱਲ ਗਈਆਂ ਹਨ।

19 ਧਰਤੀ ਪੂਰੀ ਤਰ੍ਹਾਂ ਹੀ ਟੁੱਟ ਗਈ, ਧਰਤੀ ਪੂਰੀ ਤਰ੍ਹਾਂ ਹੀ ਪਾਟ ਗਈ, ਧਰਤੀ ਪੂਰੀ ਤਰ੍ਹਾਂ ਹੀ ਹਿਲਾਈ ਗਈ।

20 ਧਰਤੀ ਸ਼ਰਾਬੀ ਵਾਂਗੂੰ ਡਗਮਗਾਉਂਦੀ ਹੈ, ਉਹ ਛੱਪਰ ਵਾਂਗੂੰ ਹੁਲਾਰੇ ਖਾਂਦੀ ਹੈ, ਉਹ ਦੇ ਅਪਰਾਧ ਦਾ ਭਾਰ ਉਹ ਦੇ ਉੱਤੇ ਹੈ, ਉਹ ਡਿੱਗ ਪਈ ਅਤੇ ਫੇਰ ਕਦੇ ਨਾ ਉੱਠੇਗੀ।

21 ਉਸ ਦਿਨ ਅਜਿਹਾ ਹੋਵੇਗਾ ਕਿ ਯਹੋਵਾਹ ਅਸਮਾਨੀ ਸੈਨਾਂ ਨੂੰ ਅਸਮਾਨ ਉੱਤੇ, ਅਤੇ ਜ਼ਮੀਨ ਦੇ ਰਾਜਿਆਂ ਨੂੰ ਜ਼ਮੀਨ ਉੱਤੇ ਸਜ਼ਾ ਦੇਵੇਗਾ।

22 ਜਿਵੇਂ ਗੁਲਾਮ ਭੋਹਰੇ ਵਿੱਚ ਇਕੱਠੇ ਕੀਤੇ ਜਾਂਦੇ ਹਨ, ਉਹ ਇਕੱਠੇ ਕੀਤੇ ਜਾਣਗੇ, ਉਹ ਕੈਦ ਵਿੱਚ ਕੈਦ ਕੀਤੇ ਜਾਣਗੇ, ਅਤੇ ਬਹੁਤਿਆਂ ਦਿਨਾਂ ਦੇ ਪਿੱਛੋਂ

ਉਹਨਾਂ ਦੀ ਸੁੱਧ ਲਈ ਜਾਵੇਗੀ।

²³ ਤਦ ਚੰਦ ਘਬਰਾ ਜਾਵੇਗਾ, ਅਤੇ ਸੂਰਜ ਲਾਜ ਖਾਵੇਗਾ, ਕਿਉਂ ਜੋ ਸੈਨਾਂ ਦਾ ਯਹੋਵਾਹ ਸੀਯੋਨ ਪਰਬਤ ਉੱਤੇ ਯਰੂਸ਼ਲਮ ਵਿੱਚ, ਅਤੇ ਆਪਣੀ ਪਰਜਾ ਦੇ ਬਜ਼ੁਰਗਾਂ ਦੇ ਅੱਗੇ ਪਰਤਾਪ ਨਾਲ ਰਾਜ ਕਰੇਗਾ।

25

ਪਰਮੇਸ਼ੁਰ ਦੀ ਉਸਤਤ ਦਾ ਗੀਤ

¹ ਹੇ ਯਹੋਵਾਹ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਤੈਨੂੰ ਵਡਿਆਵਾਂਗਾ, ਮੈਂ ਤੇਰੇ ਨਾਮ ਨੂੰ ਸਲਾਹਾਂਗਾ, ਕਿਉਂ ਜੋ ਤੂੰ ਅਚਰਜ ਕੰਮ ਕੀਤੇ ਹਨ, ਪ੍ਰਾਚੀਨ ਸਮੇਂ ਤੋਂ ਤੇਰੀਆਂ ਯੋਜਨਾਵਾਂ ਵਫ਼ਾਦਾਰੀ ਅਤੇ ਸਚਿਆਈ ਦੀਆਂ ਹਨ!

² ਤੂੰ ਤਾਂ ਸ਼ਹਿਰ ਨੂੰ ਮਲਬਾ ਅਤੇ ਗੜ੍ਹ ਵਾਲੇ ਨਗਰ ਨੂੰ ਖੰਡਰ ਬਣਾ ਦਿੱਤਾ ਹੈ, ਪਰਦੇਸੀਆਂ ਦਾ ਮਹਿਲ ਹੁਣ ਸ਼ਹਿਰ ਨਹੀਂ ਰਿਹਾ, ਉਹ ਸਦਾ ਲਈ ਫੇਰ ਉਸਾਰਿਆ ਨਾ ਜਾਵੇਗਾ।

³ ਇਸ ਲਈ ਬਲਵੰਤ ਲੋਕ ਤੇਰੀ ਮਹਿਮਾ ਕਰਨਗੇ, ਡਰਾਉਣੀਆਂ ਕੌਮਾਂ ਦਾ ਨਗਰ ਤੇਰੇ ਤੋਂ ਡਰੇਗਾ।

⁴ ਤੂੰ ਤਾਂ ਗਰੀਬ ਲਈ ਗੜ੍ਹ ਹੋਇਆ, ਕੰਗਾਲ ਲਈ ਉਹ ਦੇ ਕਸ਼ਟ ਵਿੱਚ ਵੀ ਗੜ੍ਹ, ਵਾਛੜ ਤੋਂ ਪਨਾਹ, ਗਰਮੀ ਤੋਂ ਸਾਯਾ, ਕਿਉਂ ਜੋ ਡਰਾਉਣੀਆਂ ਦੀ ਫੂਕ ਕੰਧ ਉੱਪਰ ਦੀ ਵਾਛੜ ਵਾਂਗੂੰ ਹੈ।

⁵ ਸੁੱਕੇ ਥਾਂ ਦੀ ਗਰਮੀ ਵਾਂਗੂੰ ਤੂੰ ਪਰਦੇਸੀਆਂ ਦੇ ਰੌਲੇ ਨੂੰ ਬੰਦ ਕਰ ਦੇਵੇਂਗਾ, ਜਿਵੇਂ ਗਰਮੀ ਬੱਦਲ ਦੇ ਸਾਯੇ ਨਾਲ, ਉਸੇ ਤਰ੍ਹਾਂ ਜ਼ਾਲਮਾਂ ਦਾ ਭਜਨ ਧੀਮਾ ਹੋ ਜਾਵੇਗਾ।

ਪਰਮੇਸ਼ੁਰ ਦੀ ਤਿਆਰ ਕੀਤੀ ਹੋਈ ਦਾਵਤ

⁶ ਇਸੇ ਪਰਬਤ ਤੇ ਸੈਨਾਂ ਦਾ ਯਹੋਵਾਹ ਸਾਰਿਆਂ ਲੋਕਾਂ ਲਈ ਮੋਟੀਆਂ ਵਸਤਾਂ ਦੀ ਦਾਵਤ ਕਰੇਗਾ, ਪੁਰਾਣੀਆਂ ਮਧਾਂ ਦੀ ਦਾਵਤ, ਗੁੰਦੇ ਸਮੇਤ ਮੋਟੀਆਂ ਵਸਤਾਂ, ਛਾਣੀਆਂ ਹੋਈਆਂ ਪੁਰਾਣੀਆਂ ਮਧਾਂ ਦੀ ਦਾਵਤ।

⁷ ਅਤੇ ਇਸ ਪਰਬਤ ਤੇ ਉਸ ਪੜਦੇ ਨੂੰ ਨਾਸ ਕਰੇਗਾ, ਉਸ ਪੜਦੇ ਨੂੰ ਜਿਹੜਾ ਸਾਰਿਆਂ ਲੋਕਾਂ ਉੱਤੇ ਪਿਆ ਹੈ, ਨਾਲੇ ਉਸ ਕੱਜਣ ਨੂੰ ਜਿਹੜਾ ਸਾਰੀਆਂ ਕੌਮਾਂ ਉੱਤੇ ਲਟਕਦਾ ਹੈ।

8 ਉਹ ਮੌਤ ਨੂੰ ਸਦਾ ਲਈ ਨਿਗਲ ਲਵੇਗਾ, ਅਤੇ ਪ੍ਰਭੂ ਯਹੋਵਾਹ ਸਾਰੀਆਂ ਅੱਖਾਂ ਤੋਂ ਹੰਝੂ ਪੂੰਝ ਸੁੱਟੇਗਾ, ਅਤੇ ਆਪਣੀ ਪਰਜਾ ਦੀ ਬਦਨਾਮੀ ਨੂੰ ਸਾਰੀ ਧਰਤੀ ਦੇ ਉੱਤੇ ਦੂਰ ਕਰ ਦੇਵੇਗਾ, ਕਿਉਂਕਿ ਇਹ ਯਹੋਵਾਹ ਦਾ ਵਾਕ ਹੈ।

9 ਉਸ ਦਿਨ ਆਖਿਆ ਜਾਵੇਗਾ, ਵੇਖੋ, ਇਹ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਕਿ ਉਹ ਸਾਨੂੰ ਬਚਾਵੇਗਾ - ਇਹ ਯਹੋਵਾਹ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਅਸੀਂ ਉਹ ਦੀ ਮੁਕਤੀ ਵਿੱਚ ਖੁਸ਼ੀ ਮਨਾਈਏ ਅਤੇ ਅਨੰਦ ਕਰੀਏ।

ਪਰਮੇਸ਼ੁਰ ਮੋਆਬ ਨੂੰ ਸਜ਼ਾ ਦੇਵੇਗਾ

10 ਕਿਉਂ ਜੋ ਯਹੋਵਾਹ ਦਾ ਹੱਥ ਇਸ ਪਰਬਤ ਉੱਤੇ ਠਹਿਰੇਗਾ, ਮੋਆਬ ਆਪਣੇ ਥਾਂ ਵਿੱਚ ਇਸ ਤਰ੍ਹਾਂ ਮਿੱਧਿਆ ਜਾਵੇਗਾ, ਜਿਵੇਂ ਤੂੜੀ ਰੂੜੀ ਦੇ ਟੋਏ ਵਿੱਚ,

11 ਅਤੇ ਉਹ ਉਸ ਦੇ ਵਿਚਕਾਰ ਆਪਣੇ ਹੱਥ ਮਾਰੇਗਾ, ਜਿਵੇਂ ਤੈਰਾਕ ਆਪਣੇ ਹੱਥ ਤੈਰਨ ਲਈ ਮਾਰਦਾ ਹੈ, ਪਰ ਉਹ ਉਸ ਦੇ ਘਮੰਡ ਨੂੰ, ਉਸ ਦੇ ਹੱਥਾਂ ਦੀ ਚਲਾਕੀ ਸਮੇਤ ਨੀਵਾਂ ਕਰ ਦੇਵੇਗਾ।

12 ਸ਼ਹਿਰਪਨਾਹ ਦੇ ਉੱਚੇ ਬੁਰਜ਼ਾਂ ਨੂੰ ਉਹ ਝੁਕਾ ਦੇਵੇਗਾ, ਨੀਵਾਂ ਕਰੇਗਾ ਅਤੇ ਧਰਤੀ ਤੱਕ ਸਗੋਂ ਖ਼ਾਕ ਤੱਕ ਲਾਹ ਦੇਵੇਗਾ।

26

ਪਰਮੇਸ਼ੁਰ ਆਪਣੇ ਲੋਕਾਂ ਨੂੰ ਜਿੱਤ ਦੇਵੇਗਾ

1 ਉਸ ਦਿਨ ਯਹੂਦਾਹ ਦੇ ਦੇਸ ਵਿੱਚ ਇਹ ਗੀਤ ਗਾਇਆ ਜਾਵੇਗਾ, - ਸਾਡਾ ਇੱਕ ਤਕੜਾ ਸ਼ਹਿਰ ਹੈ, ਉਹ ਦੀਆਂ ਕੰਧਾਂ ਅਤੇ ਸ਼ਹਿਰਪਨਾਹ ਨੂੰ ਉਸ ਨੇ ਮੁਕਤੀ ਠਹਿਰਾਇਆ।

2 ਫਾਟਕ ਖੋਲ੍ਹੋ! ਤਾਂ ਜੋ ਉਹ ਧਰਮੀ ਕੌਮ ਜਿਹੜੀ ਵਫ਼ਾਦਾਰੀ ਦੀ ਪਾਲਣਾ ਕਰਦੀ ਹੈ ਅੰਦਰ ਆਵੇ।

3 ਜਿਹੜਾ ਤੇਰੇ ਵਿੱਚ ਲਵਲੀਨ ਹੈ, ਤੂੰ ਉਹ ਦੀ ਪੂਰੀ ਸ਼ਾਂਤੀ ਨਾਲ ਰਾਖੀ ਕਰਦਾ ਹੈਂ, ਇਸ ਲਈ ਭਈ ਉਹ ਦਾ ਭਰੋਸਾ ਤੇਰੇ ਉੱਤੇ ਹੈ।

4 ਸਦਾ ਤੱਕ ਯਹੋਵਾਹ ਉੱਤੇ ਭਰੋਸਾ ਰੱਖੋ, ਕਿਉਂ ਜੋ ਪ੍ਰਭੂ ਯਹੋਵਾਹ ਸਨਾਤਨ ਚੱਟਾਨ ਹੈ।

5 ਉਹ ਤਾਂ ਉਤਾਹਾਂ ਰਹਿਣ ਵਾਲਿਆਂ ਨੂੰ, ਉੱਚੇ ਨਗਰ ਸਮੇਤ ਹੇਠਾਂ ਝੁਕਾਉਂਦਾ ਹੈ, ਉਹ ਉਸ ਨੂੰ ਹੇਠਾਂ ਕਰਦਾ ਹੈ, ਉਹ ਉਸ ਨੂੰ ਧਰਤੀ ਤੱਕ ਹੇਠਾਂ ਕਰਦਾ ਹੈ, ਸਗੋਂ ਉਸ ਨੂੰ ਖ਼ਾਕ ਤੱਕ ਲਾਹ ਦਿੰਦਾ ਹੈ।

6 ਉਹ ਪੈਰਾਂ ਨਾਲ, ਸਗੋਂ ਮਸਕੀਨਾਂ ਅਤੇ ਗਰੀਬਾਂ ਦੇ ਪੈਰਾਂ ਨਾਲ ਮਿੱਧਿਆ ਜਾਵੇਗਾ।

7 ਧਰਮੀ ਦਾ ਮਾਰਗ ਸਿੱਧਾ ਹੈ, ਤੂੰ ਜੋ ਆਪ ਸਿੱਧਾ ਹੈਂ ਧਰਮੀ ਦਾ ਰਾਹ ਪੱਧਰਾ ਕਰਦਾ ਹੈਂ।

8 ਹਾਂ ਤੇਰੇ ਨਿਆਂ ਦੇ ਮਾਰਗ ਵਿੱਚ, ਹੇ ਯਹੋਵਾਹ, ਅਸੀਂ ਤੈਨੂੰ ਉਡੀਕਦੇ ਹਾਂ, ਤੇਰਾ ਨਾਮ ਅਤੇ ਤੇਰੀ ਯਾਦ ਸਾਡੇ ਦਿਲ ਦੀ ਇੱਛਿਆ ਹੈ।

9 ਰਾਤ ਨੂੰ ਮੇਰਾ ਪ੍ਰਾਣ ਤੈਨੂੰ ਉਡੀਕਦਾ ਹੈ, ਹਾਂ, ਮੇਰਾ ਆਤਮਾ ਮੇਰੇ ਅੰਦਰ ਤੇਰੇ ਲਈ ਤਰਸਦਾ ਹੈ, ਜਦੋਂ ਤੇਰਾ ਨਿਆਂ ਧਰਤੀ ਉੱਤੇ ਪਰਗਟ ਹੁੰਦਾ ਹੈ, ਤਾਂ ਜਗਤ ਦੇ ਵਾਸੀ ਧਰਮ ਸਿੱਖਦੇ ਹਨ।

10 ਭਾਵੇਂ ਦੁਸ਼ਟ ਉੱਤੇ ਕਿਰਪਾ ਕੀਤੀ ਜਾਵੇ, ਤਾਂ ਵੀ ਉਹ ਧਰਮ ਨਹੀਂ ਸਿੱਖੇਗਾ, ਸਿਧਿਆਈ ਦੇ ਦੇਸ ਵਿੱਚ ਵੀ ਉਹ ਬੁਰਿਆਈ ਹੀ ਕਰੇਗਾ, ਅਤੇ ਯਹੋਵਾਹ ਦੇ ਤੇਜ ਦੀ ਪਰਵਾਹ ਨਹੀਂ ਕਰਦਾ।

11 ਹੇ ਯਹੋਵਾਹ, ਤੇਰਾ ਹੱਥ ਚੁੱਕਿਆ ਹੋਇਆ ਹੈ, ਪਰ ਉਹ ਵੇਖਦੇ ਨਹੀਂ, ਉਹ ਪਰਜਾ ਲਈ ਤੇਰੀ ਅਣਖ ਨੂੰ ਵੇਖਣਗੇ ਅਤੇ ਸ਼ਰਮਿੰਦੇ ਹੋਣਗੇ, ਹਾਂ, ਅੱਗ ਤੇਰੇ ਵਿਰੋਧੀਆਂ ਨੂੰ ਭਸਮ ਕਰੇ!

12 ਹੇ ਯਹੋਵਾਹ, ਤੂੰ ਸਾਡੇ ਲਈ ਸ਼ਾਂਤੀ ਠਹਿਰਾਵੇਂਗਾ, ਸਾਡੇ ਸਾਰੇ ਕੰਮ ਜੋ ਅਸੀਂ ਕੀਤੇ, ਉਹ ਤੂੰ ਪੂਰੇ ਕੀਤੇ।

13 ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੇਰੇ ਬਿਨ੍ਹਾਂ ਹੋਰਨਾਂ ਪ੍ਰਭੂਆਂ ਨੇ ਸਾਡੇ ਉੱਤੇ ਹਕੂਮਤ ਕੀਤੀ, ਪਰ ਅਸੀਂ ਤੇਰੇ ਹੀ ਨਾਮ ਦਾ ਹੀ ਆਦਰ ਕਰਾਂਗੇ।

14 ਉਹ ਮੁਰਦੇ ਹਨ, ਉਹ ਨਾ ਜੀਉਣਗੇ, ਜਿਨ੍ਹਾਂ ਦੀ ਆਤਮਾ ਨਿੱਕਲ ਗਈ, ਉਹ ਨਾ ਉੱਠਣਗੇ, ਇਸ ਤਰ੍ਹਾਂ ਤੂੰ ਉਹਨਾਂ ਦੀ ਖ਼ਬਰ ਲਈ ਅਤੇ ਉਹਨਾਂ ਦਾ ਨਾਸ ਕਰ ਦਿੱਤਾ, ਅਤੇ ਉਹਨਾਂ ਦੀ ਸਾਰੀ ਯਾਦ ਮਿਟਾ ਦਿੱਤੀ।

15 ਯਹੋਵਾਹ, ਤੂੰ ਕੌਮ ਨੂੰ ਵਧਾਇਆ, ਤੂੰ ਕੌਮ ਨੂੰ ਵਧਾਇਆ, ਤੂੰ ਜਲਾਲ ਪਾਇਆ, ਤੂੰ ਹੀ ਦੇਸ ਦੀਆਂ ਹੱਦਾਂ ਨੂੰ ਦੂਰ-ਦੂਰ ਫੈਲਾਇਆ।

16 ਹੇ ਯਹੋਵਾਹ, ਦੁੱਖ ਵਿੱਚ ਉਹਨਾਂ ਨੇ ਤੈਨੂੰ ਤੱਕਿਆ, ਜਦ ਤੇਰਾ ਦਬਕਾ ਉਹਨਾਂ ਉੱਤੇ ਹੋਇਆ, ਤਾਂ ਉਹ ਹੌਲੀ-ਹੌਲੀ ਪ੍ਰਾਰਥਨਾ ਕਰਨ ਲੱਗੇ।

17 ਜਿਵੇਂ ਗਰਭਵਤੀ ਜਦ ਉਹ ਜਣਨ ਦੇ ਨੇੜੇ ਹੁੰਦੀ ਹੈ, ਆਪਣੀਆਂ ਪੀੜਾਂ ਵਿੱਚ ਤੜਫਦੀ ਅਤੇ ਚਿੱਲਾਉਂਦੀ ਹੈ, ਉਸੇ ਤਰ੍ਹਾਂ ਹੀ ਹੇ ਯਹੋਵਾਹ ਅਸੀਂ ਵੀ ਤੇਰੇ ਹਜ਼ੂਰ ਸੀ!

18 ਅਸੀਂ ਗਰਭੀ ਹੋਏ, ਅਸੀਂ ਤੜਫ਼ੇ, ਪਰ ਜਾਣੇ ਅਸੀਂ ਹਵਾ ਹੀ ਜਣੀ! ਅਸੀਂ ਧਰਤੀ ਵਿੱਚ ਬਚਾਓ ਦਾ ਕੋਈ ਕੰਮ ਨਹੀਂ ਕੀਤਾ, ਅਤੇ ਨਾ ਜਗਤ ਦੇ ਵਾਸੀਆਂ ਨੂੰ ਜਨਮ ਦਿੱਤਾ।

19 ਤੇਰੇ ਮੁਰਦੇ ਜੀਉਣਗੇ, ਉਨ੍ਹਾਂ ਦੀਆਂ ਲੋਥਾਂ ਉੱਠਣਗੀਆਂ। ਹੇ ਖ਼ਾਕ ਦੇ ਵਾਸੀਓ, ਜਾਗੋ, ਜੈਕਾਰਾ ਗਜਾਓ! ਕਿਉਂ ਜੋ ਤੇਰੀ ਤ੍ਰੈਲ ਬੂਟੀਆਂ ਦੀ ਤ੍ਰੈਲ ਵਰਗੀ ਹੈ, ਅਤੇ ਧਰਤੀ ਮਰੇ ਹੋਇਆਂ ਨੂੰ ਮੇੜ ਦੇਵੇਗੀ।

ਨਿਆਂ ਅਤੇ ਫੁਟਕਾਰਾ

20 ਹੇ ਮੇਰੀ ਪਰਜਾ, ਆਪਣੀਆਂ ਕੋਠੜੀਆਂ ਵਿੱਚ ਵੜ, ਆਪਣੇ ਬੂਹੇ ਬੰਦ ਕਰ ਲੈ, ਥੋੜ੍ਹੇ ਸਮੇਂ ਲਈ ਆਪਣੇ ਆਪ ਨੂੰ ਲੁਕਾ ਲੈ, ਜਦ ਤੱਕ ਕਹਿਰ ਟਲ ਨਾ ਜਾਵੇ।

21 ਵੇਖੋ, ਯਹੋਵਾਹ ਆਪਣੇ ਸਥਾਨ ਤੋਂ ਨਿੱਕਲ ਰਿਹਾ ਹੈ, ਤਾਂ ਜੋ ਉਹ ਧਰਤੀ ਦੇ ਵਾਸੀਆਂ ਦੇ ਉੱਤੇ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵੇ। ਧਰਤੀ ਆਪਣੇ ਉੱਤੇ ਵਹਾਇਆ ਹੋਇਆ ਖੂਨ ਪਰਗਟ ਕਰੇਗੀ, ਅਤੇ ਫੇਰ ਆਪਣੇ ਵੱਢੇ ਹੋਇਆਂ ਨੂੰ ਨਾ ਢੱਕੇਗੀ।

27

1 ਉਸ ਦਿਨ ਯਹੋਵਾਹ ਆਪਣੀ ਤਿੱਖੀ, ਵੱਡੀ ਤੇ ਤਕੜੀ ਤਲਵਾਰ ਨਾਲ ਲਿਵਯਾਥਾਨ ਨੱਠਣ ਵਾਲੇ ਸੱਪ ਉੱਤੇ ਅਰਥਾਤ ਲਿਵਯਾਥਾਨ ਕੁੰਡਲੀਦਾਰ ਸੱਪ ਉੱਤੇ ਸਜ਼ਾ ਲਾਵੇਗਾ ਅਤੇ ਉਸ ਅਜਗਰ ਨੂੰ ਜਿਹੜਾ ਸਮੁੰਦਰ ਵਿੱਚ ਹੈ ਘਾਤ ਕਰੇਗਾ।

2 ਉਸ ਦਿਨ ਇੱਕ ਸੋਹਣੇ ਫਲਦਾਰ ਅੰਗੂਰੀ ਬਾਗ਼, ਲਈ ਮਿੱਠਾ ਗੀਤ ਗਾਇਓ!

3 ਮੈਂ ਯਹੋਵਾਹ ਉਹ ਦਾ ਰਾਖਾ ਹਾਂ, ਮੈਂ ਉਹ ਨੂੰ ਹਰ ਦਮ ਸਿੰਜਦਾ ਰਹਾਂਗਾ, ਕਿਤੇ ਅਜਿਹਾ ਨਾ ਹੋਵੇ ਕਿ ਕੋਈ ਉਹ ਦਾ ਨੁਕਸਾਨ ਕਰੇ, ਮੈਂ ਰਾਤ-ਦਿਨ ਉਹ ਦੀ ਰਾਖੀ ਕਰਾਂਗਾ।

4 ਮੈਨੂੰ ਗੁੱਸਾ ਨਹੀਂ। ਜੇਕਰ ਕੰਡੇ ਅਤੇ ਕੰਡਿਆਲੇ ਮੇਰੇ ਵਿਰੁੱਧ ਲੜਾਈ ਵਿੱਚ ਹੁੰਦੇ! ਮੈਂ ਉਨ੍ਹਾਂ ਦੇ ਉੱਤੇ ਚੜ੍ਹਾਈ ਕਰਦਾ, ਮੈਂ ਉਨ੍ਹਾਂ ਨੂੰ ਇਕੱਠੇ ਸਾੜ ਸੁੱਟਦਾ।

5 ਜਾਂ ਉਹ ਮੇਰੀ ਓਟ ਨੂੰ ਤਕੜੇ ਹੋ ਕੇ ਫੜ੍ਹਨ, ਉਹ ਮੇਰੇ ਨਾਲ ਸੁਲਾਹ ਕਰਨ, ਹਾਂ, ਮੇਰੇ ਨਾਲ ਸੁਲਾਹ ਕਰਨ।

6 ਆਉਣ ਵਾਲਿਆਂ ਸਮਿਆਂ ਵਿੱਚ ਯਾਰੂਬ ਜੜ੍ਹ ਫੜ੍ਹੇਗਾ, ਇਸਰਾਏਲ ਫੁੱਟੇਗਾ ਅਤੇ ਫੁੱਲੇਗਾ, ਅਤੇ ਜਗਤ ਨੂੰ ਫਲ ਨਾਲ ਭਰ ਦੇਵੇਗਾ।

7 ਕੀ ਉਸ ਨੇ ਉਹਨਾਂ ਨੂੰ ਅਜਿਹਾ ਮਾਰਿਆ, ਜਿਵੇਂ ਉਸ ਨੇ ਉਹਨਾਂ ਦੇ ਮਾਰਨ ਵਾਲਿਆਂ ਨੂੰ ਮਾਰਿਆ? ਜਾਂ ਕੀ ਉਹ ਉਸ ਤਰ੍ਹਾਂ ਵੱਢੇ ਗਏ, ਜਿਵੇਂ ਉਹਨਾਂ ਦੇ ਵੱਢਣ ਵਾਲੇ ਵੱਢੇ ਗਏ?

8 ਜਦ ਤੂੰ ਉਹਨਾਂ ਨੂੰ ਕੱਢਿਆ ਤਾਂ ਤੂੰ ਗਿਣ-ਗਿਣ ਕੇ ਉਹਨਾਂ ਨੂੰ ਦੁੱਖ ਦਿੱਤਾ, ਉਹ ਨੇ ਉਹਨਾਂ ਨੂੰ ਪੂਰਬੀ ਹਵਾ ਦੇ ਦਿਨ ਵਿੱਚ ਆਪਣੀ ਤੇਜ਼ ਹਨੇਰੀ ਨਾਲ ਉਡਾ ਦਿੱਤਾ।

9 ਇਸ ਲਈ ਇਹ ਦੇ ਨਾਲ ਯਾਕੂਬ ਦੀ ਬਦੀ ਦਾ ਪ੍ਰਾਸਚਿਤ ਹੋਵੇਗਾ, ਅਤੇ ਉਹ ਦੇ ਪਾਪ ਦੇ ਦੂਰ ਹੋਣ ਦਾ ਸਾਰਾ ਫਲ ਹੋਵੇਗਾ ਕਿ ਉਹ ਜਗਵੇਦੀ ਦੇ ਸਾਰੇ ਪੱਥਰ ਚੂਰ-ਚੂਰ ਕੀਤੇ ਹੋਏ ਚੂਨੇ ਦੇ ਪੱਥਰਾਂ ਵਾਂਗੂੰ ਕਰਨਗੇ, ਅਤੇ ਨਾ ਅਸ਼ੇਰਾਹ ਦੀਆਂ ਮੂਰਤਾਂ ਨਾ ਸੂਰਜ ਥੰਮ੍ਹ ਖੜ੍ਹੇ ਰਹਿਣਗੇ।

10 ਗੜ੍ਹ ਵਾਲਾ ਸ਼ਹਿਰ ਤਾਂ ਸੁਨਸਾਨ ਹੈ, ਉਹ ਇੱਕ ਛੱਡਿਆ ਹੋਇਆ ਨਿਵਾਸ, ਉਜਾੜ ਵਾਂਗੂੰ ਤਿਆਗਿਆ ਹੋਇਆ ਹੈ, - ਉੱਥੇ ਵੱਛਾ ਚਰੇਗਾ, ਉੱਥੇ ਉਹ ਬੈਠੇਗਾ ਅਤੇ ਉਹ ਦੀਆਂ ਟਹਿਣੀਆਂ ਨੂੰ ਖਾ ਜਾਵੇਗਾ।

11 ਜਦ ਉਹ ਦੇ ਟਹਿਣੇ ਸੁੱਕ ਜਾਣ ਤਾਂ ਉਹ ਤੋੜੇ ਜਾਣਗੇ, ਔਰਤਾਂ ਆ ਕੇ ਉਹਨਾਂ ਨੂੰ ਅੱਗ ਲਾਉਣਗੀਆਂ। ਉਹ ਤਾਂ ਬੁੱਧਹੀਣ ਲੋਕ ਹਨ, ਇਸ ਲਈ ਉਹਨਾਂ ਦਾ ਕਰਤਾ ਉਹਨਾਂ ਉੱਤੇ ਰਹਮ ਨਾ ਕਰੇਗਾ, ਨਾ ਉਹਨਾਂ ਦਾ ਰਚਣ ਵਾਲਾ ਉਹਨਾਂ ਉੱਤੇ ਕਿਰਪਾ ਕਰੇਗਾ।

12 ਉਸ ਦਿਨ ਅਜਿਹਾ ਹੋਵੇਗਾ ਕਿ ਯਹੋਵਾਹ ਦਰਿਆ ਦੇ ਵਹਾ ਤੋਂ ਲੈ ਕੇ ਮਿਸਰ ਦੇ ਨਾਲੇ ਤੱਕ ਆਪਣਾ ਅੰਨ ਝਾੜ ਦੇਵੇਗਾ, ਅਤੇ ਹੇ ਇਸਰਾਏਲੀਓ, ਤੁਸੀਂ ਇੱਕ-ਇੱਕ ਕਰਕੇ ਇਕੱਠੇ ਕੀਤੇ ਜਾਓਗੇ।

13 ਉਸ ਦਿਨ ਵੱਡੀ ਤੁਰੀ ਫੂਕੀ ਜਾਵੇਗੀ, ਅਤੇ ਜਿਹੜੇ ਅੱਸੂਰ ਦੇਸ ਵਿੱਚ ਨਾਸ ਹੋਣ ਵਾਲੇ ਸਨ, ਅਤੇ ਜਿਹੜੇ ਮਿਸਰ ਦੇਸ ਵਿੱਚ ਜ਼ਬਰਦਸਤੀ ਭੇਜੇ ਗਏ ਸਨ, ਉਹ ਆਉਣਗੇ, ਅਤੇ ਯਰੂਸ਼ਲਮ ਵਿੱਚ ਪਵਿੱਤਰ ਪਰਬਤ ਉੱਤੇ ਯਹੋਵਾਹ ਨੂੰ ਮੱਖ ਟੇਕਣਗੇ।

28

ਇਫ਼ਰਾਈਮ ਅਤੇ ਯਰੂਸ਼ਲਮ ਉੱਤੇ ਹਾਏ

1 ਹਾਏ ਇਫ਼ਰਾਈਮ ਦੇ ਸ਼ਰਾਬੀਆਂ ਦੇ ਘਮੰਡ ਦੇ ਮੁਕਟ ਉੱਤੇ! ਅਤੇ ਉਸ ਦੇ ਸ਼ਾਨਦਾਰ ਸੁਹੱਪਣ ਦੇ ਕੁਮਲਾਏ ਹੋਏ ਫੁੱਲ ਉੱਤੇ, ਜਿਹੜਾ ਉਨ੍ਹਾਂ ਬੇਹੋਸ਼ ਸ਼ਰਾਬੀਆਂ ਦੀ ਫਲਦਾਰ ਘਾਟੀ ਦੇ ਸਿਰੇ ਉੱਤੇ ਹੈ!

2 ਵੇਖੋ, ਯਹੋਵਾਹ ਕੋਲ ਇੱਕ ਤਕੜਾ ਤੇ ਸਮਰੱਥੀ ਜਨ ਹੈ, ਜੋ ਗੜਿਆਂ ਦੇ ਮੀਂਹ ਵਾਂਗੂੰ, ਨਾਸ ਕਰਨ ਵਾਲੇ ਬੁੱਲੇ ਵਾਂਗੂੰ, ਹੜ੍ਹ ਪੈਦਿਆਂ ਡਾਢੇ ਪਾਣੀ ਦੀ ਹਨੇਰੀ ਵਾਂਗੂੰ ਹੈ, ਉਹ ਉਸ ਨੂੰ ਬਲ ਨਾਲ ਧਰਤੀ ਤੱਕ ਪਟਕ ਦੇਵੇਗਾ।

3 ਇਫ਼ਰਾਈਮ ਦੇ ਸ਼ਰਾਬੀਆਂ ਦੇ ਘਮੰਡ ਦਾ ਮੁਕਟ ਪੈਰਾਂ ਹੇਠ ਮਿੱਥਿਆ ਜਾਵੇਗਾ।

4 ਉਸ ਦੇ ਸ਼ਾਨਦਾਰ ਸੁਹੱਪਣ ਦਾ ਕੁਮਲਾਇਆ ਹੋਇਆ ਫੁੱਲ, ਜਿਹੜਾ ਉਸ ਫਲਦਾਰ ਘਾਟੀ ਦੇ ਸਿਰੇ ਉੱਤੇ ਹੈ, ਹਾੜ੍ਹੀ ਦੇ ਪਹਿਲੇ ਪੱਕੇ ਹੰਜ਼ੀਰ ਵਾਂਗੂੰ ਹੋਵੇਗਾ, ਜਿਸ ਨੂੰ ਕੋਈ ਵੇਖਦਿਆਂ ਹੀ ਹੱਥ ਵਿੱਚ ਲਵੇ ਅਤੇ ਨਿਗਲ ਜਾਵੇ।

5 ਉਸ ਦਿਨ ਸੈਨਾਂ ਦਾ ਯਹੋਵਾਹ ਆਪਣੀ ਪਰਜਾ ਦੇ ਬਚੇ ਹੋਇਆਂ ਲਈ ਸੁਹੱਪਣ ਦਾ ਮੁਕਟ, ਸੁੰਦਰਤਾ ਦਾ ਹਾਰ ਹੋਵੇਗਾ,

6 ਅਤੇ ਜਿਹੜਾ ਨਿਆਂ ਕਰਨ ਲਈ ਬੈਠਦਾ ਹੈ, ਉਸ ਦੇ ਲਈ ਉਹ ਇਨਸਾਫ਼ ਦੀ ਰੂਹ, ਅਤੇ ਜਿਹੜੇ ਫਾਟਕ ਤੋਂ ਲੜਾਈ ਹਟਾਉਂਦੇ ਹਨ, ਉਹਨਾਂ ਲਈ ਬਲ ਹੋਵੇਗਾ।

ਯਸਾਯਾਹ ਅਤੇ ਨਸ਼ੇ ਵਿੱਚ ਮਤਵਾਲੇ ਯਹੂਦਾਹ ਦੇ ਨਬੀ

7 ਇਹ ਵੀ ਮਧ ਨਾਲ ਝੂਲਦੇ ਫਿਰਦੇ ਹਨ, ਅਤੇ ਸ਼ਰਾਬ ਨਾਲ ਡਗਮਗਾਉਂਦੇ ਹਨ, - ਜਾਜਕ ਅਤੇ ਨਬੀ ਸ਼ਰਾਬ ਨਾਲ ਝੂਲਦੇ ਫਿਰਦੇ ਹਨ, ਉਹ ਮਧ ਨਾਲ ਮਸਤਾਨੇ ਹਨ, ਉਹ ਸ਼ਰਾਬ ਨਾਲ ਡਗਮਗਾਉਂਦੇ ਹਨ, ਉਹ ਦਰਸ਼ਣ ਵੇਖਦੇ ਹੋਏ ਵੀ ਭੁਲੇਖਾ ਖਾਂਦੇ ਹਨ, ਨਿਆਂ ਕਰਨ ਵਿੱਚ ਭੁੱਲ ਕਰਦੇ ਹਨ!

8 ਸਾਰੀਆਂ ਮੇਜ਼ਾਂ ਤਾਂ ਕੈ ਅਤੇ ਵਿਸ਼ਟੇ ਨਾਲ ਭਰੀਆਂ ਹੋਈਆਂ ਹਨ, ਕੋਈ ਥਾਂ ਸਾਫ਼ ਨਹੀਂ!

9 ਉਹ ਕਿਸਨੂੰ ਗਿਆਨ ਸਿਖਾਵੇਗਾ, ਅਤੇ ਕਿਸਨੂੰ ਪਰਚਾਰ ਦੀ ਸਮਝ ਦੇਵੇਗਾ? ਕੀ ਉਹਨਾਂ ਨੂੰ ਜਿਨ੍ਹਾਂ ਦਾ ਦੁੱਧ ਛੁਡਾਇਆ ਗਿਆ, ਜਾਂ ਜਿਹੜੇ ਦੁੱਧੀਆਂ ਤੋਂ ਅਲੱਗ ਕੀਤੇ ਗਏ?

10 ਬਿਧ ਤੇ ਬਿਧ, ਬਿਧ ਤੇ ਬਿਧ, ਸੂਤਰ ਤੇ ਸੂਤਰ, ਸੂਤਰ ਤੇ ਸੂਤਰ, ਥੋੜ੍ਹਾ ਐਥੇ, ਥੋੜ੍ਹਾ ਉੱਥੇ!

11 ਉਹ ਤਾਂ ਓਪਰੇ ਬੁੱਲ੍ਹਾਂ ਅਤੇ ਪਰਦੇਸੀ ਭਾਸ਼ਾ ਦੇ ਰਾਹੀਂ ਇਸ ਪਰਜਾ ਨਾਲ ਬੋਲੇਗਾ,

12 ਜਿਨ੍ਹਾਂ ਨੂੰ ਉਸ ਨੇ ਆਖਿਆ, ਇਹ ਅਰਾਮ ਹੈ, ਹੁੱਸੇ ਹੋਏ ਨੂੰ ਅਰਾਮ ਦਿਓ, ਅਤੇ ਚੈਨ ਇਹ ਹੈ, ਪਰ ਉਹਨਾਂ ਨੇ ਸੁਣਨਾ ਨਾ ਚਾਹਿਆ।

13 ਇਸ ਲਈ ਯਹੋਵਾਹ ਦਾ ਬਚਨ ਉਹਨਾਂ ਲਈ ਇਹ ਹੋਵੇਗਾ, ਬਿਧ ਤੇ ਬਿਧ, ਬਿਧ ਤੇ ਬਿਧ, ਸੂਤਰ ਤੇ ਸੂਤਰ, ਸੂਤਰ ਤੇ ਸੂਤਰ, ਸੂਤਰ ਤੇ ਸੂਤਰ, ਥੋੜ੍ਹਾ ਐਥੇ, ਥੋੜ੍ਹਾ ਉੱਥੇ, ਤਾਂ ਜੋ ਉਹ ਚਲੇ ਜਾਣ ਤੇ ਪਿਛਾਹਾਂ ਡਿੱਗ ਪੈਣ, ਅਤੇ ਜ਼ਖਮੀ ਹੋਣ ਤੇ ਫਸ ਕੇ ਫੜੇ ਜਾਣ।

ਸੀਯੋਨ ਵਿੱਚ ਖੁੰਜੇ ਦਾ ਪੱਥਰ

14 ਇਸ ਲਈ, ਹੇ ਠੱਠਾ ਕਰਨ ਵਾਲਿਓ, ਯਹੋਵਾਹ ਦੀ ਗੱਲ ਸੁਣੋ, ਤੁਸੀਂ ਜਿਹੜੇ ਇਸ ਪਰਜਾ ਉੱਤੇ ਹਕੂਮਤ ਕਰਦੇ ਹੋ, ਜਿਹੜੀ ਯਰੂਸ਼ਲਮ ਵਿੱਚ ਹੈ,

15 ਤੁਸੀਂ ਤਾਂ ਕਹਿੰਦੇ ਹੋ ਕਿ ਅਸੀਂ ਮੌਤ ਨਾਲ ਨੇਮ ਬੰਨ੍ਹਿਆ ਅਤੇ ਪਤਾਲ ਨਾਲ ਇਕਰਾਰ ਕੀਤਾ ਹੈ, ਜਦ ਬਿਪਤਾ ਦਾ ਹੜ੍ਹ ਆ ਝੁੱਲੇਗਾ, ਤਾਂ ਉਹ ਸਾਡੇ ਨੇੜੇ ਨਾ ਆਵੇਗਾ, ਕਿਉਂ ਜੋ ਅਸੀਂ ਝੂਠ ਨੂੰ ਆਪਣੀ ਪਨਾਹ ਬਣਾਇਆ, ਅਤੇ ਧੋਖੇ ਵਿੱਚ ਅਸੀਂ ਆਪ ਨੂੰ ਲੁਕਾਇਆ ਹੈ,

16 ਇਸ ਲਈ ਪ੍ਰਭੂ ਯਹੋਵਾਹ ਫ਼ਰਮਾਉਂਦਾ ਹੈ, ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ, ਇੱਕ ਪਰਖਿਆ ਹੋਇਆ ਪੱਥਰ, ਇੱਕ ਅਮੋਲਕ ਖੁੰਜੇ ਦਾ ਪੱਥਰ ਪੱਕੀ ਨੀਂਹ ਦਾ ਧਰਦਾ ਹਾਂ, ਜਿਹੜਾ ਪਰਤੀਤ ਕਰਦਾ ਹੈ, ਉਹ ਘਬਰਾ ਕੇ ਕਾਹਲੀ ਨਹੀਂ ਕਰੇਗਾ।*

17 ਮੈਂ ਇਨਸਾਫ਼ ਨੂੰ ਸੂਤਰ, ਅਤੇ ਧਰਮ ਨੂੰ ਸਾਹਲ ਬਣਾਵਾਂਗਾ, ਅਤੇ ਗੜੇ ਝੂਠ ਦੀ ਪਨਾਹ ਨੂੰ ਹੁੰਝ ਲੈ ਜਾਣਗੇ, ਅਤੇ ਹੜ੍ਹ ਤੁਹਾਡੀ ਓਟ ਨੂੰ ਰੋੜ੍ਹ ਕੇ ਲੈ ਜਾਣਗੇ।

18 ਤਦ ਤੁਹਾਡਾ ਮੌਤ ਨਾਲ ਬੰਨ੍ਹਿਆ ਹੋਇਆ ਨੇਮ ਟੁੱਟ ਜਾਵੇਗਾ, ਅਤੇ ਪਤਾਲ ਨਾਲ ਕੀਤਾ ਇਕਰਾਰ ਕਾਇਮ ਨਾ ਰਹੇਗਾ, ਜਦ ਬਿਪਤਾ ਦਾ ਹੜ੍ਹ ਆ ਝੁੱਲੇ, ਤੁਸੀਂ ਉਸ ਤੋਂ ਲਤਾੜੇ ਜਾਓਗੇ।

19 ਜਦ ਕਦੀ ਹੜ੍ਹ ਲੰਘੇਗਾ ਉਹ ਤੁਹਾਨੂੰ ਫੜੇਗਾ, ਕਿਉਂ ਜੋ ਉਹ ਹਰ ਸਵੇਰੇ ਤੇ ਦਿਨੇ ਰਾਤੀਂ ਲੰਘੇਗਾ, ਅਤੇ ਇਸ ਖ਼ਬਰ ਨੂੰ ਸੁਣਨਾ ਨਿਰੀ ਘਬਰਾਹਟ ਹੀ ਹੋਵੇਗਾ!

20 ਪਲੰਘ ਲੰਮੇ ਪੈਣ ਲਈ ਛੋਟਾ ਹੈ, ਅਤੇ ਓੜ੍ਹਨਾ ਓੜ੍ਹਨ ਲਈ ਤੰਗ ਹੈ।

21 ਜਿਵੇਂ ਫਰਾਸੀਮ ਪਰਬਤ ਉੱਤੇ ਹੋਇਆ, ਯਹੋਵਾਹ ਉੱਠ ਖੜ੍ਹਾ ਹੋਵੇਗਾ, ਜਿਵੇਂ ਗਿਬਓਨ ਦੀ ਘਾਟੀ ਵਿੱਚ ਹੋਇਆ, ਉਹ ਕੋਪਵਾਨ ਹੋਵੇਗਾ, ਉਹ ਹੁਣ ਫੇਰ ਕ੍ਰੋਧ ਵਿਖਾਵੇਗਾ ਤਾਂ ਜੋ ਉਹ ਆਪਣਾ ਕੰਮ, ਆਪਣਾ ਅਚਰਜ਼ ਕਰੇ, ਅਤੇ ਆਪਣਾ ਕਾਰਜ, ਆਪਣਾ ਅਨੋਖਾ ਕਾਰਜ ਕਰੇ।

* 28:16 ਜ਼ਬੂਰ 118:22-23, ਰੋਮੀਆਂ 9:33,1 ਪਤਰਸ 2:6

22 ਹੁਣ ਤੁਸੀਂ ਠੱਠੇ ਨਾ ਕਰੋ ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਬੰਧਨ ਪੱਕੇ ਹੋ ਜਾਣ, ਕਿਉਂ ਜੋ ਮੈਂ ਪ੍ਰਭੂ ਸੈਨਾਂ ਦੇ ਯਹੋਵਾਹ ਤੋਂ ਸਾਰੀ ਧਰਤੀ ਉੱਤੇ ਬਰਬਾਦੀ ਦਾ ਫ਼ੈਸਲਾ ਸੁਣਿਆ ਹੈ।

ਪਰਮੇਸ਼ੁਰ ਦਾ ਗਿਆਨ

23 ਕੰਨ ਲਾਓ ਅਤੇ ਮੇਰੀ ਅਵਾਜ਼ ਸੁਣੋ, ਧਿਆਨ ਲਾਓ ਅਤੇ ਮੇਰਾ ਬਚਨ ਸੁਣੋ।

24 ਕੀ ਹਾਲੀ ਬੀਜਣ ਲਈ ਸਾਰਾ ਦਿਨ ਵਾਹੀ ਕਰਦਾ ਹੈ? ਕੀ ਉਹ ਆਪਣੀ ਜ਼ਮੀਨ ਨੂੰ ਖੋਲ੍ਹਦਾ, ਅਤੇ ਸੁਹਾਗਾ ਫੇਰਦਾ ਰਹਿੰਦਾ ਹੈ?

25 ਜਦ ਉਹ ਨੂੰ ਪੱਪਰਾ ਕਰ ਲਿਆ, ਕੀ ਉਹ ਸੌਂਫ ਨੂੰ ਨਹੀਂ ਖਿਲਾਰਦਾ, ਅਤੇ ਜੀਰੇ ਦਾ ਖੁੱਲ੍ਹਾ ਛੱਟਾ ਨਹੀਂ ਦਿੰਦਾ? ਅਤੇ ਕਣਕ ਨੂੰ ਸਿਆੜਾਂ ਵਿੱਚ ਅਤੇ ਜੌਂਵਾਂ ਨੂੰ ਉਹਨਾਂ ਦੇ ਥਾਂ, ਅਤੇ ਮਸਰਾਂ ਨੂੰ ਉਹ ਦੇ ਬੰਨਿਆਂ ਉੱਤੇ ਨਹੀਂ ਪਾਉਂਦਾ?

26 ਉਹ ਦਾ ਪਰਮੇਸ਼ੁਰ ਉਹ ਨੂੰ ਠੀਕ-ਠੀਕ ਸਿਖਾਉਂਦਾ, ਅਤੇ ਉਹ ਨੂੰ ਦੱਸਦਾ ਹੈ।

27 ਸੌਂਫ ਤਾਂ ਗੰਡਾਸੇ ਨਾਲ ਨਹੀਂ ਗਾਹੀਦੀ, ਅਤੇ ਨਾ ਜੀਰੇ ਉੱਤੇ ਗੱਡੇ ਦਾ ਪਹੀਆ ਫੇਰੀਦਾ ਹੈ, ਪਰ ਸੌਂਫ ਲਾਠੀ ਨਾਲ ਅਤੇ ਜੀਰਾ ਡੰਡੇ ਨਾਲ ਕੁੱਟੀਦਾ ਹੈ।

28 ਰੋਟੀ ਦਾ ਅੰਨ ਤਾਂ ਦਰੜੀਦਾ ਹੈ ਪਰ ਕੋਈ ਉਸ ਨੂੰ ਸਦਾ ਗਾਹੁੰਦਾ ਨਹੀਂ ਰਹਿੰਦਾ, ਅਤੇ ਜਦ ਉਹ ਆਪਣੇ ਗੱਡੇ ਦਾ ਪਹੀਆ ਅਤੇ ਆਪਣੇ ਘੋੜੇ ਉਸ ਉੱਤੇ ਚਲਾਉਂਦਾ ਹੈ, ਤਾਂ ਉਹ ਉਸ ਨੂੰ ਦਰੜ ਨਹੀਂ ਸੁੱਟਦਾ।

29 ਇਹ ਵੀ ਤਾਂ ਸੈਨਾਂ ਦੇ ਯਹੋਵਾਹ ਵੱਲੋਂ ਆਉਂਦਾ ਹੈ, ਉਹ ਸਲਾਹ ਵਿੱਚ ਅਚਰਜ਼ ਹੈ, ਬੁੱਧੀ ਵਿੱਚ ਮਹਾਨ!

29

ਯਰੂਸ਼ਲਮ ਉੱਤੇ ਹਾਏ

1 ਹਾਏ ਅਰੀਏਲ* ਉੱਤੇ, ਪਰਮੇਸ਼ੁਰ ਦੀ ਸ਼ੇਰਨੀ ਉੱਤੇ! ਉਸ ਨਗਰ ਉੱਤੇ ਜਿੱਥੇ ਦਾਉਦ ਨੇ ਡੇਰਾ ਲਾਇਆ! ਸਾਲ ਤੇ ਸਾਲ ਜੋੜੋ, ਖੁਸ਼ੀ ਦੇ ਪਰਬ ਸਮੇਂ ਸਿਰ ਮਨਾਓ।

2 ਮੈਂ ਅਰੀਏਲ ਨੂੰ ਤੰਗ ਕਰਾਂਗਾ, ਤਾਂ ਸੇਗ ਤੇ ਸਿਆਪਾ ਹੋਵੇਗਾ, ਅਤੇ ਉਹ ਮੇਰੇ ਲਈ ਪਰਮੇਸ਼ੁਰ ਦੀ ਸ਼ੇਰਨੀ ਵਾਂਗੂੰ ਹੋਵੇਗਾ।

* 29:1 ਯਰੂਸ਼ਲਮ

3 ਮੈਂ ਤੇਰੇ ਵਿਰੁੱਧ ਆਲੇ-ਦੁਆਲੇ ਛਾਉਣੀ ਲਵਾਂਗਾ, ਅਤੇ ਤੇਰੇ ਵਿਰੁੱਧ ਮੋਰਚਾ ਬਣਾ ਕੇ ਘੇਰਾ ਪਾਵਾਂਗਾ, ਅਤੇ ਤੇਰੇ ਵਿਰੁੱਧ ਦਮਦਮਾ ਖੜ੍ਹਾ ਕਰਾਂਗਾ।

4 ਤੂੰ ਧਰਤੀ ਦੀ ਡੂੰਘਿਆਈ ਤੋਂ ਬੋਲੇਗਾ, ਤੇਰਾ ਬੋਲ ਖ਼ਾਕ ਦੇ ਹੇਠੋਂ ਆਵੇਗਾ, ਤੇਰੀ ਅਵਾਜ਼ ਧਰਤੀ ਵਿੱਚੋਂ ਪ੍ਰੇਤਾਂ ਵਾਂਗੂੰ ਹੋਵੇਗੀ, ਅਤੇ ਤੇਰਾ ਬੋਲ ਖ਼ਾਕ ਵਿੱਚੋਂ ਘੁਸਰ-ਮੁਸਰ ਕਰੇਗਾ।

5 ਪਰ ਤੇਰੇ ਵੈਰੀਆਂ ਦਾ ਦਲ ਬਰੀਕ ਘੱਟੇ ਵਾਂਗੂੰ, ਅਤੇ ਜ਼ਾਲਮਾਂ ਦਾ ਦਲ ਉੱਡਦੇ ਕੱਖਾਂ ਵਾਂਗੂੰ ਹੋਵੇਗਾ। ਇਹ ਝੱਟਪੱਟ, ਇੱਕਦਮ ਹੋ ਜਾਵੇਗਾ।

6 ਸੈਨਾਂ ਦਾ ਯਹੋਵਾਹ ਅਚਾਨਕ ਵੱਡੀ ਗੱਜ ਨਾਲ, ਭੁਚਾਲ ਨਾਲ, ਵੱਡੇ ਸ਼ੋਰ, ਵਾਵਰੋਲੇ ਅਤੇ ਤੂਫ਼ਾਨ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਸਜ਼ਾ ਦੇਣ ਆਵੇਗਾ।

7 ਸਾਰੀਆਂ ਕੌਮਾਂ ਦਾ ਦਲ, ਜਿਹੜੀਆਂ ਅਰੀਏਲ ਦੇ ਵਿਰੁੱਧ ਲੜਦੀਆਂ ਹਨ, ਅਤੇ ਉਸ ਦੇ ਅਤੇ ਉਸ ਦੇ ਗੜ੍ਹ ਦੇ ਨਾਲ ਲੜਨ ਵਾਲੇ, ਅਤੇ ਉਸ ਦੇ ਤੰਗ ਕਰਨ ਵਾਲੇ ਸੁਫ਼ਨੇ ਵਾਂਗੂੰ, ਰਾਤ ਦੇ ਦਰਸ਼ਣ ਵਾਂਗੂੰ ਹੋ ਜਾਣਗੇ।

8 ਅਜਿਹਾ ਹੋਵੇਗਾ ਕਿ ਜਿਵੇਂ ਭੁੱਖਾ ਸੁਫ਼ਨਾ ਵੇਖਦਾ ਹੈ, ਕਿ ਵੇਖੇ, ਮੈਂ ਖਾ ਰਿਹਾ ਹਾਂ, ਪਰ ਜਦ ਉਹ ਜਾਗਦਾ ਹੈ, ਤਾਂ ਉਹ ਭੁੱਖਾ ਹੀ ਹੈ, ਜਾਂ ਜਿਵੇਂ ਤਿਹਾਇਆ ਸੁਫ਼ਨਾ ਵੇਖਦਾ ਹੈ, ਕਿ ਵੇਖੇ, ਮੈਂ ਪੀ ਰਿਹਾ ਹਾਂ, ਪਰ ਜਦ ਉਹ ਜਾਗਦਾ, ਤਾਂ ਵੇਖੇ, ਉਹ ਹੁੱਸਿਆ ਹੋਇਆ ਅਤੇ ਉਹ ਦਾ ਜੀ ਤਿਹਾਇਆ ਹੁੰਦਾ ਹੈ, ਤਿਵੇਂ ਹੀ ਉਨ੍ਹਾਂ ਸਾਰੀਆਂ ਕੌਮਾਂ ਦੇ ਦਲ ਨਾਲ ਹੋਵੇਗਾ, ਜਿਹੜੀਆਂ ਸੀਯੋਨ ਪਰਬਤ ਨਾਲ ਲੜਦੀਆਂ ਹਨ।

ਚੇਤਾਵਨੀਆਂ ਨੂੰ ਅਣਦੇਖਾ ਕਰਨਾ

9 ਠਹਿਰੋ ਅਤੇ ਹੈਰਾਨ ਹੋਵੋ! ਮੌਜਾਂ ਲੁੱਟੋ ਅਤੇ ਅੰਨ੍ਹੇ ਹੋ ਜਾਓ! ਉਹ ਮਤਵਾਲੇ ਹਨ ਪਰ ਮਧ ਨਾਲ ਨਹੀਂ, ਉਹ ਡਗਮਗਾਉਂਦੇ ਹਨ ਪਰ ਸ਼ਰਾਬ ਨਾਲ ਨਹੀਂ!

10 ਯਹੋਵਾਹ ਨੇ ਤਾਂ ਤੁਹਾਡੇ ਉੱਤੇ ਗੂੜ੍ਹੀ ਨੀਂਦ ਦੀ ਰੂਹ ਵਹਾ ਦਿੱਤੀ ਹੈ, ਅਤੇ ਤੁਹਾਡੀਆਂ ਅੱਖਾਂ ਨੂੰ ਅਰਥਾਤ ਨਬੀ ਰੂਪੀ ਅੱਖਾਂ ਨੂੰ ਬੰਦ ਕੀਤਾ, ਅਤੇ ਤੁਹਾਡੇ ਸਿਰਾਂ ਨੂੰ ਅਰਥਾਤ ਦਰਸ਼ੀਆਂ ਨੂੰ ਕੱਜ ਦਿੱਤਾ ਹੈ।

11 ਸਾਰਾ ਦਰਸ਼ਣ ਤੁਹਾਡੇ ਲਈ ਉਸ ਮੋਹਰ ਲੱਗੀ ਹੋਈ ਪੁਸਤਕ ਦੀਆਂ ਗੱਲਾਂ ਵਾਂਗੂੰ ਹੈ, ਜਿਹੜੀ ਉਹ ਕਿਸੇ ਪੜ੍ਹੇ ਹੋਏ ਨੂੰ ਇਹ ਆਖ ਕੇ ਦੇਣ ਕਿ ਇਹ ਨੂੰ ਪੜ੍ਹੋ ਤਾਂ, ਪਰ ਉਹ ਆਖੇ, ਮੈਂ ਪੜ੍ਹ ਨਹੀਂ ਸਕਦਾ ਕਿਉਂ ਜੋ ਉਹ ਨੂੰ ਮੋਹਰ ਲੱਗੀ ਹੋਈ ਹੈ।

12 ਫੇਰ ਉਹ ਪੁਸਤਕ ਕਿਸੇ ਅਣਪੜ੍ਹ ਨੂੰ ਇਹ ਆਖ ਕੇ ਦਿੱਤੀ ਜਾਵੇ ਕਿ ਇਹ ਨੂੰ ਪੜ੍ਹੋ ਤਾਂ, ਪਰ ਉਹ ਆਖੇ, ਮੈਂ ਤਾਂ ਅਣਪੜ੍ਹ ਹਾਂ।

13 ਤਦ ਪ੍ਰਭੂ ਨੇ ਆਖਿਆ, ਇਸ ਲਈ ਕਿ ਇਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਤੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਉਹਨਾਂ ਦਾ ਦਿਲ ਮੇਰੇ ਤੋਂ ਦੂਰ ਹੈ, ਅਤੇ ਮੇਰਾ ਭੈਅ ਉਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ,

14 ਇਸ ਲਈ ਵੇਖੋ, ਮੈਂ ਫੇਰ ਇਸ ਪਰਜਾ ਨਾਲ ਅਚਰਜ਼ ਕੰਮ ਕਰਾਂਗਾ, ਅਚਰਜ਼ ਅਤੇ ਅਜੂਬਾ ਕੰਮ, ਅਤੇ ਉਹਨਾਂ ਦੇ ਬੁੱਧਵਾਨਾਂ ਦੀ ਬੁੱਧ ਨਾਸ ਹੋ ਜਾਵੇਗੀ, ਅਤੇ ਉਹਨਾਂ ਦੇ ਚਤਰਿਆਂ ਦੀ ਚਤਰਾਈ ਲੁਕਾਈ ਜਾਵੇਗੀ।

ਭਵਿੱਖ ਦੀ ਆਸ

15 ਹਾਏ ਉਹਨਾਂ ਉੱਤੇ ਜਿਹੜੇ ਯਹੋਵਾਹ ਤੋਂ ਆਪਣੀ ਯੋਜਨਾ ਲੁਕਾਉਣ ਦਾ ਵੱਡਾ ਜਤਨ ਕਰਦੇ ਹਨ! ਜਿਨ੍ਹਾਂ ਦੇ ਕੰਮ ਹਨੇਰੇ ਵਿੱਚ ਹੁੰਦੇ ਹਨ, ਅਤੇ ਜਿਹੜੇ ਆਖਦੇ ਹਨ, ਕੌਣ ਸਾਨੂੰ ਵੇਖਦਾ ਹੈ, ਅਤੇ ਕੌਣ ਸਾਨੂੰ ਜਾਣਦਾ ਹੈ?

16 ਤੁਸੀਂ ਉਲਟ-ਪੁਲਟ ਕਰਦੇ ਹੋ! ਕੀ ਘੁਮਿਆਰ ਮਿੱਟੀ ਵਰਗਾ ਗਿਣਿਆ ਜਾਵੇਗਾ, ਭਈ ਬਣੀ ਹੋਈ ਚੀਜ਼ ਆਪਣੇ ਬਣਾਉਣ ਵਾਲੇ ਵਿਖੇ ਆਖੇ, ਉਸ ਨੇ ਮੈਨੂੰ ਨਹੀਂ ਬਣਾਇਆ, ਜਾਂ ਘੜਤ ਆਪਣੇ ਘੜਨ ਵਾਲੇ ਵਿਖੇ ਆਖੇ, ਉਸ ਨੂੰ ਕੋਈ ਸਮਝ ਨਹੀਂ?

17 ਕੀ ਥੋੜ੍ਹਾ ਹੀ ਚਿਰ ਬਾਕੀ ਨਹੀਂ ਜਦ ਲਬਾਨੇਨ ਫਲਦਾਰ ਖੇਤ ਵਿੱਚ ਬਦਲ ਜਾਵੇਗਾ, ਅਤੇ ਫਲਦਾਰ ਖੇਤ ਜੰਗਲ ਜਿਹਾ ਗਿਣਿਆ ਜਾਵੇਗਾ।

18 ਉਸ ਦਿਨ ਬੋਲ੍ਹੇ ਪੁਸਤਕ ਦੀਆਂ ਗੱਲਾਂ ਸੁਣਨਗੇ, ਅਤੇ ਅੰਨ੍ਹਿਆਂ ਦੀਆਂ ਅੱਖਾਂ ਖੁੱਲ੍ਹਣ ਅਤੇ ਹਨੇਰੇ ਵਿੱਚੋਂ ਵੇਖਣਗੀਆਂ,

19 ਮਸਕੀਨ ਯਹੋਵਾਹ ਵਿੱਚ ਵਧੇਰੇ ਅਨੰਦ ਹੋਣਗੇ, ਅਤੇ ਕੰਗਾਲ ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਵਿੱਚ ਬਾਗ-ਬਾਗ ਹੋਣਗੇ,

20 ਕਿਉਂ ਜੋ ਜ਼ਾਲਮ ਮਿਟ ਜਾਣਗੇ, ਠੱਠਾ ਕਰਨ ਵਾਲੇ ਮੁੱਕ ਜਾਣਗੇ, ਅਤੇ ਸਾਰੇ ਜਿਹੜੇ ਬਦੀ ਲਈ ਜਾਗਦੇ ਹਨ ਮਿਟਾਏ ਜਾਣਗੇ,

21 ਜਿਹੜੇ ਗੱਲਾਂ ਨਾਲ ਮਨੁੱਖ ਨੂੰ ਪਾਪੀ ਠਹਿਰਾਉਂਦੇ, ਅਤੇ ਉਹ ਦੇ ਲਈ ਜੋ ਸਭਾ ਵਿੱਚ ਤਾੜਨਾ ਕਰਦਾ ਹੈ ਫਾਹੀ ਲਾਉਂਦੇ ਹਨ, ਅਤੇ ਧਰਮੀ ਨੂੰ ਧੋਖਾ ਦੇ ਕੇ ਮੋੜ ਦਿੰਦੇ ਹਨ।

22 ਇਸ ਲਈ ਯਹੋਵਾਹ ਜਿਸ ਨੇ ਅਬਰਾਹਾਮ ਨੂੰ ਛੁਟਕਾਰਾ ਦਿੱਤਾ, ਯਾਕੂਬ ਦੇ ਘਰਾਣੇ ਵਿਖੇ ਇਹ ਆਖਦਾ ਹੈ, ਹੁਣ ਯਾਕੂਬ ਸ਼ਰਮਿੰਦਾ ਨਾ ਹੋਵੇਗਾ, ਹੁਣ ਉਹ ਦਾ ਮੂੰਹ ਪੀਲਾ ਨਾ ਪਵੇਗਾ।

23 ਜਦ ਉਹ ਆਪਣੇ ਵੰਸ਼ ਨੂੰ, ਜੋ ਮੇਰੀ ਦਸਤਕਾਰੀ ਹੈ, ਆਪਣੇ ਵਿੱਚ ਵੇਖਣਗੇ, ਤਦ ਉਹ ਮੇਰੇ ਨਾਮ ਨੂੰ ਪਵਿੱਤਰ ਆਖਣਗੇ, ਅਤੇ ਯਾਕੂਬ ਦੇ ਪਵਿੱਤਰ ਪੁਰਖ ਨੂੰ ਹੀ ਪਵਿੱਤਰ ਆਖਣਗੇ, ਅਤੇ ਇਸਰਾਏਲ ਦੇ ਪਰਮੇਸੁਰ ਦਾ ਭੈਅ ਮੰਨਣਗੇ।

24 ਮਨ ਦੇ ਭਟਕੇ ਹੋਏ ਸਮਝ ਜਾਣਗੇ, ਅਤੇ ਬੁੜ-ਬੁੜਾਉਣ ਵਾਲੇ ਸਿੱਖਿਆ ਪਾਉਣਗੇ।

30

ਮਿਸਰ ਨਾਲ ਵਿਅਰਥ ਦਾ ਨੇਮ

1 ਹਾਏ ਵਿਦਰੋਹੀ ਬਾਲਕਾਂ ਉੱਤੇ! ਯਹੋਵਾਹ ਦਾ ਵਾਕ ਹੈ, ਜਿਹੜੇ ਯੋਜਨਾ ਕਰਦੇ ਪਰ ਮੇਰੀ ਵੱਲੋਂ ਨਹੀਂ, ਜਿਹੜੇ ਨੇਮ ਬੰਨ੍ਹਦੇ ਹਨ ਪਰ ਮੇਰੇ ਆਤਮਾ ਤੋਂ ਨਹੀਂ, ਇਸ ਤਰ੍ਹਾਂ ਉਹ ਪਾਪ ਉੱਤੇ ਪਾਪ ਵਧਾਉਂਦੇ ਹਨ,

2 ਜਿਹੜੇ ਹੇਠਾਂ ਮਿਸਰ ਨੂੰ ਜਾਂਦੇ ਹਨ, ਪਰ ਮੇਰੇ ਕੋਲੋਂ ਨਹੀਂ ਪੁੱਛਦੇ, ਤਾਂ ਜੋ ਉਹ ਫ਼ਿਰਊਨ ਦੀ ਓਟ ਵਿੱਚ ਸ਼ਕਤੀ ਪਾਉਣ, ਅਤੇ ਮਿਸਰ ਦੇ ਸਾਥੇ ਵਿੱਚ ਪਨਾਹ ਲੈਣ।

3 ਇਸ ਲਈ ਫ਼ਿਰਊਨ ਦੀ ਓਟ ਤੁਹਾਡੇ ਲਈ ਸ਼ਰਮਿੰਦਗੀ ਹੋਵੇਗੀ, ਅਤੇ ਮਿਸਰ ਦੇ ਸਾਥੇ ਵਿੱਚ ਪਨਾਹ ਲੈਣੀ ਤੁਹਾਡੀ ਨਿੰਦਿਆ ਦਾ ਕਾਰਨ ਹੋਵੇਗੀ।

4 ਭਾਵੇਂ ਉਹਨਾਂ ਦੇ ਸਰਦਾਰ ਸੋਆਨ ਵਿੱਚ ਹੋਣ, ਅਤੇ ਉਹਨਾਂ ਦੇ ਰਾਜਦੂਤ ਹਾਨੇਸ ਵਿੱਚ ਪਹੁੰਚਣ,

5 ਉਹ ਸਾਰੇ ਉਸ ਕੌਮ ਦੇ ਕਾਰਨ, ਜੋ ਉਨ੍ਹਾਂ ਲਈ ਲਾਭਦਾਇਕ ਨਹੀਂ, ਲਾਜ ਖਾਣਗੇ, ਉਹ ਨਾ ਸਹਾਇਤਾ ਲਈ, ਨਾ ਲਾਭ ਲਈ, ਪਰ ਲਾਜ ਅਤੇ ਨਿੰਦਿਆ ਲਈ ਹੋਵੇਗੀ!

6 ਦੱਖਣੀ ਪਸ਼ੂਆਂ ਦੇ ਵਿਖੇ ਅਗੰਮ ਵਾਕ, - ਦੁੱਖ ਅਤੇ ਕਸ਼ਟ ਦੇ ਦੇਸ ਵਿੱਚੋਂ, ਜਿੱਥੋਂ ਬੱਬਰ ਸ਼ੇਰ ਤੇ ਸ਼ੇਰਨੀ, ਨਾਗ ਅਤੇ ਉੱਡਣ ਵਾਲਾ ਸੱਪ ਆਉਂਦੇ ਹਨ, ਉਹ ਜੁਆਨ ਗਧਿਆਂ ਦੀ ਪਿੱਠ ਉੱਤੇ ਆਪਣਾ ਧਨ, ਅਤੇ ਊਠਾਂ ਦੇ ਕੁਹਾਨਾਂ ਉੱਤੇ ਆਪਣੇ ਖਜ਼ਾਨੇ, ਉਸ ਕੌਮ ਵੱਲ ਚੁੱਕੀ ਲਈ ਜਾਂਦੇ ਹਨ ਜਿਹੜੀ ਲਾਭਦਾਇਕ ਨਹੀਂ!

7 ਮਿਸਰੀ ਵਿਅਰਥ ਅਤੇ ਫੇਕੀ ਸਹਾਇਤਾ ਕਰਦੇ ਹਨ, ਇਸ ਲਈ ਮੈਂ ਉਸ ਨੂੰ “ਰਹਬ-ਜਿਹੜੀ ਬੈਠੀ ਰਹਿੰਦੀ ਹੈ” ਸੱਦਿਆ ਹੈ!

ਹੁਕਮ ਨਾ ਮੰਨਣ ਵਾਲੇ ਲੋਕ

8 ਹੁਣ ਜਾ, ਉਨ੍ਹਾਂ ਦੇ ਅੱਗੇ ਤਖ਼ਤੀ ਉੱਤੇ ਲਿਖ, ਅਤੇ ਪੇਥੀ ਵਿੱਚ ਦਰਜ ਕਰ, ਤਾਂ ਜੋ ਉਹ ਆਖਰੀ ਸਮਿਆਂ ਲਈ ਸਦਾ ਦੀ ਸਾਖੀ ਹੋਵੇ।

9 ਇਹ ਤਾਂ ਵਿਦਰੋਹੀ ਪਰਜਾ, ਅਤੇ ਝੂਠੇ ਬਾਲਕ ਹਨ, ਬਾਲਕ ਜਿਹੜੇ ਯਹੋਵਾਹ ਦੀ ਬਿਵਸਥਾ ਨੂੰ ਸੁਣਨਾ ਨਹੀਂ ਚਾਹੁੰਦੇ,

10 ਜਿਹੜੇ ਦਰਸ਼ੀਆਂ ਨੂੰ ਆਖਦੇ ਹਨ, ਦਰਸ਼ਣ ਨਾ ਵੇਖੋ! ਅਤੇ ਨਬੀਆਂ ਨੂੰ ਆਖਦੇ ਹਨ, ਸੱਚੀਆਂ ਗੱਲਾਂ ਸਾਨੂੰ ਨਾ ਦੱਸੋ, ਸਾਨੂੰ ਮਿੱਠੀਆਂ ਗੱਲਾਂ ਦੱਸੋ, ਛਲ ਅਤੇ ਫਰੇਬ ਦੱਸੋ!

11 ਰਸਤੇ ਤੋਂ ਹਟੋ, ਮਾਰਗ ਤੋਂ ਫਿਰ ਜਾਓ, ਇਸਰਾਏਲ ਦੇ ਪਵਿੱਤਰ ਪੁਰਖ ਨੂੰ ਸਾਡੇ ਅੱਗਿਓਂ ਹਟਾ ਦਿਓ!

12 ਇਸ ਲਈ ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਇਸ ਲਈ ਕਿ ਤੁਸੀਂ ਇਸ ਗੱਲ ਨੂੰ ਤੁੱਛ ਜਾਣਦੇ ਹੋ, ਅਤੇ ਜ਼ੁਲਮ ਅਤੇ ਹੱਠ ਉੱਤੇ ਭਰੋਸਾ ਰੱਖਦੇ ਹੋ, ਅਤੇ ਉਸ ਉੱਤੇ ਢਾਸਣਾ ਲਾਉਂਦੇ ਹੋ,

13 ਇਸ ਲਈ ਇਹ ਬਦੀ ਤੁਹਾਡੇ ਲਈ ਡਿੱਗਣ ਵਾਲੀ ਤੇੜ ਵਾਂਗੂੰ ਹੋਵੇਗੀ, ਜਿਹੜੀ ਉੱਚੀ ਕੰਧ ਵਿੱਚ ਉਭਰੀ ਹੋਈ ਹੈ, ਜਿਸ ਦਾ ਟੁੱਟਣਾ ਅਚਾਨਕ, ਇੱਕ ਦਮ ਹੋਵੇਗਾ।

14 ਉਹ ਦਾ ਟੁੱਟਣਾ ਘੁਮਿਆਰ ਦੇ ਭਾਂਡੇ ਦੇ ਟੁੱਟਣ ਵਾਂਗੂੰ ਹੋਵੇਗਾ, ਜਿਸ ਨੂੰ ਉਹ ਚੂਰ-ਚੂਰ ਕਰਨ ਤੋਂ ਸਰਫ਼ਾ ਨਹੀਂ ਕਰਦਾ, ਅਤੇ ਜਿਸ ਦੇ ਟੁੱਕੜਿਆਂ ਵਿੱਚੋਂ ਇੱਕ ਠੀਕਰਾ ਵੀ ਨਾ ਲੱਭੇਗਾ, ਜਿਸ ਦੇ ਨਾਲ ਚੁੱਲ੍ਹੇ ਵਿੱਚੋਂ ਅੱਗ ਚੁੱਕੀ ਜਾਵੇ, ਜਾਂ ਹੌਂਦ ਤੋਂ ਪਾਣੀ ਭਰਿਆ ਜਾਵੇ।

15 ਪ੍ਰਭੂ ਯਹੋਵਾਹ ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਮੁੜ ਆਉਣ ਅਤੇ ਚੈਨ ਨਾਲ ਰਹਿਣ ਵਿੱਚ ਤੁਹਾਡਾ ਬਚਾਓ ਹੋਵੇਗਾ, ਸ਼ਾਂਤੀ ਅਤੇ ਭਰੋਸੇ ਵਿੱਚ ਤੁਹਾਡਾ ਬਲ ਹੋਵੇਗਾ, ਪਰ ਤੁਸੀਂ ਇਹ ਨਾ ਚਾਹਿਆ,

16 ਤੁਸੀਂ ਆਖਿਆ, ਨਹੀਂ ਅਸੀਂ ਘੋੜਿਆਂ ਤੇ ਨੱਠਾਂਗੇ, - ਇਸ ਲਈ ਤੁਸੀਂ ਨੱਠੋਗੇ! ਅਸੀਂ ਤੇਜ ਚੱਲਣ ਵਾਲਿਆਂ ਉੱਤੇ ਚੜ੍ਹਾਂਗੇ, - ਇਸ ਲਈ ਤੁਹਾਡੇ ਪਿੱਛਾ ਕਰਨ ਵਾਲੇ ਵੀ ਤੇਜ ਹੋਣਗੇ!

17 ਇੱਕ ਦੀ ਘੁਰਕੀ ਨਾਲ ਇੱਕ ਹਜ਼ਾਰ ਨੱਠਣਗੇ, ਅਤੇ ਪੰਜਾਂ ਦੀ ਘੁਰਕੀ ਦੇ ਅੱਗੋਂ ਤੁਸੀਂ ਸਾਰੇ ਨੱਠੋਗੇ, ਜਦ ਤੱਕ ਤੁਸੀਂ ਪਰਬਤ ਦੀ ਟੀਸੀ ਉੱਤੇ ਬਾਂਸ ਵਾਂਗੂੰ, ਜਾਂ ਟਿੱਬੇ ਉੱਤੇ ਇੱਕ ਝੰਡੇ ਵਾਂਗੂੰ ਨਾ ਛੱਡੇ ਜਾਓਗੇ।

18 ਇਸ ਲਈ ਯਹੋਵਾਹ ਉਡੀਕਦਾ ਹੈ ਕਿ ਉਹ ਤੁਹਾਡੇ ਉੱਤੇ ਕਿਰਪਾ ਕਰੇ, ਅਤੇ ਇਸ ਲਈ ਉਹ ਆਪ ਨੂੰ ਉੱਚਾ ਕਰਦਾ ਹੈ, ਤਾਂ ਜੋ ਉਹ ਤੁਹਾਡੇ ਉੱਤੇ ਰਹਮ ਕਰੇ, ਕਿਉਂ ਜੋ ਯਹੋਵਾਹ ਇਨਸਾਫ਼ ਦਾ ਪਰਮੇਸ਼ੁਰ ਹੈ, ਧੰਨ ਉਹ ਸਾਰੇ ਜਿਹੜੇ ਉਸ ਨੂੰ ਉਡੀਕਦੇ ਹਨ!

ਪਰਮੇਸ਼ੁਰ ਆਪਣੇ ਲੋਕਾਂ ਨੂੰ ਅਸੀਸ ਦੇਵੇਗਾ

19 ਹਾਂ, ਹੇ ਲੋਕੇ, ਜਿਹੜੇ ਯਰੂਸ਼ਲਮ ਵਿੱਚ ਸੀਯੋਨ ਤੇ ਵੱਸਦੇ ਹੋ, ਤੁਸੀਂ ਫੇਰ ਕਦੇ ਨਾ ਰੋਵੋਗੇ, ਉਹ ਤੁਹਾਡੀ ਦੁਹਾਈ ਦੀ ਅਵਾਜ਼ ਦੇ ਕਾਰਨ ਜ਼ਰੂਰ ਤੁਹਾਡੇ ਉੱਤੇ ਕਿਰਪਾ ਕਰੇਗਾ, ਤੁਹਾਡੀ ਦੁਹਾਈ ਸੁਣਦਿਆਂ ਹੀ ਉਹ ਤੁਹਾਨੂੰ ਉੱਤਰ ਦੇਵੇਗਾ।

20 ਭਾਵੇਂ ਪ੍ਰਭੂ ਤੁਹਾਨੂੰ ਦੁੱਖ ਦੀ ਰੋਟੀ ਅਤੇ ਕਸ਼ਟ ਦਾ ਪਾਣੀ ਦੇਵੇ, ਤਾਂ ਵੀ ਤੁਹਾਡਾ ਉਪਦੇਸ਼ਕ ਆਪਣੇ ਆਪ ਨੂੰ ਨਾ ਲੁਕਾਵੇਗਾ, ਸਗੋਂ ਤੁਹਾਡੀਆਂ ਅੱਖਾਂ ਤੁਹਾਡੇ ਉਪਦੇਸ਼ਕਾਂ ਨੂੰ ਵੇਖਣਗੀਆਂ,

21 ਅਤੇ ਜਦ ਕਦੀ ਤੁਸੀਂ ਸੱਜੇ ਨੂੰ ਮੁੜੋ ਜਾਂ ਖੱਬੇ ਨੂੰ ਤਾਂ ਤੁਹਾਡੇ ਕੰਨ ਤੁਹਾਡੇ ਪਿੱਛੋਂ ਇੱਕ ਅਵਾਜ਼ ਇਹ ਆਖਦੀ ਹੋਈ ਸੁਣਨਗੇ ਕਿ ਤੁਹਾਡਾ ਰਾਹ ਇਹੋ ਹੀ ਹੈ, ਇਸ ਵਿੱਚ ਚੱਲੋ।

22 ਤਦ ਤੁਸੀਂ ਚਾਂਦੀ ਨਾਲ ਮੜੀਆਂ ਹੋਈਆਂ ਆਪਣੀਆਂ ਉੱਕਰੀਆਂ ਮੂਰਤਾਂ ਨੂੰ, ਅਤੇ ਸੋਨਾ ਚੜ੍ਹੇ ਹੋਏ ਆਪਣੇ ਢਲੇ ਹੋਏ ਬੁੱਤਾਂ ਨੂੰ ਅਸ਼ੁੱਧ ਕਰੋਗੇ, ਤੁਸੀਂ ਉਹਨਾਂ ਨੂੰ ਗੰਦੇ ਕੱਪੜਿਆਂ ਵਾਂਗੂੰ ਖਿਲਾਰ ਦਿਓਗੇ, ਤੁਸੀਂ ਉਹਨਾਂ ਨੂੰ ਆਖੋਗੇ, ਦੂਰ ਹੋਵੋ!

23 ਉਹ ਉਸ ਬੀਜ ਲਈ ਜਿਹੜਾ ਤੁਸੀਂ ਜ਼ਮੀਨ ਵਿੱਚ ਬੀਜੋਗੇ ਮੀਂਹ ਘੱਲੇਗਾ, ਨਾਲੇ ਜ਼ਮੀਨ ਦੀ ਪੈਦਾਵਾਰ ਤੋਂ ਜਿਹੜੀ ਰੋਟੀ ਮਿਲੇਗੀ ਉਹ ਉੱਤਮ ਅਤੇ ਵਧੇਰੀ ਹੋਵੇਗੀ। ਉਸ ਦਿਨ ਤੇਰਾ ਵੱਗ ਖੁੱਲ੍ਹੀ ਜੂਹ ਵਿੱਚ ਚੁਗੇਗਾ।

24 ਬਲਦ ਅਤੇ ਜੁਆਨ ਗਏ, ਜੋ ਤੇਰੀ ਜ਼ਮੀਨ ਨੂੰ ਵਾਹੁੰਦੇ ਹਨ, ਸਲੂਣੇ ਪੱਠੇ ਖਾਣਗੇ, ਜਿਹੜੇ ਛੱਜ ਤੇ ਤੁੰਗਲੀ ਨਾਲ ਉਡਾਏ ਹੋਏ ਹੋਣਗੇ।

25 ਵੱਡੇ ਵਿਨਾਸ਼ ਦੇ ਦਿਨ ਜਦ ਬੁਰਜ ਡਿੱਗ ਪੈਣਗੇ, ਉਸ ਦਿਨ ਹਰੇਕ ਬੁਲੰਦ ਪਰਬਤ ਅਤੇ ਹਰੇਕ ਉੱਚੇ ਟਿੱਬੇ ਉੱਤੇ ਨਾਲੀਆਂ ਅਤੇ ਵਗਦੇ ਪਾਣੀ ਹੋਣਗੇ।

26 ਜਿਸ ਦਿਨ ਯਹੋਵਾਹ ਆਪਣੀ ਪਰਜਾ ਦਾ ਫੱਟ ਬੰਨ੍ਹੇਗਾ ਅਤੇ ਆਪਣੀ ਲਾਈ ਹੋਈ ਸੱਟ ਦਾ ਜ਼ਖਮ ਚੰਗਾ ਕਰੇਗਾ, ਉਸ ਦਿਨ ਚੰਦ ਦਾ ਚਾਨਣ ਸੂਰਜ

ਦੇ ਚਾਨਣ ਵਰਗਾ ਹੋਵੇਗਾ, ਅਤੇ ਸੂਰਜ ਦਾ ਚਾਨਣ ਸੱਤ ਗੁਣਾ, ਅਰਥਾਤ ਸੱਤਾਂ ਦਿਨਾਂ ਦੇ ਚਾਨਣ ਦੇ ਬਰਾਬਰ ਹੋਵੇਗਾ।

ਪਰਮੇਸ਼ੁਰ ਅੱਸੂਰ ਨੂੰ ਸਜ਼ਾ ਦੇਵੇਗਾ

27 ਵੇਖੋ, ਯਹੋਵਾਹ ਦਾ ਨਾਮ ਦੂਰੋਂ ਆਉਂਦਾ ਹੈ, ਕ੍ਰੋਧ ਨਾਲ ਭੱਖਿਆ ਹੋਇਆ ਅਤੇ ਗੂੜ੍ਹੇ ਉੱਠਦੇ ਧੂੰਏਂ ਨਾਲ। ਉਹ ਦੇ ਬੁੱਲ੍ਹ ਕਹਿਰ ਨਾਲ ਭਰੇ ਹੋਏ ਹਨ, ਅਤੇ ਉਹ ਦੀ ਜੀਭ ਭਸਮ ਕਰਨ ਵਾਲੀ ਅੱਗ ਵਾਂਗੂੰ ਹੈ।

28 ਉਹ ਦਾ ਸਾਹ ਨਦੀ ਦੇ ਹੜ੍ਹ ਵਾਂਗੂੰ ਹੈ, ਜਿਹੜਾ ਗਲ ਤੱਕ ਪਹੁੰਚਦਾ ਹੈ, ਤਾਂ ਜੋ ਉਹ ਕੌਮਾਂ ਨੂੰ ਤਬਾਹੀ ਦੇ ਛੱਜ ਨਾਲ ਛੱਟੇ, ਅਤੇ ਭਟਕਾਉਣ ਵਾਲੀ ਲਗਾਮ ਕੌਮਾਂ ਦਿਆਂ ਜਬਾੜਿਆਂ ਵਿੱਚ ਪਾਵੇਗਾ।

29 ਤੁਸੀਂ ਗੀਤ ਗਾਓਗੇ, ਜਿਵੇਂ ਪਵਿੱਤਰ ਪਰਬ ਦੀ ਰਾਤ ਵਿੱਚ ਗਾਉਂਦੇ ਹੋ, ਅਤੇ ਤੁਹਾਡੇ ਦਿਲ ਉਸੇ ਤਰ੍ਹਾਂ ਅਨੰਦ ਹੋਣਗੇ, ਜਿਵੇਂ ਕੋਈ ਬੰਸਰੀ ਵਜਾਉਂਦੇ ਹੋਏ ਇਸਰਾਏਲ ਦੀ ਚੱਟਾਨ ਵੱਲ ਯਹੋਵਾਹ ਦੇ ਪਰਬਤ ਉੱਤੇ ਚੱਲਿਆ ਆਉਂਦਾ ਹੈ।

30 ਯਹੋਵਾਹ ਆਪਣੀ ਤੇਜਵਾਨ ਅਵਾਜ਼ ਸੁਣਾਵੇਗਾ ਅਤੇ ਆਪਣੀ ਬਾਂਹ ਦਾ ਉਲਾਰ, ਤੱਤੇ ਕ੍ਰੋਧ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਵਿਖਾਵੇਗਾ, ਨਾਲੇ ਮੋਹਲੇਧਾਰ ਮੀਂਹ, ਵਾਛੜ ਅਤੇ ਗੜੇ ਹੋਣਗੇ।

31 ਅੱਸੂਰੀ ਤਾਂ ਯਹੋਵਾਹ ਦੀ ਅਵਾਜ਼ ਤੋਂ ਚੂਰ-ਚੂਰ ਹੋ ਜਾਣਗੇ, ਜਦ ਉਹ ਆਪਣੇ ਡੰਡੇ ਨਾਲ ਉਹਨਾਂ ਨੂੰ ਮਾਰੇਗਾ।

32 ਸਜ਼ਾ ਦੀ ਲਾਠੀ ਦੀ ਹਰ ਸੱਟ ਜਿਹੜੀ ਉਹ ਉਹਨਾਂ ਉੱਤੇ ਲਾਵੇਗਾ, ਡੱਫਾਂ ਨਾਲ ਅਤੇ ਬਰਬਤ ਨਾਲ ਹੋਵੇਗੀ, ਅਤੇ ਲੜਾਈਆਂ ਵਿੱਚ ਚੁੱਕੇ ਹੋਏ ਹੱਥ ਨਾਲ ਉਹ ਉਹਨਾਂ ਨਾਲ ਲੜੇਗਾ।

33 ਪ੍ਰਾਚੀਨ ਸਮੇਂ ਤੋਂ ਇੱਕ ਸਿਵਾ ਤਿਆਰ ਹੈ, ਹਾਂ, ਉਹ ਰਾਜੇ ਦੇ ਲਈ ਡੂੰਘਾ ਤੇ ਖੁੱਲ੍ਹਾ ਕਰ ਕੇ ਠਹਿਰਾਇਆ ਗਿਆ ਹੈ, ਉਹ ਦੀ ਚਿਤਾ ਅੱਗ ਅਤੇ ਬਹੁਤ ਲੱਕੜਾਂ ਦੀ ਹੈ, ਯਹੋਵਾਹ ਦਾ ਸਾਹ ਰੰਧਕ ਦੀ ਧਾਰ ਵਾਂਗੂੰ ਉਹ ਨੂੰ ਸੁਲਗਾਵੇਗਾ।

31

ਪਰਮੇਸ਼ੁਰ ਯਰੂਸ਼ਲਮ ਦੀ ਰੱਖਿਆ ਕਰੇਗਾ

1 ਹਾਏ ਉਹਨਾਂ ਉੱਤੇ ਜਿਹੜੇ ਸਹਾਇਤਾ ਲਈ ਮਿਸਰ ਨੂੰ ਜਾਂਦੇ ਹਨ! ਅਤੇ ਘੋੜਿਆਂ ਉੱਤੇ ਆਸ ਰੱਖਦੇ ਹਨ, ਅਤੇ ਰਥਾਂ ਉੱਤੇ ਭਰੋਸਾ ਕਰਦੇ ਹਨ, ਇਸ ਲਈ

ਕਿ ਉਹ ਬਥੇਰੇ ਹਨ, ਅਤੇ ਘੋੜ ਚੜ੍ਹਿਆਂ ਉੱਤੇ ਕਿ ਉਹ ਅੱਤ ਤਕੜੇ ਹਨ! ਪਰ ਇਸਰਾਏਲ ਦੇ ਪਵਿੱਤਰ ਪੁਰਖ ਵੱਲ ਨਹੀਂ ਤੱਕਦੇ, ਨਾ ਯਹੋਵਾਹ ਨੂੰ ਭਾਲਦੇ ਹਨ।

² ਪਰ ਯਹੋਵਾਹ ਵੀ ਅੱਤ ਬੁੱਧਵਾਨ ਹੈ ਅਤੇ ਬਿਪਤਾ ਲਿਆਵੇਗਾ, ਉਹ ਆਪਣੇ ਬਚਨ ਨਹੀਂ ਮੋੜੇਗਾ, ਪਰ ਉਹ ਬਦਕਾਰਾਂ ਦੇ ਘਰਾਣੇ ਦੇ ਵਿਰੁੱਧ, ਅਤੇ ਕੁਕਰਮੀਆਂ ਦੀ ਸਹਾਇਤਾ ਕਰਨ ਵਾਲਿਆਂ ਦੇ ਵਿਰੁੱਧ ਉੱਠੇਗਾ।

³ ਮਿਸਰੀ ਮਨੁੱਖ ਹੀ ਹਨ, ਪਰਮੇਸ਼ੁਰ ਨਹੀਂ! ਉਹਨਾਂ ਦੇ ਘੋੜੇ ਮਾਸ ਹਨ, ਰੂਹ ਨਹੀਂ! ਜਦ ਯਹੋਵਾਹ ਆਪਣਾ ਹੱਥ ਚੁੱਕੇਗਾ, ਤਾਂ ਸਹਾਇਕ ਠੇਡਾ ਖਾਵੇਗਾ ਅਤੇ ਸਹਾਇਤਾ ਲੈਣ ਵਾਲਾ ਡਿੱਗੇਗਾ, ਅਤੇ ਉਹ ਸਾਰੇ ਦੇ ਸਾਰੇ ਮਿਟ ਜਾਣਗੇ।

⁴ ਯਹੋਵਾਹ ਨੇ ਮੈਨੂੰ ਇਹ ਆਖਿਆ ਹੈ, ਜਿਵੇਂ ਬੱਬਰ ਸ਼ੇਰ ਜਾਂ ਜੁਆਨ ਬੱਬਰ ਸ਼ੇਰ ਆਪਣੇ ਸ਼ਿਕਾਰ ਉੱਤੇ ਘੂਰਦਾ ਹੈ, ਅਤੇ ਭਾਵੇਂ ਅਯਾਲੀਆਂ ਦੀ ਭੀੜ ਉਹ ਦੇ ਵਿਰੁੱਧ ਸੱਦੀ ਜਾਵੇ, ਤਾਂ ਵੀ ਉਹ ਉਹਨਾਂ ਦੇ ਸ਼ੇਰ ਤੋਂ ਨਹੀਂ ਡਰੇਗਾ, ਨਾ ਉਹਨਾਂ ਦੇ ਰੌਲੇ ਤੋਂ ਘਬਰਾਵੇਗਾ, ਉਸੇ ਤਰ੍ਹਾਂ ਹੀ ਸੈਨਾਂ ਦਾ ਯਹੋਵਾਹ ਉਤਰੇਗਾ, ਭਈ ਉਹ ਸੀਯੋਨ ਪਰਬਤ ਉੱਤੇ ਅਤੇ ਉਹ ਦੇ ਟਿੱਬੇ ਉੱਤੇ ਯੁੱਧ ਕਰੇ।

⁵ ਖੰਭ ਫੈਲਾਏ ਹੋਏ ਪੰਛੀਆਂ ਵਾਂਗੂੰ, ਸੈਨਾਂ ਦਾ ਯਹੋਵਾਹ ਯਰੂਸ਼ਲਮ ਨੂੰ ਢੱਕ ਲਵੇਗਾ, ਉਹ ਆੜ ਦੇਵੇਗਾ ਅਤੇ ਛੁਡਾਵੇਗਾ, ਉਹ ਹੀ ਉਸ ਵਿੱਚੋਂ ਲੰਘੇਗਾ ਅਤੇ ਛੁਟਕਾਰਾ ਦੇਵੇਗਾ।

⁶ ਹੇ ਇਸਰਾਏਲੀਓ, ਉਹ ਦੀ ਵੱਲ ਮੁੜੇ ਜਿਸ ਦਾ ਤੁਸੀਂ ਡਾਢਾ ਵਿਰੋਧ ਕੀਤਾ।

⁷ ਉਸ ਦਿਨ ਤਾਂ ਹਰੇਕ ਆਪਣੇ ਚਾਂਦੀ ਦੇ ਬੁੱਤਾਂ ਅਤੇ ਆਪਣੇ ਸੋਨੇ ਦੇ ਬੁੱਤਾਂ ਨੂੰ ਜਿਨ੍ਹਾਂ ਨੂੰ ਤੁਹਾਡਿਆਂ ਹੱਥਾਂ ਨੇ ਪਾਪ ਲਈ ਬਣਾਇਆ ਹੈ, ਤਿਆਗ ਦੇਵੇਗਾ।

⁸ ਅੱਸੂਰ ਤਲਵਾਰ ਨਾਲ ਡਿੱਗੇਗਾ ਪਰ ਮਨੁੱਖ ਦੀ ਨਹੀਂ, ਸਗੋਂ ਇੱਕ ਤਲਵਾਰ ਜੋ ਆਦਮੀ ਦੀ ਨਹੀਂ, ਉਹ ਨੂੰ ਖਾਵੇਗੀ, ਉਹ ਤਲਵਾਰ ਦੀ ਧਾਰ ਤੋਂ ਨੱਠੇਗਾ, ਅਤੇ ਉਹ ਦੇ ਜੁਆਨ ਬੇਗਾਰੀ ਲਈ ਫੜੇ ਜਾਣਗੇ।

⁹ ਉਹ ਦੀ ਚੱਟਾਨ ਭੈਅ ਨਾਲ ਡਿੱਗ ਜਾਵੇਗੀ, ਅਤੇ ਉਹ ਦੇ ਹਾਕਮ ਝੰਡੇ ਤੋਂ ਘਬਰਾ ਕੇ ਭੱਜ ਜਾਣਗੇ, ਯਹੋਵਾਹ ਦਾ ਵਾਕ ਹੈ, ਜਿਸ ਦੀ ਅੱਗ ਸੀਯੋਨ ਵਿੱਚ ਅਤੇ ਭੱਠੀ ਯਰੂਸ਼ਲਮ ਵਿੱਚ ਹੈ।

32

ਧਰਮੀ ਰਾਜਾ

¹ ਵੇਖੋ, ਇੱਕ ਰਾਜਾ ਧਰਮ ਨਾਲ ਰਾਜ ਕਰੇਗਾ, ਅਤੇ ਹਾਕਮ ਨਿਆਂ ਨਾਲ ਹਕੂਮਤ ਕਰਨਗੇ।

2 ਹਰੇਕ ਹਨੇਰੀ ਤੋਂ ਲੁੱਕਣ ਦੇ ਥਾਂ ਜਿਹਾ ਹੋਵੇਗਾ, ਵਾਛੜ ਤੋਂ ਓਟ, ਸੁੱਕੇ ਵਿੱਚ ਪਾਣੀ ਦੀਆਂ ਨਾਲੀਆਂ ਜਿਹਾ, ਬੰਜਰ ਧਰਤੀ ਵਿੱਚ ਵੱਡੀ ਚੱਟਾਨ ਦੇ ਸਾਯੇ ਜਿਹਾ।

3 ਵੇਖਣ ਵਾਲਿਆਂ ਦੀਆਂ ਅੱਖਾਂ ਬੰਦ ਨਾ ਹੋਣਗੀਆਂ, ਅਤੇ ਸੁਣਨ ਵਾਲਿਆਂ ਦੇ ਕੰਨ ਸੁਣਨਗੇ।

4 ਕਾਹਲਿਆਂ ਦਾ ਮਨ ਗਿਆਨ ਸਮਝੇਗਾ, ਅਤੇ ਥਥਲਿਆਂ ਦੀ ਜ਼ਬਾਨ ਸਪੱਸ਼ਟ ਬੋਲਣ ਲਈ ਤਿਆਰ ਰਹੇਗੀ।

5 ਮੂਰਖ ਅੱਗੇ ਨੂੰ ਪਤਵੰਤ ਨਾ ਕਹਾਵੇਗਾ, ਨਾ ਦੁਸ਼ਟ ਨੇਕ ਅਖਵਾਏਗਾ।

6 ਮੂਰਖ ਤਾਂ ਮੂਰਖਤਾਈ ਦੀਆਂ ਗੱਲਾਂ ਕਰੇਗਾ, ਅਤੇ ਉਹ ਦਾ ਮਨ ਬਦੀ ਸੋਚੇਗਾ, ਭਈ ਉਹ ਕੁਫ਼ਰ ਬਕੇ ਅਤੇ ਯਹੋਵਾਹ ਦੇ ਵਿਖੇ ਗਲਤ ਬਚਨ ਬੋਲੇ, ਅਤੇ ਭੁੱਖੇ ਦੀ ਜਾਨ ਨੂੰ ਖਾਲੀ ਰੱਖੇ, ਅਤੇ ਤਿਹਾਏ ਦਾ ਪਾਣੀ ਰੋਕ ਲਵੇ।

7 ਬਦਮਾਸ਼ਾਂ ਦੀਆਂ ਚਾਲਾਂ ਬੁਰੀਆਂ ਹਨ, ਉਹ ਯੋਜਨਾ ਬਣਾਉਂਦੇ ਹਨ ਤਾਂ ਜੋ ਕੰਗਾਲਾਂ ਨੂੰ ਝੂਠੀਆਂ ਗੱਲਾਂ ਨਾਲ ਬਰਬਾਦ ਕਰਨ, ਭਾਵੇਂ ਕੰਗਾਲ ਇਨਸਾਫ਼ ਦੀਆਂ ਗੱਲਾਂ ਵੀ ਕਰੇ।

8 ਪਰ ਪਤਵੰਤ ਭਲੀ ਯੋਜਨਾ ਬਣਾਉਂਦਾ ਹੈ, ਭਲੇ ਕੰਮਾਂ ਨਾਲ ਹੀ ਉਹ ਕਾਇਮ ਹੈ।

ਯਹੂਸ਼ਲਮ ਦੀਆਂ ਔਰਤਾਂ

9 ਹੇ ਲਾਪਰਵਾਹ ਔਰਤੋਂ ਉੱਠੋ, ਮੇਰੀ ਅਵਾਜ਼ ਸੁਣੋ! ਹੇ ਬੇਫ਼ਿਕਰ ਧੀਓ, ਮੇਰੇ ਬਚਨ ਉੱਤੇ ਕੰਨ ਲਾਓ!

10 ਸਾਲ ਤੋਂ ਕੁਝ ਦਿਨ ਉੱਤੇ ਹੋਇਆਂ ਹੀ ਤੁਸੀਂ ਘਬਰਾ ਜਾਓਗੀਆਂ, ਹੇ ਨਿਸਚਿੰਤ ਔਰਤੋਂ! ਕਿਉਂ ਜੋ ਅੰਗੂਰ ਦਾ ਚੁਗਣਾ ਘੱਟ ਜਾਵੇਗਾ, ਅਤੇ ਕੋਈ ਫਲ ਹੱਥ ਨਾ ਆਵੇਗਾ।

11 ਹੇ ਲਾਪਰਵਾਹੋ, ਕੰਬੋ! ਹੇ ਨਿਸਚਿੰਤਣੀਓ, ਘਬਰਾ ਜਾਓ! ਆਪਣੇ ਸੋਹਣੇ ਕੱਪੜੇ ਲਾਹ ਸੁੱਟੋ, ਆਪਣੇ ਲੱਕਾਂ ਉੱਤੇ ਤੱਪੜ ਬੰਨ੍ਹ ਲਓ!

12 ਉਹ ਫਲਦਾਰ ਵੇਲ ਅਤੇ ਮਨਭਾਉਂਦੇ ਖੇਤਾਂ ਦੇ ਕਾਰਨ ਛਾਤੀਆਂ ਪਿੱਟਣਗੀਆਂ।

13 ਮੇਰੀ ਪਰਜਾ ਦੇ ਖੇਤਾਂ ਵਿੱਚ ਕੰਡੇ ਅਤੇ ਕੰਡਿਆਲੇ ਉੱਗਣਗੇ, ਸਗੋਂ ਅਨੰਦਮਈ ਨਗਰ ਦੇ ਸਾਰੇ ਖੁਸ਼ ਹਾਲ ਘਰਾਂ ਉੱਤੇ ਵੀ।

14 ਮਹਿਲ ਤਾਂ ਛੱਡਿਆ ਜਾਵੇਗਾ, ਸੰਘਣੀ ਅਬਾਦੀ ਵਾਲਾ ਸ਼ਹਿਰ ਬੇ-ਚਰਾਗ ਹੋ ਜਾਵੇਗਾ, ਟਿੱਬਾ ਅਤੇ ਰਾਖੀ ਦਾ ਬੁਰਜ ਸਦਾ ਲਈ ਘੁਰਨੇ, ਜੰਗਲੀ ਗਧਿਆਂ ਦੀ ਖੁਸ਼ੀ ਅਤੇ ਇੱਜੜਾਂ ਦੀ ਚਾਰਗਾਹ ਹੋ ਜਾਣਗੇ।

15 ਜਦੋਂ ਤੱਕ ਸਾਡੇ ਉੱਤੇ ਉੱਪਰੋਂ ਪਰਮੇਸ਼ੁਰ ਦਾ ਆਤਮਾ ਵਹਾਇਆ ਨਾ ਜਾਵੇ, ਅਤੇ ਉਜਾੜ ਫਲਦਾਰ ਖੇਤ ਨਾ ਹੋ ਜਾਵੇ, ਅਤੇ ਫਲਦਾਰ ਖੇਤ ਇੱਕ ਬਣ ਨਾ ਗਿਣਿਆ ਜਾਵੇ।

16 ਤਦ ਇਨਸਾਫ਼ ਉਜਾੜ ਵਿੱਚ ਵੱਸੇਗਾ, ਅਤੇ ਧਰਮ ਫਲਦਾਰ ਖੇਤ ਵਿੱਚ ਰਹੇਗਾ।

17 ਧਰਮ ਦਾ ਕੰਮ ਸ਼ਾਂਤੀ ਹੋਵੇਗਾ, ਧਰਮ ਦਾ ਫਲ ਸਦੀਪਕ ਚੈਨ ਅਤੇ ਆਸ ਹੋਵੇਗਾ।

18 ਮੇਰੀ ਪਰਜਾ ਸ਼ਾਂਤੀ ਦੇ ਭਵਨਾਂ ਵਿੱਚ, ਅਮਨ ਦੇ ਵਾਸਾਂ ਵਿੱਚ, ਅਰਾਮ ਅਤੇ ਚੈਨ ਦੇ ਸਥਾਨਾਂ ਵਿੱਚ ਵੱਸੇਗੀ।

19 ਜੰਗਲ ਦੇ ਡਿੱਗਣ ਦੇ ਸਮੇਂ ਗੜੇ ਪੈਣਗੇ, ਅਤੇ ਸ਼ਹਿਰ ਪੂਰੀ ਤਰ੍ਹਾਂ ਹੀ ਢਹਿ ਜਾਵੇਗਾ।

20 ਧੰਨ ਹੋ ਤੁਸੀਂ ਸਾਰੇ ਜਿਹੜੇ ਪਾਣੀਆਂ ਦੇ ਲਾਗੇ ਬੀਜਦੇ ਹੋ, ਅਤੇ ਬਲਦ ਅਤੇ ਗਧੇ ਖੁਲ੍ਹੇ ਛੱਡ ਦਿੰਦੇ ਹੋ!।

33

ਸਹਾਇਤਾ ਦੇ ਲਈ ਪ੍ਰਾਰਥਨਾ

1 ਹਾਏ ਲੁਟੇਰਿਆ ਤੇਰੇ ਉੱਤੇ, ਤੂੰ ਜੋ ਲੁੱਟਿਆ ਨਹੀਂ ਗਿਆ! ਹਾਏ ਠੱਗਾ ਤੇਰੇ ਉੱਤੇ ਜਿਸ ਨੂੰ ਉਹਨਾਂ ਨੇ ਨਹੀਂ ਠੱਗਿਆ! ਜਦ ਤੂੰ ਲੁੱਟ ਚੁੱਕੇ ਤਾਂ ਤੂੰ ਲੁੱਟਿਆ ਜਾਏਂਗਾ, ਜਦ ਤੂੰ ਠੱਗ ਹਟੇ ਤਾਂ ਉਹ ਤੈਨੂੰ ਠੱਗਣਗੇ!

2 ਹੇ ਯਹੋਵਾਹ, ਸਾਡੇ ਉੱਤੇ ਕਿਰਪਾ ਕਰ! ਅਸੀਂ ਤੈਨੂੰ ਉਡੀਕਦੇ ਹਾਂ, ਹਰ ਸਵੇਰ ਨੂੰ ਸਾਡਾ ਬਲ ਹੋ, ਨਾਲੇ ਦੁੱਖ ਦੇ ਵੇਲੇ ਸਾਡਾ ਬਚਾਓ।

3 ਹੰਗਾਮੇ ਦੇ ਰੌਲੇ ਨਾਲ ਲੋਕ ਭੱਜ ਗਏ, ਤੇਰੇ ਉੱਠਦਿਆਂ ਹੀ ਕੌਮਾਂ ਖਿੰਡ-ਪੁੰਡ ਗਈਆਂ।

4 ਜਿਵੇਂ ਟਿੱਡੀਆਂ ਚੱਟ ਕਰਦੀਆਂ ਹਨ, ਉਸੇ ਤਰ੍ਹਾਂ ਤੁਹਾਡੀ ਲੁੱਟ ਚੱਟ ਕੀਤੀ ਜਾਵੇਗੀ, ਜਿਵੇਂ ਟਿੱਡੇ ਝੱਪਟਾ ਮਾਰਦੇ ਹਨ, ਉਹ ਉਸ ਉੱਤੇ ਝੱਪਟਣਗੇ।

5 ਯਹੋਵਾਹ ਮਹਾਨ ਹੈ, ਉਹ ਉਚਿਆਈ ਉੱਤੇ ਵੱਸਦਾ ਹੈ, ਉਹ ਸੀਯੋਨ ਨੂੰ ਇਨਸਾਫ਼ ਅਤੇ ਧਰਮ ਨਾਲ ਭਰ ਦੇਵੇਗਾ।

6 ਤੇਰੇ ਸਮੇਂ ਦੀ ਬੁਨਿਆਦ ਮੁਕਤੀ, ਬੁੱਧੀ ਅਤੇ ਗਿਆਨ ਦੀ ਬਹੁਤਾਇਤ ਹੋਵੇਗੀ, ਅਤੇ ਯਹੋਵਾਹ ਦਾ ਭੈਅ ਸਿਯੋਨ ਦਾ ਖ਼ਜ਼ਾਨਾ ਹੋਵੇਗਾ।

7 ਵੇਖੋ, ਉਹਨਾਂ ਦੇ ਸੂਰਮੇ ਬਾਹਰ ਚਿੱਲਾਉਂਦੇ ਹਨ, ਸ਼ਾਂਤੀ ਦੇ ਦੂਤ ਵਿਲਕਦੇ ਹਨ।

8 ਸ਼ਾਹੀ ਮਾਰਗ ਵਿਰਾਨ ਪਏ ਹੋਏ ਹਨ, ਕੋਈ ਲੰਘਣ ਵਾਲਾ ਨਾ ਰਿਹਾ। ਨੇਮ ਤੋੜੇ ਜਾਂਦੇ ਹਨ, ਸ਼ਹਿਰ* ਤੁੱਛ ਕੀਤੇ ਜਾਂਦੇ ਹਨ, ਮਨੁੱਖ ਕਿਸੇ ਗਿਣਤੀ ਵਿੱਚ ਨਹੀਂ।

9 ਦੇਸ ਸੋਗ ਕਰਦਾ ਅਤੇ ਮਾੜਾ ਹੋ ਜਾਂਦਾ ਹੈ, ਲਬਾਨੇਨ ਘਬਰਾ ਕੇ ਕੁਮਲਾ ਜਾਂਦਾ ਹੈ, ਸ਼ਾਰੋਨ ਰੜੇ ਮੈਦਾਨ ਵਾਂਗੂੰ ਹੋ ਗਿਆ, ਬਾਸ਼ਾਨ ਅਤੇ ਕਰਮਲ ਪੱਤੇ ਝਾੜ ਸੁੱਟਦੇ ਹਨ।

ਪਰਮੇਸੁਰ ਦੇ ਵੈਰੀਆਂ ਨੂੰ ਚੇਤਾਵਨੀ

10 ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਹੁਣ ਮੈਂ ਆਪ ਨੂੰ ਉੱਚਾ ਕਰਾਂਗਾ, ਹੁਣ ਮੈਂ ਸਲਾਹਿਆ ਜਾਂਵਾਂਗਾ।

11 ਤੁਹਾਡੇ ਗਰਭ ਵਿੱਚ ਕੱਖ ਪਵੇਗਾ ਅਤੇ ਤੁਸੀਂ ਘਾਹ ਜਣੋਗੇ, ਤੁਹਾਡਾ ਸਾਹ ਇੱਕ ਅੱਗ ਹੈ ਜਿਹੜੀ ਤੁਹਾਨੂੰ ਭਸਮ ਕਰੇਗੀ।

12 ਲੋਕ ਸਾੜੇ ਹੋਏ ਚੂਨੇ ਵਾਂਗੂੰ ਹੋ ਜਾਣਗੇ, ਅਤੇ ਵੱਢੇ ਹੋਏ ਕੰਡਿਆਂ ਵਾਂਗੂੰ ਉਹ ਅੱਗ ਵਿੱਚ ਜਲਾਏ ਜਾਣਗੇ।

13 ਹੇ ਦੂਰ ਦਿਓ, ਤੁਸੀਂ ਸੁਣੋ ਜੋ ਮੈਂ ਕੀਤਾ, ਹੇ ਨੇੜੇ ਦਿਓ, ਤੁਸੀਂ ਮੇਰੀ ਸ਼ਕਤੀ ਨੂੰ ਜਾਣੋ!

14 ਸੀਯੋਨ ਵਿੱਚ ਪਾਪੀ ਡਰ ਗਏ, ਕਾਂਬੇ ਨੇ ਕਾਫ਼ਰਾਂ ਨੂੰ ਫੜ ਲਿਆ, ਕੌਣ ਸਾਡੇ ਵਿੱਚੋਂ ਭਸਮ ਕਰਨ ਵਾਲੀ ਅੱਗ ਕੋਲ ਟਿੱਕ ਸਕਦਾ ਹੈ? ਕੌਣ ਸਾਡੇ ਵਿੱਚੋਂ ਸਦੀਪਕ ਸਾੜੇ ਕੋਲ ਰਹਿ ਸਕਦਾ ਹੈ?

15 ਉਹ ਜਿਹੜਾ ਧਰਮ ਨਾਲ ਚੱਲਦਾ, ਜਿਹੜਾ ਸਿੱਧੀਆਂ ਗੱਲਾਂ ਕਰਦਾ, ਜਿਹੜਾ ਜੁਲਮ ਦੀ ਕਮਾਈ ਨੂੰ ਤੁੱਛ ਜਾਣਦਾ, ਜਿਹੜਾ ਰਿਸ਼ਵਤ ਲੈਣ ਤੋਂ ਆਪਣਾ ਹੱਥ ਖਿੱਚਦਾ ਹੈ, ਖੂਨ ਦੀ ਗੱਲ ਸੁਣਨ ਤੋਂ ਆਪਣੇ ਕੰਨ ਬੰਦ ਕਰਦਾ ਹੈ, ਅਤੇ ਬਦੀ ਦੇ ਵੇਖਣ ਤੋਂ ਆਪਣੀਆਂ ਅੱਖਾਂ ਮੀਟ ਲੈਂਦਾ ਹੈ।

16 ਉਹ ਹੀ ਉੱਚਿਆਈਆਂ ਉੱਤੇ ਵੱਸੇਗਾ, ਉਹ ਦੀ ਪਨਾਹਗਾਰ ਚੱਟਾਨਾਂ ਦੇ ਗੜ੍ਹ ਹੋਣਗੇ, ਉਹ ਦੀ ਰੋਟੀ ਉਹ ਨੂੰ ਦਿੱਤੀ ਜਾਵੇਗੀ, ਉਹ ਨੂੰ ਪਾਣੀ ਦੀ ਘਾਟ ਨਾ ਹੋਵੇਗੀ।

ਸ਼ਾਨਦਾਰ ਭਵਿੱਖ

17 ਤੇਰੀਆਂ ਅੱਖਾਂ ਰਾਜੇ ਨੂੰ ਉਹ ਦੇ ਸੁਹੱਪਣ ਵਿੱਚ ਵੇਖਣਗੀਆਂ, ਉਹ ਲੰਮੇ-ਚੌੜੇ ਦੇਸ ਨੂੰ ਵੇਖਣਗੀਆਂ।

* 33:8 ਗਵਾਹ

18 ਤੇਰਾ ਮਨ ਉਸ ਬੀਤੇ ਹੋਏ ਭੈਅ ਬਾਰੇ ਸੋਚੇਗਾ, ਲੇਖਾ ਲੈਣ ਵਾਲਾ ਕਿੱਥੇ ਹੈ? ਲਗਾਨ ਵਸੂਲਣ ਵਾਲਾ ਕਿੱਥੇ ਹੈ? ਬੁਰਜ਼ਾਂ ਦਾ ਗਿਣਨ ਵਾਲਾ ਕਿੱਥੇ ਹੈ?

19 ਤੂੰ ਫੇਰ ਉਹਨਾਂ ਘਮੰਡੀ ਲੋਕਾਂ ਨੂੰ ਨਾ ਵੇਖੇਗਾ, ਅਰਥਾਤ ਇੱਕ ਗੁੱਝੀ ਬੋਲੀ ਦੇ ਲੋਕ ਜਿਨ੍ਹਾਂ ਦੀ ਤੂੰ ਸਮਝ ਨਹੀਂ ਸਕਦਾ, ਅਤੇ ਓਪਰੀ ਬੋਲੀ ਵਾਲੇ ਜਿਨ੍ਹਾਂ ਨੂੰ ਤੂੰ ਬੁੱਝ ਨਹੀਂ ਸਕਦਾ।

20 ਸੀਯੋਨ ਨੂੰ ਵੇਖ, ਸਾਡੇ ਨਿਯੁਕਤ ਕੀਤੇ ਹੋਏ ਪਰਬਾਂ ਦਾ ਨਗਰ, ਤੇਰੀਆਂ ਅੱਖਾਂ ਯਰੂਸ਼ਲਮ ਨੂੰ ਵੇਖਣਗੀਆਂ, ਇੱਕ ਅਰਾਮ ਦਾ ਵਾਸ, ਇੱਕ ਤੰਬੂ ਜਿਹੜਾ ਪੁੱਟਿਆ ਨਾ ਜਾਵੇਗਾ, ਜਿਸ ਦੇ ਕੀਲੇ ਕਦੀ ਉਖਾੜੇ ਨਹੀਂ ਜਾਣਗੇ, ਜਿਸ ਦੀਆਂ ਰੱਸੀਆਂ ਵਿੱਚੋਂ ਇੱਕ ਵੀ ਤੋੜੀ ਨਾ ਜਾਵੇਗੀ।

21 ਪਰ ਉੱਥੇ ਯਹੋਵਾਹ ਸ਼ਾਨ ਵਿੱਚ ਸਾਡੇ ਅੰਗ-ਸੰਗ ਹੋਵੇਗਾ, ਜਿੱਥੇ ਚੌੜੀਆਂ ਨਦੀਆਂ ਅਤੇ ਦਰਿਆ ਹਨ, ਜਿੱਥੇ ਕੋਈ ਚੱਪੂਆਂ ਵਾਲੀ ਬੇੜੀ ਨਾ ਚੱਲੇਗੀ, ਜਿਹ ਦੇ ਉੱਤੇ ਕੋਈ ਸ਼ਾਨਦਾਰ ਜਹਾਜ਼ ਨਾ ਲੰਘੇਗਾ।

22 ਯਹੋਵਾਹ ਤਾਂ ਸਾਡਾ ਨਿਆਈਂ ਹੈ, ਯਹੋਵਾਹ ਸਾਡਾ ਬਿਧੀਆਂ ਦੇਣ ਵਾਲਾ ਹੈ, ਯਹੋਵਾਹ ਸਾਡਾ ਰਾਜਾ ਹੈ, ਉਹ ਸਾਨੂੰ ਬਚਾਵੇਗਾ।

23 ਤੇਰੇ ਰੱਸੇ ਵਿੱਲੇ ਹਨ, ਉਹ ਮਸਤੂਲ ਉਹ ਦੇ ਥਾਂ ਨੂੰ ਕੱਸ ਨਾ ਸਕੇ, ਨਾ ਉਹ ਪਾਲ ਨੂੰ ਉਡਾ ਸਕੇ। ਤਦ ਸ਼ਿਕਾਰ ਅਤੇ ਲੁੱਟ ਬਹੁਤਾਇਤ ਨਾਲ ਵੰਡੀ ਜਾਵੇਗੀ, ਅਤੇ ਲੰਗੜੇ ਵੀ ਲੁੱਟ ਲੁੱਟਣਗੇ।

24 ਸਿਯੋਨ ਦਾ ਕੋਈ ਵਾਸੀ ਨਾ ਆਖੇਗਾ, ਮੈਂ ਬਿਮਾਰ ਹਾਂ, ਜਿਹੜੇ ਲੋਕ ਉਸ ਵਿੱਚ ਵੱਸਦੇ ਹਨ, ਉਹਨਾਂ ਦੀ ਬਦੀ ਮਾਫ਼ ਕੀਤੀ ਜਾਵੇਗੀ।

34

ਪਰਮੇਸ਼ੁਰ ਦੇ ਵੈਰੀਆਂ ਨੂੰ ਸਜ਼ਾ

1 ਹੇ ਕੌਮੋ, ਸੁਣਨ ਲਈ ਨੇੜੇ ਆਓ, ਹੇ ਉੱਮਤੋ, ਕੰਨ ਲਾਓ! ਧਰਤੀ ਅਤੇ ਉਹ ਦੀ ਭਰਪੂਰੀ, ਜਗਤ ਅਤੇ ਸਭ ਜੋ ਉਸ ਵਿੱਚੋਂ ਨਿੱਕਲਦਾ ਹੈ, ਸੇ ਸੁਣੇ!

2 ਯਹੋਵਾਹ ਤਾਂ ਸਾਰੀਆਂ ਕੌਮਾਂ ਉੱਤੇ ਕ੍ਰੋਧਵਾਨ ਹੋਇਆ ਹੈ, ਉਹ ਦਾ ਕ੍ਰੋਧ ਉਹਨਾਂ ਦੀਆਂ ਸਾਰੀਆਂ ਸੈਨਾਂ ਉੱਤੇ ਭੜਕਿਆ ਹੋਇਆ ਹੈ, ਉਸ ਨੇ ਉਹਨਾਂ ਨੂੰ ਪੂਰੀ ਤਰ੍ਹਾਂ ਨਾਸ ਹੋਣ ਲਈ ਅਤੇ ਵੱਢੇ ਜਾਣ ਲਈ ਦੇ ਦਿੱਤਾ ਹੈ।

3 ਉਹਨਾਂ ਦੇ ਵੱਢੇ ਹੋਏ ਬਾਹਰ ਸੁੱਟੇ ਜਾਣਗੇ, ਉਹਨਾਂ ਦੀਆਂ ਲੇਖਾਂ ਤੋਂ ਸੜਿਆਂਧ ਉੱਠੇਗੀ, ਅਤੇ ਪਰਬਤ ਉਹਨਾਂ ਦੇ ਲਹੂ ਨਾਲ ਡੁੱਬ ਜਾਣਗੇ।

4 ਅਕਾਸ਼ ਦੇ ਸਾਰੇ ਮੰਡਲ ਖ਼ਤਮ ਹੋ ਜਾਣਗੇ ਅਤੇ ਅਕਾਸ਼ ਪੱਤੀ ਵਾਂਗੂੰ ਲਪੇਟਿਆ ਜਾਵੇਗਾ, ਤਾਰਿਆਂ ਦੀ ਸਾਰੀ ਸੈਨਾਂ ਝੜ ਜਾਵੇਗੀ, ਜਿਵੇਂ ਪੱਤੇ ਅੰਗੂਰੀ ਵੇਲ ਤੋਂ ਜਾਂ ਹੰਜ਼ੀਰ ਤੋਂ ਝੜ ਜਾਂਦੇ ਹਨ।

5 ਮੇਰੀ ਤਲਵਾਰ ਤਾਂ ਅਕਾਸ਼ ਵਿੱਚ ਪੀ ਕੇ ਰੱਜ ਗਈ ਹੈ, ਵੇਖੋ, ਉਹ ਅਦੇਮ ਉੱਤੇ ਅਤੇ ਮੇਰੀ ਬਰਬਾਦ ਕੀਤੀ ਹੋਈ ਕੌਮ ਉੱਤੇ ਨਿਆਂ ਲਈ ਜਾ ਪਵੇਗੀ।

6 ਯਹੋਵਾਹ ਦੀ ਤਲਵਾਰ ਲਹੂ ਨਾਲ ਲਿੱਬੜੀ ਹੋਈ ਹੈ, ਉਹ ਚਰਬੀ ਨਾਲ, ਲੇਲਿਆਂ ਅਤੇ ਬੱਕਰਿਆਂ ਦੇ ਲਹੂ ਨਾਲ, ਮੱਢਿਆਂ ਦੇ ਗੁਰਦਿਆਂ ਦੀ ਚਰਬੀ ਨਾਲ ਤ੍ਰਿਪਤ ਹੋਈ ਹੈ, ਕਿਉਂ ਜੋ ਯਹੋਵਾਹ ਲਈ ਬਾਸਰਾਹ ਵਿੱਚ ਬਲੀ, ਅਤੇ ਅਦੇਮ ਦੇ ਦੇਸ ਵਿੱਚ ਵੱਡਾ ਕਤਲੇਆਮ ਹੋਇਆ ਹੈ।

7 ਜੰਗਲੀ ਸਾਨੂ, ਵੱਛੇ ਅਤੇ ਬਲਦ ਮਾਰੇ ਜਾਣਗੇ, ਉਹਨਾਂ ਦਾ ਦੇਸ ਲਹੂ ਨਾਲ ਤਰ ਹੋ ਜਾਵੇਗਾ, ਅਤੇ ਉਹਨਾਂ ਦੀ ਧੂੜ ਚਰਬੀ ਨਾਲ ਚਿਕਣੀ ਹੋ ਜਾਵੇਗੀ।

8 ਯਹੋਵਾਹ ਦਾ ਇੱਕ ਬਦਲਾ ਲੈਣ ਦਾ ਦਿਨ ਵੀ ਹੈ, ਸੀਯੋਨ ਦੇ ਮੁਕੱਦਮਾ ਲੜਨ ਦਾ ਇੱਕ ਸਾਲ।

9 ਉਹ ਦੀਆਂ ਨਦੀਆਂ ਰਾਲ ਬਣ ਜਾਣਗੀਆਂ, ਉਹ ਦੀ ਖ਼ਾਕ, ਗੰਧਕ, ਅਤੇ ਉਹ ਦੀ ਧਰਤੀ ਬਲਦੀ ਹੋਈ ਰਾਲ ਹੋ ਜਾਵੇਗੀ।

10 ਦਿਨ ਰਾਤ ਉਹ ਬੁਝੇਗੀ ਨਹੀਂ, ਉਹ ਦਾ ਧੂੰਆਂ ਸਦਾ ਉੱਠਦਾ ਰਹੇਗਾ, ਪੀੜ੍ਹੀਓਂ ਪੀੜ੍ਹੀ ਉਹ ਵਿਰਾਨ ਰਹੇਗੀ, ਅਤੇ ਸਦਾ ਲਈ ਕਦੇ ਵੀ ਉਹ ਦੇ ਵਿੱਚੋਂ ਕੋਈ ਲੰਘਣ ਵਾਲਾ ਨਾ ਹੋਵੇਗਾ।

11 ਲੰਮਢੀਂਗ ਅਤੇ ਕੰਡੈਲਾ ਉਹ ਦੇ ਉੱਤੇ ਕਬਜ਼ਾ ਕਰਨਗੇ, ਅਤੇ ਉੱਲੂ ਅਤੇ ਕਾਂ ਉਹ ਦੇ ਵਿੱਚ ਵੱਸਣਗੇ। ਉਹ ਉਸ ਉੱਤੇ ਘਬਰਾਹਟ ਦੀ ਜ਼ਰੀਬ, ਅਤੇ ਵਿਰਾਨੀ ਦਾ ਸਾਹਲ ਖਿੱਚੇਗਾ।

12 ਉਹ ਦੇ ਪਤਵੰਤ ਉਹ ਨੂੰ “ਅਲੇਪ ਰਾਜ” ਸੱਦਣਗੇ, ਅਤੇ ਉਹ ਦੇ ਸਾਰੇ ਹਾਕਮ, ਨਾ ਹੋਇਆਂ ਜਿਹੇ ਹੋਣਗੇ।

13 ਕੰਡੇ ਉਹ ਦੇ ਮਹਿਲਾਂ ਵਿੱਚ ਉੱਗਣਗੇ, ਬਿੱਛੂ ਬੂਟੀਆਂ ਅਤੇ ਝਾੜੀਆਂ ਉਹ ਦੇ ਗੜ੍ਹਾਂ ਵਿੱਚ। ਉਹ ਗਿੱਦੜਾਂ ਦਾ ਵਸੇਬਾ ਅਤੇ ਸ਼ੁਤਰਮੁਰਗ ਦਾ ਵਿਹੜਾ ਹੋਵੇਗਾ।

14 ਜੰਗਲੀ ਜਾਨਵਰ ਬਿੱਜੂਆਂ ਨਾਲ ਮਿਲਣਗੇ, ਜੰਗਲੀ ਬੱਕਰਾ ਆਪਣੇ ਸਾਥੀ ਨੂੰ ਸੱਦੇਗਾ, ਸਗੋਂ ਚਮਗਿੱਦੜ ਉੱਥੇ ਟਿਕੇਗਾ, ਅਤੇ ਆਪਣੇ ਲਈ ਅਰਾਮ ਦਾ ਥਾਂ ਪਵੇਗਾ।

15 ਉੱਥੇ ਮਾਦਾ ਉੱਲੂ ਆਲੂਣਾ ਬਣਾ ਕੇ ਆਂਡੇ ਦੇਵੇਗੀ, ਅਤੇ ਸੇਉ ਕੇ ਆਪਣੇ ਬੱਚੇ ਆਪਣੇ ਖੰਭਾਂ ਹੇਠ ਇਕੱਠੇ ਕਰੇਗੀ। ਉੱਥੇ ਹੀ ਇੱਲਾਂ ਇਕੱਠੀਆਂ ਹੋਣਗੀਆਂ ਹਰੇਕ ਆਪਣੇ ਨਰ ਨਾਲ।

16 ਯਹੋਵਾਹ ਦੀ ਪੁਸਤਕ ਵਿੱਚੋਂ ਭਾਲ ਕੇ ਪੜ੍ਹੇ ਇਹਨਾਂ ਵਿੱਚੋਂ ਇੱਕ ਵੀ ਗੱਲ ਘੱਟ ਨਾ ਹੋਵੇਗੀ, ਕਿਸੇ ਨੂੰ ਆਪਣੇ ਨਰ ਦੀ ਕਮੀ ਨਾ ਹੋਵੇਗੀ, ਕਿਉਂ ਜੋ ਮੇਰੇ ਹੀ ਮੂੰਹ ਨੇ ਇਹ ਹੁਕਮ ਦਿੱਤਾ ਹੈ, ਅਤੇ ਉਸੇ ਦੇ ਆਤਮਾ ਨੇ ਉਹਨਾਂ ਨੂੰ ਇਕੱਠਾ ਕੀਤਾ ਹੈ।

17 ਉਸੇ ਨੇ ਉਹਨਾਂ ਦਾ ਹਿੱਸਾ ਠਹਿਰਾਇਆ ਹੈ, ਅਤੇ ਉਸੇ ਦੇ ਹੱਥ ਨੇ ਉਹਨਾਂ ਲਈ ਦੇਸ ਨੂੰ ਜ਼ਰੀਬ ਨਾਲ ਵੰਡਿਆ। ਉਹ ਸਦਾ ਤੱਕ ਉਸ ਉੱਤੇ ਕਬਜ਼ਾ ਕਰਨਗੇ, ਪੀੜ੍ਹੀਓਂ ਪੀੜ੍ਹੀ ਉਹ ਉਸ ਵਿੱਚ ਵੱਸਣਗੇ।

35

ਪਵਿੱਤਰਤਾ ਦਾ ਮਾਰਗ

1 ਉਜਾੜ ਅਤੇ ਥਲ ਦੇਸ ਖੁਸ਼ੀ ਮਨਾਉਣਗੇ, ਰੜਾ ਮੈਦਾਨ ਬਾਗ-ਬਾਗ ਹੋਵੇਗਾ, ਅਤੇ ਨਰਗਸ ਵਾਂਗੂੰ ਖਿੜੇਗਾ।

2 ਉਹ ਬਹੁਤਾ ਖਿੜੇਗਾ, ਅਤੇ ਖੁਸ਼ੀ ਤੇ ਜੈਕਾਰਿਆਂ ਨਾਲ ਬਾਗ-ਬਾਗ ਹੋਵੇਗਾ, ਲਬਾਨੇਨ ਦੀ ਸ਼ੋਭਾ, ਕਰਮਲ ਅਤੇ ਸਾਰੇਨ ਦੀ ਸ਼ਾਨ ਉਹ ਨੂੰ ਦਿੱਤੀ ਜਾਵੇਗੀ, ਉਹ ਯਹੋਵਾਹ ਦਾ ਪਰਤਾਪ, ਸਾਡੇ ਪਰਮੇਸ਼ੁਰ ਦੀ ਸ਼ਾਨ ਵੇਖਣਗੇ।

3 ਢਿੱਲੇ ਹੱਥਾਂ ਨੂੰ ਤਕੜੇ ਕਰੋ, ਅਤੇ ਕੰਬਦੇ ਗੋਡਿਆਂ ਨੂੰ ਮਜ਼ਬੂਤ ਕਰੋ!

4 ਘਬਰਾਉਂਦੇ ਦਿਲ ਵਾਲਿਆਂ ਨੂੰ ਆਖੋ, ਤਕੜੇ ਹੋਵੋ! ਨਾ ਡਰੋ! ਆਪਣੇ ਪਰਮੇਸ਼ੁਰ ਨੂੰ ਵੇਖੋ! ਉਹ ਬਦਲਾ ਲੈਣ ਲਈ, ਅਤੇ ਫਲ ਦੇਣ ਲਈ ਆ ਰਿਹਾ, ਉਹ ਆਵੇਗਾ ਅਤੇ ਤੁਹਾਨੂੰ ਬਚਾਵੇਗਾ।

5 ਤੁਹਾਨੂੰ ਦੀਆਂ ਅੱਖਾਂ ਸੁਜਾਖੀਆਂ ਹੋ ਜਾਣਗੀਆਂ, ਅਤੇ ਬੋਲਿਆਂ ਦੇ ਕੰਨ ਖੁੱਲ੍ਹ ਜਾਣਗੇ।

6 ਤੁਹਾਨੂੰ ਲੰਗੜਾ ਹਿਰਨ ਵਾਂਗੂੰ ਚੌਕੜੀਆਂ ਭਰੇਗਾ, ਅਤੇ ਗੁੰਗੇ ਦੀ ਜ਼ਬਾਨ ਜੈਕਾਰਾ ਗਜਾਵੇਗੀ, ਕਿਉਂ ਜੋ ਉਜਾੜ ਵਿੱਚ ਪਾਣੀ, ਅਤੇ ਰੜੇ ਮੈਦਾਨ ਵਿੱਚ ਨਦੀਆਂ ਫੁੱਟ ਨਿੱਕਲਣਗੀਆਂ।

7 ਤੁਹਾਨੂੰ ਰੇਤ ਤਲਾਬ ਬਣ ਜਾਵੇਗੀ, ਅਤੇ ਤਿਹਾਈ ਜ਼ਮੀਨ ਪਾਣੀ ਦੇ ਸੰਬੰਧ ਵਿੱਚ ਟਿਕਾਣਿਆਂ ਵਿੱਚ ਗਿੱਦੜ ਬੈਠਦੇ ਸਨ, ਉੱਥੇ ਘਾਹ, ਕਾਨੇ ਅਤੇ ਦਬ ਹੋਣਗੇ।

8 ਉੱਥੇ ਇੱਕ ਸ਼ਾਹੀ ਮਾਰਗ ਹੋਵੇਗਾ, ਅਤੇ ਉਹ ਮਾਰਗ “ਪਵਿੱਤਰ ਮਾਰਗ” ਕਹਾਵੇਗਾ, ਕੋਈ ਅਸ਼ੁੱਧ ਉਹ ਦੇ ਉੱਤੇ ਦੀ ਨਹੀਂ ਲੰਘੇਗਾ, ਉਹ ਮਾਰਗ ਛੁਡਾਏ ਹੋਇਆਂ ਦੇ ਲਈ ਹੋਵੇਗਾ। ਉਸ ਉੱਤੇ ਚੱਲਣ ਵਾਲੇ ਭਾਵੇਂ ਮੂਰਖ ਹੋਣ, ਤਾਂ ਵੀ ਕੁਰਾਹੇ ਨਾ ਪੈਣਗੇ।

9 ਉੱਥੇ ਕੋਈ ਬੱਬਰ ਸ਼ੇਰ ਨਹੀਂ ਹੋਵੇਗਾ, ਕੋਈ ਪਾੜਨ ਵਾਲਾ ਜਾਨਵਰ ਉਸ ਉੱਤੇ ਨਾ ਚੜ੍ਹੇਗਾ, ਉਹ ਉੱਥੇ ਨਾ ਲੱਭਣਗੇ, ਪਰ ਛੁਡਾਏ ਹੋਏ ਉੱਥੇ ਹਮੇਸ਼ਾ ਚੱਲਣਗੇ।

10 ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਉਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ। ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਾਉਕੇ ਉੱਥੋਂ ਨੱਠ ਜਾਣਗੇ।

36

ਯਹੂਸ਼ਲਮ ਉੱਤੇ ਅੱਸੂਰ ਦਾ ਹਮਲਾ

2 ਰਾਜਾ 18:13-27; 2 ਇਤ 32:1-19

1 ਹਿਜ਼ਕੀਯਾਹ ਰਾਜਾ ਦੇ ਸ਼ਾਸਨ ਦੇ ਚੌਧਵੇਂ ਸਾਲ ਵਿੱਚ ਅੱਸੂਰ ਦੇ ਰਾਜੇ ਸਨਹੇਰੀਬ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਉੱਤੇ ਚੜ੍ਹਾਈ ਕੀਤੀ ਅਤੇ ਉਨ੍ਹਾਂ ਨੂੰ ਲੈ ਲਿਆ।

2 ਫੇਰ ਅੱਸੂਰ ਦੇ ਰਾਜਾ ਨੇ ਰਬਸ਼ਾਕੇਹ ਸੈਨਾਪਤੀ ਨੂੰ ਲਾਕੀਸ਼ ਸ਼ਹਿਰ ਤੋਂ ਯਹੂਸ਼ਲਮ ਨੂੰ ਹਿਜ਼ਕੀਯਾਹ ਰਾਜਾ ਕੋਲ ਵੱਡੀ ਫੌਜ ਨਾਲ ਭੇਜਿਆ ਅਤੇ ਉਹ ਉੱਪਰਲੇ ਤਲਾਬ ਦੀ ਨਾਲੀ ਕੋਲ ਧੋਬੀ ਘਾਟ ਦੇ ਰਾਹ ਵਿੱਚ ਖੜ੍ਹਾ ਸੀ।

3 ਤਦ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜਿਹੜਾ ਮਹਿਲ ਦਾ ਪ੍ਰਬੰਧਕ ਸੀ ਅਤੇ ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ ਜੋ ਲਿਖਾਰੀ ਸੀ, ਇਹ ਤਿੰਨੋਂ ਉਸ ਨੂੰ ਮਿਲਣ ਲਈ ਬਾਹਰ ਆਏ।

4 ਤਦ ਰਬਸ਼ਾਕੇਹ ਨੇ ਉਹਨਾਂ ਨੂੰ ਆਖਿਆ, ਤੁਸੀਂ ਹਿਜ਼ਕੀਯਾਹ ਨੂੰ ਆਖੋ, ਅੱਸੂਰ ਦਾ ਮਹਾਰਾਜਾ ਇਹ ਆਖਦਾ ਹੈ, ਤੂੰ ਕਿਹੜੀ ਸ਼ਰਧਾ ਉੱਤੇ ਭਰੋਸਾ ਕਰੀਂ ਬੈਠਾ ਹੈ?

5 ਮੈਂ ਕਹਿੰਦਾ ਹਾਂ ਕਿ ਭਲਾ, ਮੂੰਹ ਨਾਲ ਗੱਲਾਂ ਕਰਨੀਆਂ ਹੀ ਯੁੱਧ ਦੇ ਲਈ ਤੇਰੀ ਯੋਜਨਾ ਅਤੇ ਬਲ ਹੈ। ਹੁਣ ਤੈਨੂੰ ਕਿਸ ਦੇ ਉੱਤੇ ਭਰੋਸਾ ਹੈ ਜੋ ਤੂੰ ਮੇਰੇ ਵਿਰੁੱਧ ਵਿਦਰੋਹ ਕੀਤਾ ਹੈ?

6 ਵੇਖ, ਤੈਨੂੰ ਇਸ ਕੁਚਲੇ ਹੋਏ ਕਾਨੇ ਅਰਥਾਤ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਜੇ ਕੋਈ ਮਨੁੱਖ ਉਹ ਦੇ ਨਾਲ ਢਾਸਣਾ ਲਾਵੇ ਤਾਂ ਉਹ ਉਸ ਦੇ ਹੱਥ ਵਿੱਚ ਖੁੱਭ ਕੇ ਉਹ ਨੂੰ ਪਾੜ ਛੱਡੇਗਾ। ਮਿਸਰ ਦਾ ਰਾਜਾ ਫ਼ਿਰਊਨ ਉਹਨਾਂ ਸਾਰਿਆਂ ਲਈ ਜਿਹੜੇ ਉਹ ਦੇ ਉੱਤੇ ਭਰੋਸਾ ਰੱਖਦੇ ਹਨ ਅਜਿਹਾ ਹੀ ਕਰਦਾ ਹੈ।

7 ਪਰ ਜੇ ਤੂੰ ਮੈਨੂੰ ਆਖੇ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਭਰੋਸਾ ਰੱਖਦੇ ਹਾਂ, ਤਾਂ ਕੀ ਉਹ ਉਹੋ ਨਹੀਂ ਜਿਸ ਦੇ ਉੱਚੇ ਥਾਵਾਂ ਅਤੇ ਜਗਵੇਦੀਆਂ ਨੂੰ ਹਿਜ਼ਕੀਯਾਹ ਨੇ ਹਟਾ ਕੇ ਯਹੂਦਾਹ ਅਤੇ ਯਰੂਸ਼ਲਮ ਨੂੰ ਆਖਿਆ, ਤੁਸੀਂ ਇਸ ਜਗਵੇਦੀ ਅੱਗੇ ਮੱਥਾ ਟੇਕਿਆ ਕਰੋ?

8 ਇਸ ਲਈ ਹੁਣ ਮੇਰੇ ਸੁਆਮੀ ਅੱਸੂਰ ਦੇ ਰਾਜੇ ਦੇ ਨਾਲ ਸਮਝੌਤਾ ਕਰ। ਮੈਂ ਤੈਨੂੰ ਦੋ ਹਜ਼ਾਰ ਘੋੜੇ ਦਿੰਦਾ ਹਾਂ ਜੇ ਤੂੰ ਉਹਨਾਂ ਉੱਤੇ ਆਪਣੀ ਵੱਲੋਂ ਸਵਾਰ ਬਿਠਾ ਸਕੇਂ।

9 ਫੇਰ ਤੂੰ ਕਿਵੇਂ ਮੇਰੇ ਸੁਆਮੀ ਦੇ ਛੋਟੇ ਤੋਂ ਛੋਟੇ ਨੌਕਰਾਂ ਵਿੱਚੋਂ ਇੱਕ ਕਪਤਾਨ ਨੂੰ ਵੀ ਹਰਾ ਸਕੇਂਗਾ? ਜਦ ਕਿ ਤੂੰ ਆਪ ਰਥਾਂ ਤੇ ਸਵਾਰਾਂ ਲਈ ਮਿਸਰ ਉੱਤੇ ਭਰੋਸਾ ਕੀਤਾ ਹੋਇਆ ਹੈ?

10 ਫੇਰ ਭਲਾ, ਮੈਂ ਯਹੋਵਾਹ ਦੇ ਬਿਨ੍ਹਾਂ ਹੀ ਇਸ ਦੇਸ ਨੂੰ ਨਾਸ ਕਰਨ ਲਈ ਚੜ੍ਹਾਈ ਕੀਤੀ ਹੈ? ਯਹੋਵਾਹ ਨੇ ਆਪ ਮੈਨੂੰ ਆਖਿਆ, ਇਸ ਦੇਸ ਉੱਤੇ ਚੜ੍ਹਾਈ ਕਰ ਕੇ ਇਸ ਨੂੰ ਨਾਸ ਕਰ ਦੇ!

11 ਤਦ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਰਬਸ਼ਾਕੇਹ ਨੂੰ ਆਖਿਆ, ਆਪਣੇ ਦਾਸਾਂ ਨਾਲ ਅਰਾਮੀ ਭਾਸ਼ਾ ਵਿੱਚ ਗੱਲ ਕਰੋ ਕਿਉਂ ਜੋ ਅਸੀਂ ਉਹ ਨੂੰ ਸਮਝਦੇ ਹਾਂ, ਅਤੇ ਉਨ੍ਹਾਂ ਲੋਕਾਂ ਦੇ ਸੁਣਦਿਆਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹਨ, ਯਹੂਦੀਆਂ ਦੀ ਭਾਸ਼ਾ* ਵਿੱਚ ਸਾਡੇ ਨਾਲ ਗੱਲ ਨਾ ਕਰੇ।

12 ਪਰ ਰਬਸ਼ਾਕੇਹ ਨੇ ਆਖਿਆ, ਕੀ ਮੇਰੇ ਸੁਆਮੀ ਨੇ ਮੈਨੂੰ ਤੇਰੇ ਸੁਆਮੀ ਦੇ ਕੋਲ ਜਾਂ ਤੇਰੇ ਕੋਲ ਹੀ ਇਹ ਗੱਲਾਂ ਆਖਣ ਲਈ ਭੇਜਿਆ ਹੈ ਪਰ ਇਹਨਾਂ ਮਨੁੱਖਾਂ ਕੋਲ ਨਹੀਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹੋਏ ਹਨ - ਜਿਨ੍ਹਾਂ ਨੂੰ ਤੁਹਾਡੇ ਨਾਲ ਆਪਣਾ ਬਿਸ਼ਟਾ ਖਾਣਾ ਅਤੇ ਆਪਣਾ ਮੂਤਰ ਪੀਣਾ ਪਵੇਗਾ?

13 ਤਦ ਰਬਸ਼ਾਕੇਹ ਖੜ੍ਹਾ ਹੋ ਗਿਆ ਅਤੇ ਯਹੂਦੀਆਂ ਦੀ ਭਾਸ਼ਾ ਵਿੱਚ ਉੱਚੀ ਅਵਾਜ਼ ਨਾਲ ਬੋਲਿਆ ਅਤੇ ਆਖਿਆ, ਤੁਸੀਂ ਅੱਸੂਰ ਦੇ ਮਹਾਰਾਜ ਦੀਆਂ ਗੱਲਾਂ ਸੁਣੋ!

* 36:11 ਅਰਾਮੀ ਭਾਸ਼ਾ

14 ਰਾਜਾ ਇਹ ਫ਼ਰਮਾਉਂਦਾ ਹੈ ਕਿ ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ ਕਿਉਂ ਜੋ ਉਹ ਤੁਹਾਨੂੰ ਛੁਡਾ ਨਾ ਸਕੇਗਾ।

15 ਨਾ ਹੀ ਹਿਜ਼ਕੀਯਾਹ ਇਹ ਆਖ ਕੇ ਯਹੋਵਾਹ ਉੱਤੇ ਤੁਹਾਡਾ ਭਰੋਸਾ ਕਰਾਵੇ ਭਈ ਯਹੋਵਾਹ ਜ਼ਰੂਰ ਸਾਨੂੰ ਛੁਡਾਵੇਗਾ, ਇਹ ਸ਼ਹਿਰ ਅੱਸੂਰ ਦੇ ਰਾਜੇ ਦੇ ਹੱਥੀਂ ਨਹੀਂ ਦਿੱਤਾ ਜਾਵੇਗਾ।

16 ਹਿਜ਼ਕੀਯਾਹ ਦੀ ਨਾ ਸੁਣੋ ਕਿਉਂ ਜੋ ਅੱਸੂਰ ਦਾ ਰਾਜਾ ਇਹ ਆਖਦਾ ਹੈ ਕਿ ਮੇਰੇ ਨਾਲ ਸੁਲਾਹ ਕਰੋ ਅਤੇ ਨਿੱਕਲ ਕੇ ਮੇਰੇ ਕੋਲ ਆਓ, ਤਾਂ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਦਾਖ ਦੀ ਵੇਲ ਤੋਂ ਅਤੇ ਆਪਣੇ ਹੀ ਹੰਜੀਰ ਦੇ ਰੁੱਖ ਤੋਂ ਫਲ ਖਾਵੇਗਾ ਅਤੇ ਹਰ ਕੋਈ ਆਪਣੇ ਹੀ ਹੌਂਦ ਦਾ ਪਾਣੀ ਪੀਵੇਗਾ।

17 ਜਦ ਤੱਕ ਮੈਂ ਆ ਕੇ ਤੁਹਾਨੂੰ ਇੱਕ ਅਜਿਹੇ ਦੇਸ ਵਿੱਚ ਨਾ ਲੈ ਜਾਵਾਂ ਜਿਹੜਾ ਤੁਹਾਡੇ ਦੇਸ ਵਾਂਗੂੰ ਅਨਾਜ ਅਤੇ ਨਵੀਂ ਮਧ ਦਾ ਦੇਸ, ਰੋਟੀ ਅਤੇ ਅੰਗੂਰੀ ਬਾਗਾਂ ਦਾ ਦੇਸ ਹੈ।

18 ਖ਼ਬਰਦਾਰ, ਕਿਤੇ ਹਿਜ਼ਕੀਯਾਹ ਇਹ ਆਖ ਕੇ ਤੁਹਾਨੂੰ ਨਾ ਭਰਮਾਵੇ ਕਿ ਯਹੋਵਾਹ ਸਾਨੂੰ ਛੁਡਾਵੇਗਾ!

19 ਭਲਾ, ਕੌਮਾਂ ਦੇ ਦੇਵਤਿਆਂ ਵਿੱਚੋਂ ਕਿਸੇ ਨੇ ਵੀ ਆਪਣੇ ਦੇਸ ਨੂੰ ਅੱਸੂਰ ਦੇ ਰਾਜੇ ਦੇ ਹੱਥੋਂ ਕਦੀ ਛੁਡਾਇਆ ਹੈ? ਹਮਾਥ ਅਤੇ ਅਰਪਾਦ ਸ਼ਹਿਰ ਦੇ ਦੇਵਤੇ ਕਿੱਥੇ ਹਨ? ਸਫ਼ਰਵਇਮ ਸ਼ਹਿਰ ਦੇ ਦੇਵਤੇ ਕਿੱਥੇ ਹਨ? ਕੀ ਉਹਨਾਂ ਨੇ ਸਾਮਰਿਆ ਨੂੰ ਮੇਰੇ ਹੱਥੋਂ ਛੁਡਾ ਲਿਆ?

20 ਦੇਸ਼-ਦੇਸ਼ ਦੇ ਸਾਰਿਆਂ ਦੇਵਤਿਆਂ ਵਿੱਚੋਂ ਉਹ ਕਿਹੜੇ ਹਨ, ਜਿਨ੍ਹਾਂ ਨੇ ਆਪਣਾ ਦੇਸ ਮੇਰੇ ਹੱਥੋਂ ਛੁਡਾ ਲਿਆ ਹੋਵੇ, ਫੇਰ ਕੀ ਯਹੋਵਾਹ ਮੇਰੇ ਹੱਥੋਂ ਯਰੂਸ਼ਲਮ ਨੂੰ ਛੁਡਾ ਲਵੇਗਾ?

21 ਪਰ ਲੋਕਾਂ ਨੇ ਚੁੱਪ ਵੱਟ ਲਈ ਅਤੇ ਉਹ ਨੂੰ ਇੱਕ ਗੱਲ ਦਾ ਵੀ ਉੱਤਰ ਨਾ ਦਿੱਤਾ, ਕਿਉਂ ਜੋ ਰਾਜੇ ਦਾ ਹੁਕਮ ਇਹ ਸੀ ਕਿ ਤੁਸੀਂ ਉਸ ਨੂੰ ਉੱਤਰ ਨਾ ਦੇਣਾ।

22 ਤਦ ਹਿਜ਼ਕੀਯਾਹ ਦਾ ਪੁੱਤਰ ਅਲਯਾਕੀਮ ਜੋ ਮਹਿਲ ਦਾ ਪ੍ਰਬੰਧਕ ਸੀ, ਅਤੇ ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ ਜੋ ਲਿਖਾਰੀ ਸੀ, ਕੱਪੜੇ ਪਾੜ ਕੇ ਹਿਜ਼ਕੀਯਾਹ ਦੇ ਕੋਲ ਆਏ ਅਤੇ ਉਨ੍ਹਾਂ ਨੇ ਉਸ ਨੂੰ ਰਬਸ਼ਾਕੇਹ ਦੀਆਂ ਗੱਲਾਂ ਦੱਸੀਆਂ।

ਰਾਜੇ ਦਾ ਯਸਾਯਾਹ ਕੋਲੋਂ ਸਲਾਹ ਮੰਗਣਾ

2 ਰਾਜਾ 19:1-7

1 ਜਦ ਹਿਜ਼ਕੀਯਾਹ ਰਾਜਾ ਨੇ ਇਹ ਸੁਣਿਆ ਤਾਂ ਦੁਖੀ ਹੋ ਕੇ ਆਪਣੇ ਕੱਪੜੇ ਪਾੜੇ ਅਤੇ ਆਪਣੇ ਦੁਆਲੇ ਤੱਪੜ ਲਪੇਟਿਆ ਅਤੇ ਯਹੋਵਾਹ ਦੇ ਭਵਨ ਵਿੱਚ ਗਿਆ।

2 ਅਤੇ ਉਸ ਨੇ ਅਲਯਾਕੀਮ ਨੂੰ ਜਿਹੜਾ ਮਹਿਲ ਦਾ ਪ੍ਰਬੰਧਕ ਸੀ, ਸ਼ਬਨਾ ਮੁਨੀਮ ਨੂੰ ਅਤੇ ਜਾਜਕਾਂ ਦੇ ਬਜ਼ੁਰਗਾਂ ਨੂੰ ਤੱਪੜ ਪੁਆ ਕੇ ਆਮੋਸ ਦੇ ਪੁੱਤਰ ਯਸਾਯਾਹ ਨਬੀ ਕੋਲ ਭੇਜਿਆ।

3 ਉਨ੍ਹਾਂ ਨੇ ਉਸ ਨੂੰ ਆਖਿਆ, ਹਿਜ਼ਕੀਯਾਹ ਇਹ ਆਖਦਾ ਹੈ ਕਿ ਇਹ ਦਿਨ ਦੁੱਖ, ਘੁਰਕੀ, ਅਤੇ ਸ਼ਰਮਿੰਦਗੀ ਦਾ ਦਿਨ ਹੈ ਕਿਉਂ ਜੋ ਬੱਚੇ ਤਾਂ ਜੰਮਣ ਵਾਲੇ ਹਨ ਪਰ ਜਣਨ ਦੀ ਸ਼ਕਤੀ ਨਹੀਂ ਰਹੀ।

4 ਹੋ ਸਕਦਾ ਹੈ ਯਹੋਵਾਹ ਤੇਰਾ ਪਰਮੇਸ਼ੁਰ ਰਬਸ਼ਾਕੇਹ ਦੀਆਂ ਗੱਲਾਂ ਸੁਣੇ ਜਿਸ ਨੂੰ ਉਹ ਦੇ ਸੁਆਮੀ ਅੱਸੂਰ ਦੇ ਰਾਜੇ ਨੇ ਭੇਜਿਆ ਹੈ ਕਿ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ, ਸ਼ਾਇਦ ਉਹ ਉਹਨਾਂ ਨੂੰ ਝਿੜਕੇ। ਇਸ ਲਈ ਤੂੰ ਬਚਿਆਂ-ਖੁਚਿਆਂ ਲਈ ਜੋ ਰਹਿ ਗਏ ਹਨ ਪ੍ਰਾਰਥਨਾ ਕਰ।

5 ਜਦ ਹਿਜ਼ਕੀਯਾਹ ਰਾਜਾ ਦੇ ਕਰਮਚਾਰੀ ਯਸਾਯਾਹ ਦੇ ਕੋਲ ਆਏ

6 ਤਾਂ ਯਸਾਯਾਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪਣੇ ਸੁਆਮੀ ਨੂੰ ਇਹ ਆਖਿਓ ਕਿ ਯਹੋਵਾਹ ਇਹ ਆਖਦਾ ਹੈ, ਤੂੰ ਉਨ੍ਹਾਂ ਗੱਲਾਂ ਤੋਂ ਜਿਹੜੀਆਂ ਤੂੰ ਸੁਣੀਆਂ ਹਨ, ਜਿਨ੍ਹਾਂ ਦੇ ਨਾਲ ਅੱਸੂਰ ਦੇ ਰਾਜੇ ਦੇ ਸੇਵਕਾਂ ਨੇ ਮੇਰੇ ਵਿਰੁੱਧ ਕੁਫ਼ਰ ਬਕਿਆ ਹੈ, ਨਾ ਡਰੀਂ।

7 ਵੇਖ, ਮੈਂ ਉਹ ਦੇ ਵਿੱਚ ਇੱਕ ਅਜਿਹੀ ਰੂਹ ਪਾਵਾਂਗਾ ਕਿ ਉਹ ਕੁਝ ਅਫ਼ਵਾਹ ਸੁਣ ਕੇ ਆਪਣੇ ਦੇਸ ਨੂੰ ਮੁੜ ਜਾਵੇਗਾ ਅਤੇ ਮੈਂ ਉਹ ਨੂੰ ਉਸੇ ਦੇ ਦੇਸ ਵਿੱਚ ਤਲਵਾਰ ਨਾਲ ਮਰਵਾ ਦਿਆਂਗਾ।

ਅੱਸੂਰ ਵੱਲੋਂ ਦੁਬਾਰਾ ਧਮਕੀ

2 ਰਾਜਾ 19:8-19

8 ਤਦ ਰਬਸ਼ਾਕੇਹ ਮੁੜ ਗਿਆ ਅਤੇ ਅੱਸੂਰ ਦੇ ਰਾਜੇ ਨੂੰ ਲਿਬਨਾਹ ਦੇ ਵਿਰੁੱਧ ਯੁੱਧ ਕਰਦਿਆਂ ਪਾਇਆ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਹ ਲਾਕੀਸ਼ ਤੋਂ ਚਲਾ ਗਿਆ ਹੈ।

9 ਜਦ ਉਸ ਨੇ ਕੂਸ਼ ਦੇ ਰਾਜੇ ਤਿਰਹਾਕਾਹ ਦੇ ਵਿਖੇ ਇਹ ਸੁਣਿਆ ਕਿ ਉਹ ਉਸ ਦੇ ਨਾਲ ਲੜਨ ਨੂੰ ਨਿੱਕਲਿਆ ਹੈ, ਤਾਂ ਉਸ ਨੇ ਇਹ ਸੁਣ ਕੇ ਹਿਜ਼ਕੀਯਾਹ ਵੱਲ ਸੰਦੇਸ਼ਵਾਹਕ ਭੇਜੇ,

10 ਤੁਸੀਂ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੂੰ ਇਹ ਆਖਣਾ ਕਿ ਤੇਰਾ ਪਰਮੇਸ਼ੁਰ ਜਿਸ ਦੇ ਉੱਤੇ ਤੇਰਾ ਭਰੋਸਾ ਹੈ, ਇਹ ਆਖ ਕੇ ਤੈਨੂੰ ਧੋਖਾ ਨਾ ਦੇਵੇ ਕਿ ਯਹੂਸ਼ਲਮ ਅੱਸੂਰ ਦੇ ਰਾਜੇ ਦੇ ਹੱਥ ਵਿੱਚ ਨਹੀਂ ਦਿੱਤਾ ਜਾਵੇਗਾ।

11 ਵੇਖ, ਤੂੰ ਆਪ ਸੁਣਿਆ ਹੈ ਕਿ ਅੱਸੂਰ ਦੇ ਰਾਜਿਆਂ ਨੇ ਸਾਰਿਆਂ ਦੇਸ਼ਾਂ ਨੂੰ ਨਾਸ ਕਰ ਕੇ ਉਹਨਾਂ ਨਾਲ ਕੀ ਕੀਤਾ। ਕੀ ਤੂੰ ਹੀ ਛੁੱਟ ਜਾਵੇਂਗਾ?

12 ਕੀ ਕੌਮਾਂ ਦੇ ਦੇਵਤਿਆਂ ਨੇ ਉਹਨਾਂ ਨੂੰ ਛੁਡਾਇਆ, ਜਿਨ੍ਹਾਂ ਨੂੰ ਮੇਰੇ ਪੁਰਖਿਆਂ ਨੇ ਨਾਸ ਕੀਤਾ ਅਰਥਾਤ ਗੋਜ਼ਾਨ ਨੂੰ, ਹਾਰਾਨ ਨੂੰ ਅਤੇ ਰਸ਼ਫ਼ ਅਤੇ ਅਦਨ ਦੇ ਪੁੱਤਰਾਂ ਨੂੰ ਜਿਹੜੇ ਤਲਾਸਾਰ ਵਿੱਚ ਸਨ?

13 ਹਮਾਥ ਦਾ ਰਾਜਾ, ਅਰਪਾਦ ਦਾ ਰਾਜਾ ਅਤੇ ਸਫ਼ਰਵਇਮ ਸ਼ਹਿਰ ਦਾ ਰਾਜਾ, ਹੇਨਾ ਅਤੇ ਇੱਵਾਹ ਦੇ ਰਾਜੇ ਕਿੱਥੇ ਹਨ?

14 ਜਦ ਹਿਜ਼ਕੀਯਾਹ ਨੇ ਸੰਦੇਸ਼ਵਾਹਕਾਂ ਦੇ ਹੱਥੋਂ ਉਹ ਪੱਤਰ ਲੈ ਕੇ ਪੜ੍ਹਿਆ, ਤਦ ਯਹੋਵਾਹ ਦੇ ਭਵਨ ਜਾ ਕੇ ਹਿਜ਼ਕੀਯਾਹ ਨੇ ਉਹ ਨੂੰ ਯਹੋਵਾਹ ਦੇ ਅੱਗੇ ਖੋਲ੍ਹ ਕੇ ਰੱਖ ਦਿੱਤਾ

15 ਅਤੇ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਇਹ ਆਖ ਕੇ ਪ੍ਰਾਰਥਨਾ ਕੀਤੀ,

16 ਹੇ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਬਿਰਾਜਣ ਵਾਲੇ, ਧਰਤੀ ਦੇ ਸਾਰੇ ਰਾਜਾਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ। ਤੂੰ ਅਕਾਸ਼ ਅਤੇ ਧਰਤੀ ਨੂੰ ਬਣਾਇਆ।

17 ਹੇ ਯਹੋਵਾਹ, ਆਪਣਾ ਕੰਨ ਲਾ ਅਤੇ ਸੁਣ! ਹੇ ਯਹੋਵਾਹ, ਆਪਣੀਆਂ ਅੱਖੀਆਂ ਖੋਲ੍ਹ ਅਤੇ ਵੇਖ! ਤੂੰ ਸਨਹੇਰੀਬ ਦੀਆਂ ਸਾਰੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਸ ਨੇ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਅਖਵਾ ਘੱਲੀਆਂ ਹਨ।

18 ਹੇ ਯਹੋਵਾਹ, ਸੱਚ-ਮੁੱਚ ਅੱਸੂਰ ਦੇ ਰਾਜਿਆਂ ਨੇ ਸਾਰੀਆਂ ਕੌਮਾਂ ਨੂੰ ਅਤੇ ਉਹਨਾਂ ਦੇ ਦੇਸ਼ਾਂ ਨੂੰ ਨਾਸ ਕੀਤਾ ਹੈ

19 ਅਤੇ ਉਹਨਾਂ ਨੇ ਉਨ੍ਹਾਂ ਦੇ ਦੇਵਤਿਆਂ ਨੂੰ ਅੱਗ ਵਿੱਚ ਪਾ ਦਿੱਤਾ ਕਿਉਂ ਜੋ ਉਹ ਦੇਵਤੇ ਨਹੀਂ ਸਨ ਸਗੋਂ ਮਨੁੱਖਾਂ ਦੇ ਹੱਥਾਂ ਦੀ ਕਾਰੀਗਰੀ, ਲੱਕੜੀ ਅਤੇ ਪੱਥਰ ਸਨ, ਇਸ ਲਈ ਉਹਨਾਂ ਨੇ ਉਨ੍ਹਾਂ ਨੂੰ ਨਾਸ ਕਰ ਦਿੱਤਾ।

20 ਹੁਣ, ਹੇ ਯਹੋਵਾਹ, ਸਾਡੇ ਪਰਮੇਸ਼ੁਰ, ਸਾਨੂੰ ਉਹ ਦੇ ਹੱਥੋਂ ਬਚਾ ਤਾਂ ਜੋ ਧਰਤੀ ਦੇ ਸਾਰੇ ਰਾਜ ਜਾਣ ਲੈਣ ਕਿ ਤੂੰ ਹੀ ਯਹੋਵਾਹ ਇਕੱਲਾ ਪਰਮੇਸ਼ੁਰ ਹੈਂ!

ਰਾਜੇ ਦੇ ਲਈ ਯਸਾਯਾਹ ਦਾ ਸੰਦੇਸ਼
2 ਰਾਜਾ 19:20-37

21 ਤਦ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਹ ਆਖਦਾ ਹੈ, ਇਸ ਲਈ ਕਿ ਤੂੰ ਅੱਸੂਰ ਦੇ ਰਾਜੇ ਸਨਹੇਰੀਬ ਦੇ ਵਿਖੇ ਮੇਰੇ ਅੱਗੇ ਪ੍ਰਾਰਥਨਾ ਕੀਤੀ ਹੈ,

22 ਇਸ ਲਈ ਇਹ ਉਹ ਬਚਨ ਹੈ ਜਿਹੜਾ ਯਹੋਵਾਹ ਉਹ ਦੇ ਵਿਖੇ ਬੋਲਦਾ ਹੈ, - ਸੀਯੋਨ ਦੀ ਕੁਆਰੀ ਧੀ ਤੈਨੂੰ ਤੁੱਛ ਜਾਣਦੀ ਹੈ, ਉਹ ਤੇਰਾ ਮਖੌਲ ਉਡਾਉਂਦੀ ਹੈ। ਯਰੂਸ਼ਲਮ ਦੀ ਧੀ ਤੇਰੇ ਪਿੱਛੇ ਸਿਰ ਹਿਲਾਉਂਦੀ ਹੈ।

23 ਤੂੰ ਕਿਸਨੂੰ ਬੋਲੀਆਂ ਮਾਰੀਆਂ, ਅਤੇ ਕਿਸ ਦੇ ਵਿਰੁੱਧ ਕੁਫ਼ਰ ਬਕਿਆ ਹੈ? ਤੂੰ ਕਿਸ ਦੇ ਵਿਰੁੱਧ ਆਪਣੀ ਅਵਾਜ਼ ਉੱਚੀ ਕੀਤੀ, ਅਤੇ ਘਮੰਡ ਨਾਲ ਆਪਣੀਆਂ ਅੱਖਾਂ ਉਤਾਰਾਂ ਚੁੱਕੀਆਂ? ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦੇ ਵਿਰੁੱਧ!

24 ਤੂੰ ਆਪਣੇ ਕਰਮਚਾਰੀਆਂ ਦੇ ਰਾਹੀਂ ਪ੍ਰਭੂ ਨੂੰ ਬੋਲੀਆਂ ਮਾਰੀਆਂ, ਅਤੇ ਆਖਿਆ, ਮੈਂ ਆਪਣਿਆਂ ਬਹੁਤਿਆਂ ਰਥਾਂ ਨਾਲ ਪਹਾੜਾਂ ਦੀਆਂ ਟੀਸੀਆਂ ਉੱਤੇ ਚੜ੍ਹਿਆ ਹਾਂ, ਸਗੋਂ ਲਬਾਨੋਨ ਦੇ ਵਿਚਕਾਰ ਤੱਕ। ਮੈਂ ਉਹ ਦੇ ਉੱਚੇ ਤੋਂ ਉੱਚੇ ਦਿਆਰ, ਤੇ ਵਧੀਆ ਤੋਂ ਵਧੀਆ ਸਰੂ ਵੱਢ ਛੱਡੇ। ਮੈਂ ਉਹ ਦੀ ਉੱਚੀ ਤੋਂ ਉੱਚੀ ਟੀਸੀ ਵਿੱਚ, ਉਹ ਦੀ ਫਲਦਾਰ ਜੰਗਲੀ ਵਾੜੀ ਵਿੱਚ ਜਾ ਵੜਿਆ।

25 ਮੈਂ ਤਾਂ ਪੁੱਟ-ਪੁੱਟ ਕੇ ਪਾਣੀ ਪੀਤਾ, ਮੈਂ ਆਪਣੇ ਪੈਰਾਂ ਦੀਆਂ ਤਲੀਆਂ ਨਾਲ ਮਿਸਰ ਦੀਆਂ ਸਾਰੀਆਂ ਨਦੀਆਂ ਨੂੰ ਸੁਕਾ ਦਿੱਤਾ।

26 ਕੀ ਤੂੰ ਨਹੀਂ ਸੁਣਿਆ ਜੋ ਬਹੁਤ ਚਿਰ ਤੋਂ ਮੈਂ ਇਹ ਠਾਣ ਲਿਆ ਸੀ, ਅਤੇ ਪੁਰਾਣਿਆਂ ਦਿਨਾਂ ਵਿੱਚ ਮੈਂ ਇਹ ਦੀ ਯੋਜਨਾ ਬਣਾਈ ਸੀ? ਹੁਣ ਮੈਂ ਉਹ ਨੂੰ ਪੂਰਾ ਕਰਦਾ ਹਾਂ ਕਿ ਤੂੰ ਗੜ੍ਹ ਵਾਲਿਆਂ ਸ਼ਹਿਰਾਂ ਨੂੰ ਉਜਾੜ-ਪੁਜਾੜ ਕੇ ਖੰਡਰ ਕਰ ਛੱਡੇਂ।

27 ਇਸ ਕਾਰਨ ਉਹਨਾਂ ਦੇ ਨਿਵਾਸੀ ਨਿਰਬਲ ਹੋਣ ਕਰਕੇ ਘਬਰਾ ਗਏ ਅਤੇ ਸ਼ਰਮਿੰਦੇ ਹੋਏ, ਉਹ ਖੇਤ ਦੇ ਸਾਗ ਪੱਤ ਅਤੇ ਹਰੀ ਅੰਗੂਰੀ, ਛੱਤ ਉੱਤੇ ਦੇ ਘਾਹ ਅਤੇ ਉਸ ਅੰਨ ਵਾਂਗੂੰ ਹੋ ਗਏ ਜੋ ਉੱਗਣ ਤੋਂ ਪਹਿਲਾਂ ਹੀ ਸੁੱਕ ਜਾਵੇ।

28 ਪਰ ਮੈਂ ਤੇਰਾ ਬੈਠਣਾ, ਤੇਰਾ ਅੰਦਰ-ਬਾਹਰ ਆਉਣਾ ਜਾਣਾ, ਅਤੇ ਤੇਰਾ ਮੇਰੇ ਉੱਤੇ ਖਿੜਣਾ ਜਾਣਦਾ ਹਾਂ।

29 ਇਸ ਲਈ ਕਿ ਤੇਰਾ ਮੇਰੇ ਉੱਤੇ ਖਿੜਣਾ ਅਤੇ ਤੇਰਾ ਰੌਲਾ ਮੇਰੇ ਕੰਨਾਂ ਤੱਕ ਪਹੁੰਚਿਆ ਹੈ, ਇਸ ਲਈ ਮੈਂ ਆਪਣੀ ਨਕੇਲ ਤੇਰੇ ਨੱਕ ਵਿੱਚ, ਅਤੇ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ, ਅਤੇ ਜਿਹੜੇ ਰਾਹ ਤੂੰ ਆਇਆ, ਉਸੇ ਰਾਹ ਤੈਨੂੰ ਪਿਛਾਹਾਂ ਮੋੜ ਦਿਆਂਗਾ।

30 ਅਤੇ ਤੇਰੇ ਲਈ ਇਹ ਨਿਸ਼ਾਨ ਹੋਵੇਗਾ, ਇਸ ਸਾਲ ਤੁਸੀਂ ਉਹ ਖਾਓ ਜੋ ਆਪ ਉੱਗੇ, ਦੂਜੇ ਸਾਲ ਉਹ ਜੋ ਉਸ ਤੋਂ ਉੱਗੇ, ਅਤੇ ਤੀਜੇ ਸਾਲ ਵਿੱਚ ਬੀ ਬੀਜੇ, ਵੱਢੇ, ਅੰਗੂਰੀ ਬਾਗ਼ ਲਾਓ ਅਤੇ ਉਨ੍ਹਾਂ ਦਾ ਫਲ ਖਾਓ।

31 ਤਦ ਉਹ ਲੋਕ ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚੇ ਹੋਏ ਹਨ, ਹੇਠਾਂ ਨੂੰ ਜੜ੍ਹ ਫੜ੍ਹ ਕੇ ਉਤਾਰਾਂ ਨੂੰ ਫਲਣਗੇ,

32 ਕਿਉਂ ਜੋ ਇੱਕ ਬਕੀਆ ਯਰੂਸ਼ਲਮ ਵਿੱਚੋਂ, ਅਤੇ ਬਚੇ ਹੋਏ ਸੀਯੋਨ ਪਰਬਤ ਵਿੱਚੋਂ ਨਿੱਕਲਣਗੇ, ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।

33 ਇਸ ਲਈ ਅੱਸੂਰ ਦੇ ਰਾਜੇ ਦੇ ਵਿਖੇ ਯਹੋਵਾਹ ਇਹ ਫ਼ਰਮਾਉਂਦਾ ਹੈ, - ਉਹ ਨਾ ਤਾਂ ਇਸ ਸ਼ਹਿਰ ਕੋਲ ਆਵੇਗਾ, ਨਾ ਐਥੇ ਤੀਰ ਚਲਾਵੇਗਾ, ਨਾ ਢਾਲ ਲੈ ਕੇ ਉਹ ਦੇ ਉੱਤੇ ਧਾਵਾ ਕਰੇਗਾ, ਨਾ ਉਹ ਦੇ ਅੱਗੇ ਦਮਦਮਾ ਬਣਾਵੇਗਾ।

34 ਜਿਸ ਰਾਹ ਉਹ ਆਇਆ ਹੈ, ਉਸੇ ਰਾਹ ਉਹ ਮੁੜ ਜਾਵੇਗਾ, ਉਹ ਇਸ ਸ਼ਹਿਰ ਕੋਲ ਨਾ ਆਵੇਗਾ, ਇਹ ਯਹੋਵਾਹ ਦਾ ਵਾਕ ਹੈ!

35 ਮੈਂ ਆਪਣੇ ਨਮਿੱਤ ਅਤੇ ਆਪਣੇ ਦਾਸ ਦਾਊਦ ਦੇ ਨਮਿੱਤ ਇਸ ਸ਼ਹਿਰ ਨੂੰ ਬਚਾਉਣ ਲਈ ਉਹ ਨੂੰ ਸਾਂਭ ਰੱਖਾਂਗਾ।

36 ਤਦ ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸੂਰੀਆਂ ਦੀ ਛਾਉਣੀ ਵਿੱਚ ਇੱਕ ਲੱਖ ਪਚਾਸੀ ਹਜ਼ਾਰ ਪੁਰਖ ਮਾਰ ਸੁੱਟੇ ਅਤੇ ਜਦ ਲੋਕ ਸਵੇਰ ਨੂੰ ਉੱਠੇ, ਤਾਂ ਵੇਖੇ, ਉੱਥੇ ਸਭ ਲੋਥਾਂ ਹੀ ਲੋਥਾਂ ਸਨ!

37 ਤਦ ਅੱਸੂਰ ਦਾ ਰਾਜਾ ਸਨਹੇਰੀਬ ਆਪਣੀ ਸੈਨਾਂ ਨਾਲ ਲੈ ਕੇ ਕੂਚ ਕਰ ਕੇ ਚੱਲਿਆ ਗਿਆ ਅਤੇ ਜਾ ਕੇ ਨੀਨਵਾਹ ਵਿੱਚ ਰਹਿਣ ਲੱਗਾ।

38 ਫੇਰ ਅਜਿਹਾ ਹੋਇਆ ਕਿ ਜਦ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ, ਤਾਂ ਇੱਕ ਦਿਨ ਉਹ ਦੇ ਪੁੱਤਰਾਂ ਅਦਰਮਲਕ ਅਤੇ ਸ਼ਰਸਰ ਨੇ ਉਹ ਨੂੰ ਤਲਵਾਰ ਨਾਲ ਵੱਢ ਦਿੱਤਾ ਅਤੇ ਉਹ ਅਰਾਰਾਤ ਦੇ ਦੇਸ ਨੂੰ ਭੱਜ ਗਏ। ਤਦ ਉਹ ਦਾ ਪੁੱਤਰ ਏਸਰ-ਹੱਦੋਨ ਉਹ ਦੇ ਥਾਂ ਰਾਜ ਕਰਨ ਲੱਗਾ।

ਰਾਜਾ ਹਿਜ਼ਕੀਯਾਹ ਦੀ ਬਿਮਾਰੀ ਅਤੇ ਚੰਗਾਈ
2 ਰਾਜਾ 20:1-11; 2 ਇਤ 32:24-26

1 ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਬਿਮਾਰ ਹੋ ਕੇ ਮਰਨ ਵਾਲਾ ਸੀ, ਤਾਂ ਆਮੋਸ ਦਾ ਪੁੱਤਰ ਯਸਾਯਾਹ ਨਬੀ ਉਹ ਦੇ ਕੋਲ ਆਇਆ ਅਤੇ ਉਹ ਨੂੰ ਆਖਿਆ, ਯਹੋਵਾਹ ਇਹ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜ਼ਿੰਮੇਵਾਰੀ ਪਾ, ਕਿਉਂ ਜੋ ਤੂੰ ਮਰਨ ਵਾਲਾ ਹੈਂ ਅਤੇ ਬਚੋਂਗਾ ਨਹੀਂ।

2 ਤਦ ਹਿਜ਼ਕੀਯਾਹ ਨੇ ਕੰਧ ਵੱਲ ਮੂੰਹ ਫੇਰ ਕੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ

3 ਅਤੇ ਆਖਿਆ, ਹੇ ਯਹੋਵਾਹ, ਯਾਦ ਕਰੀਂ ਕਿ ਮੈਂ ਕਿਵੇਂ ਤੇਰੇ ਹਜ਼ੂਰ ਵਫ਼ਾਦਾਰੀ ਅਤੇ ਦਿਲ ਦੀ ਖ਼ਰਿਆਈ ਨਾਲ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗ੍ਹਾਹ ਵਿੱਚ ਭਲਾ ਹੈ ਉਹੋ ਮੈਂ ਕੀਤਾ ਹੈ। ਤਦ ਹਿਜ਼ਕੀਯਾਹ ਭੁੱਬਾਂ ਮਾਰ-ਮਾਰ ਕੇ ਰੋਇਆ।

4 ਫੇਰ ਯਹੋਵਾਹ ਦਾ ਬਚਨ ਯਸਾਯਾਹ ਨੂੰ ਆਇਆ,

5 ਜਾ, ਹਿਜ਼ਕੀਯਾਹ ਨੂੰ ਆਖ ਕਿ ਯਹੋਵਾਹ ਤੇਰੇ ਪੁਰਖੇ ਦਾ ਉਦ ਦਾ ਪਰਮੇਸ਼ੁਰ ਇਹ ਆਖਦਾ ਹੈ, ਮੈਂ ਤੇਰੀ ਪ੍ਰਾਰਥਨਾ ਸੁਣੀ ਹੈ, ਮੈਂ ਤੇਰੇ ਅੱਥਰੂ ਵੇਖੇ ਹਨ। ਵੇਖ, ਮੈਂ ਤੇਰੀ ਉਮਰ ਵਿੱਚ ਪੰਦਰਾਂ ਸਾਲ ਹੋਰ ਵਧਾ ਦਿਆਂਗਾ।

6 ਮੈਂ ਤੈਨੂੰ ਅਤੇ ਇਸ ਸ਼ਹਿਰ ਨੂੰ ਅੱਸੂਰ ਦੇ ਰਾਜੇ ਦੇ ਹੱਥੋਂ ਛੁਡਾਵਾਂਗਾ ਅਤੇ ਇਸ ਸ਼ਹਿਰ ਦੀ ਰੱਖਿਆ ਰੱਖਾਂਗਾ।

7 ਯਹੋਵਾਹ ਨੇ ਜੋ ਬਚਨ ਬੋਲਿਆ ਹੈ ਉਹ ਉਸ ਨੂੰ ਪੂਰਾ ਕਰੇਗਾ, ਇਸ ਲਈ ਯਹੋਵਾਹ ਵੱਲੋਂ ਤੇਰੇ ਲਈ ਇਹ ਨਿਸ਼ਾਨ ਹੋਵੇਗਾ:

8 ਵੇਖ, ਮੈਂ ਉਸ ਪਰਛਾਵੇਂ ਨੂੰ ਜਿਹੜਾ ਆਹਾਜ਼ ਦੀ ਧੁੱਪ ਘੜੀ ਉੱਤੇ ਸੂਰਜ ਨਾਲ ਲਹਿ ਗਿਆ ਹੈ ਦਸ ਕਦਮ ਪਿਛਾਹਾਂ ਮੋੜ ਦਿਆਂਗਾ। ਤਦ ਸੂਰਜ ਦਾ ਪਰਛਾਵਾਂ ਦਸ ਕਦਮ ਧੁੱਪ ਘੜੀ ਉੱਤੇ ਮੁੜ ਗਿਆ, ਜਿੱਥੋਂ ਉਹ ਲਹਿ ਗਿਆ ਸੀ।

9 ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੀ ਲਿਖਤ, ਜੋ ਉਸ ਨੇ ਬਿਮਾਰ ਹੋ ਕੇ ਚੰਗੇ ਹੋਣ ਤੋਂ ਬਾਅਦ ਲਿਖੀ, -

10 ਮੈਂ ਆਖਿਆ ਸੀ ਕਿ ਮੈਂ ਆਪਣੀ ਅੱਧੀ ਉਮਰ ਵਿੱਚ ਹੀ ਪਤਾਲ ਦੇ ਫਾਟਕਾਂ ਵਿੱਚ ਚੱਲਿਆ ਜਾਵਾਂਗਾ, ਕਿਉਂਕਿ ਮੇਰੇ ਰਹਿੰਦੇ ਸਾਲ ਖੋਰ ਲਏ ਗਏ ਹਨ।

11 ਮੈਂ ਆਖਿਆ, ਮੈਂ ਯਹੋਵਾਹ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਫੇਰ ਨਹੀਂ ਵੇਖਾਂਗਾ, ਮੈਂ ਆਪਣੇ ਨਾਲ ਦਿਆਂ ਮਨੁੱਖਾਂ ਨੂੰ ਫੇਰ ਨਹੀਂ ਤੱਕਾਂਗਾ, ਨਾ ਉਨ੍ਹਾਂ ਨਾਲ ਵੱਸਾਂਗਾ ਜੋ ਇਸ ਸੰਸਾਰ ਵਿੱਚ ਵੱਸਦੇ ਹਨ।

12 ਮੇਰਾ ਡੇਰਾ ਪੁੱਟਿਆ ਗਿਆ, ਅਤੇ ਅਯਾਲੀ ਦੇ ਤੰਬੂ ਵਾਂਗੂੰ ਮੇਰੇ ਉੱਤੇ ਚੁੱਕਿਆ ਗਿਆ, ਮੈਂ ਜੁਲਾਹੇ ਵਾਂਗੂੰ ਆਪਣਾ ਜੀਵਨ ਲਪੇਟ ਲਿਆ, ਉਹ ਮੈਨੂੰ ਖੱਡੀ ਤੋਂ ਕੱਟ ਦੇਵੇਗਾ, ਇੱਕ ਹੀ ਦਿਨ ਵਿੱਚ ਤੂੰ ਮੇਰਾ ਅੰਤ ਕਰ ਦੇਵੇਂਗਾ।

13 ਮੈਂ ਸਵੇਰ ਤੱਕ ਤਸੱਲੀ ਨਾਲ ਉਡੀਕਦਾ ਰਿਹਾ, ਪਰ ਉਹ ਬੱਬਰ ਸ਼ੇਰ ਵਾਂਗੂੰ ਮੇਰੀਆਂ ਸਾਰੀਆਂ ਹੱਡੀਆਂ ਭੰਨ ਸੁੱਟਦਾ ਹੈ, ਇੱਕ ਹੀ ਦਿਨ ਵਿੱਚ ਤੂੰ ਮੇਰਾ ਅੰਤ ਕਰ ਦੇਵੇਂਗਾ।

14 ਮੈਂ ਅਬਾਬੀਲ ਜਾਂ ਕੂੰਜ ਵਾਂਗੂੰ ਚੀਂ-ਚੀਂ ਕਰਦਾ ਰਿਹਾ, ਮੈਂ ਘੁੱਗੀ ਵਾਂਗੂੰ ਹੂੰਗਦਾ ਰਿਹਾ, ਮੇਰੀਆਂ ਅੱਖਾਂ ਉਤਾਹਾਂ ਵੇਖਣ ਤੋਂ ਰਹਿ ਗਈਆਂ, ਹੇ ਯਹੋਵਾਹ, ਮੇਰੇ ਉੱਤੇ ਜੁਲਮ ਹੋਇਆ ਹੈ, ਤੂੰ ਮੇਰੀ ਜ਼ਮਾਨਤ ਦੇ!

15 ਮੈਂ ਕੀ ਬੋਲਾਂ? ਉਸ ਨੇ ਮੈਨੂੰ ਆਖਿਆ ਅਤੇ ਉਸ ਨੇ ਆਪ ਹੀ ਕੀਤਾ ਵੀ। ਮੈਂ ਆਪਣੀ ਜਾਨ ਦੀ ਕੁਝਤਣ ਦੇ ਕਾਰਨ, ਆਪਣੇ ਸਾਰੇ ਸਾਲ ਹੌਲੀ-ਹੌਲੀ ਚੱਲਾਂਗਾ।

16 ਹੇ ਪ੍ਰਭੂ, ਇਨ੍ਹਾਂ ਗੱਲਾਂ ਦੇ ਕਾਰਨ ਮਨੁੱਖ ਜੀਉਂਦੇ ਹਨ, ਅਤੇ ਇਨ੍ਹਾਂ ਸਾਰੀਆਂ ਵਿੱਚ ਹੀ ਮੇਰੇ ਆਤਮਾ ਨੂੰ ਜੀਵਨ ਮਿਲਦਾ ਹੈ, ਤੂੰ ਮੈਨੂੰ ਚੰਗਾ ਕਰ ਅਤੇ ਮੈਨੂੰ ਜੀਵਨ ਬਖ਼ਸ਼।

17 ਵੇਖ, ਮੇਰੀ ਹੀ ਸ਼ਾਂਤੀ ਲਈ ਮੈਨੂੰ ਕੁਝਤਣ ਹੀ ਕੁਝਤਣ ਸਹਿਣੀ ਪਈ, ਪਰ ਤੂੰ ਪ੍ਰੇਮ ਨਾਲ ਮੇਰੀ ਜਾਨ ਨੂੰ ਵਿਨਾਸ਼ ਦੇ ਟੇਏ ਤੋਂ ਛੁਡਾਇਆ ਹੈ, ਕਿਉਂ ਜੋ ਤੂੰ ਮੇਰੇ ਸਾਰੇ ਪਾਪਾਂ ਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ ਹੈ।

18 ਪਤਾਲ ਤਾਂ ਤੇਰਾ ਧੰਨਵਾਦ ਨਹੀਂ ਕਰ ਸਕਦਾ, ਨਾ ਮੌਤ ਤੇਰੀ ਉਸਤਤ ਕਰ ਸਕਦੀ, ਕਬਰ ਵਿੱਚ ਲਹਿਣ ਵਾਲੇ ਤੇਰੀ ਵਫ਼ਾਦਾਰੀ ਦੀ ਆਸ ਨਹੀਂ ਰੱਖ ਸਕਦੇ।

19 ਜੀਉਂਦਾ, ਹਾਂ, ਜੀਉਂਦਾ ਹੀ ਤੇਰਾ ਧੰਨਵਾਦ ਕਰੇਗਾ, ਜਿਵੇਂ ਮੈਂ ਅੱਜ ਕਰਦਾ ਹਾਂ! ਪਿਤਾ ਆਪਣੇ ਪੁੱਤਰਾਂ ਨੂੰ ਤੇਰੀ ਵਫ਼ਾਦਾਰੀ ਦੱਸੇਗਾ।

20 ਯਹੋਵਾਹ ਮੈਨੂੰ ਬਚਾਵੇਗਾ, ਇਸ ਲਈ ਅਸੀਂ ਆਪਣੇ ਤਾਰ ਵਾਲੇ ਵਾਜਿਆਂ ਨਾਲ, ਆਪਣੀ ਉਮਰ ਦੇ ਸਾਰੇ ਦਿਨ ਯਹੋਵਾਹ ਦੇ ਭਵਨ ਵਿੱਚ ਗੀਤ ਗਾਉਂਦੇ ਰਹਾਂਗੇ।

21 ਯਸਾਯਾਹ ਨੇ ਆਖਿਆ ਸੀ, ਤੁਸੀਂ ਹੰਜੀਰਾਂ ਦੀ ਇੱਕ ਲੁੱਪਰੀ ਲੈ ਕੇ ਉਹ ਦੇ ਫੇੜੇ ਉੱਤੇ ਲੇਪ ਕਰ ਦਿਓ ਤਾਂ ਉਹ ਬਚ ਜਾਵੇਗਾ।

22 ਹਿਜ਼ਕੀਯਾਹ ਨੇ ਪੁੱਛਿਆ ਸੀ, ਇਸ ਦਾ ਕੀ ਨਿਸ਼ਾਨ ਹੈ ਜੇ ਮੈਂ ਯਹੋਵਾਹ ਦੇ ਭਵਨ ਨੂੰ ਜਾਂਵਾਂਗਾ?

39

ਬਾਬਲ ਤੋਂ ਆਏ ਹੋਏ ਦੂਤ

2 ਰਾਜਾ 20:12-19

1 ਉਸ ਸਮੇਂ ਬਾਬਲ ਦੇ ਰਾਜੇ ਬਲਦਾਨ ਦੇ ਪੁੱਤਰ ਮਰੋਦਕ-ਬਲਦਾਨ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਇੱਕ ਸੁਗ਼ਾਤ ਭੇਜੀ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬਿਮਾਰ ਹੋ ਗਿਆ ਸੀ ਅਤੇ ਹੁਣ ਚੰਗਾ ਹੋ ਗਿਆ ਹੈ।

2 ਹਿਜ਼ਕੀਯਾਹ ਉਹਨਾਂ ਦੇ ਕਾਰਨ ਅਨੰਦ ਹੋਇਆ ਅਤੇ ਉਹਨਾਂ ਨੂੰ ਆਪਣਾ ਸ਼ਾਹੀ ਖਜ਼ਾਨਾ ਵਿਖਾਇਆ ਅਰਥਾਤ ਚਾਂਦੀ, ਸੋਨਾ, ਮਸਾਲਾ, ਖ਼ਾਲਸ ਤੇਲ, ਆਪਣਾ ਸਾਰਾ ਸ਼ਸਤਰ-ਖ਼ਾਨਾ ਅਤੇ ਉਹ ਸਭ ਕੁਝ ਜੋ ਉਹ ਦੇ ਖਜ਼ਾਨਿਆਂ ਵਿੱਚ ਸੀ। ਉਹ ਦੇ ਮਹਿਲ ਵਿੱਚ ਅਤੇ ਉਹ ਦੇ ਸਾਰੇ ਰਾਜ ਵਿੱਚ ਅਜਿਹਾ ਕੁਝ ਨਹੀਂ ਸੀ ਜਿਸ ਨੂੰ ਹਿਜ਼ਕੀਯਾਹ ਨੇ ਉਹਨਾਂ ਨੂੰ ਨਹੀਂ ਵਿਖਾਇਆ।

3 ਤਦ ਯਸਾਯਾਹ ਨਬੀ ਹਿਜ਼ਕੀਯਾਹ ਰਾਜਾ ਦੇ ਕੋਲ ਆਇਆ ਅਤੇ ਉਸ ਨੂੰ ਪੁੱਛਿਆ, ਇਨ੍ਹਾਂ ਮਨੁੱਖਾਂ ਨੇ ਕੀ ਆਖਿਆ ਅਤੇ ਉਹ ਕਿੱਥੋਂ ਤੇਰੇ ਕੋਲ ਆਏ ਹਨ? ਹਿਜ਼ਕੀਯਾਹ ਨੇ ਅੱਗੋਂ ਉੱਤਰ ਦਿੱਤਾ, ਉਹ ਇੱਕ ਦੂਰ ਦੇਸ ਤੋਂ ਮੇਰੇ ਕੋਲ ਆਏ, ਅਰਥਾਤ ਬਾਬਲ ਤੋਂ।

4 ਫੇਰ ਯਸਾਯਾਹ ਨੇ ਪੁੱਛਿਆ, ਉਹਨਾਂ ਨੇ ਤੇਰੇ ਮਹਿਲ ਵਿੱਚ ਕੀ-ਕੀ ਵੇਖਿਆ? ਤਦ ਹਿਜ਼ਕੀਯਾਹ ਨੇ ਆਖਿਆ, ਜੋ ਕੁਝ ਮੇਰੇ ਮਹਿਲ ਵਿੱਚ ਹੈ, ਉਹ ਸਭ ਉਹਨਾਂ ਨੇ ਵੇਖਿਆ, ਮੇਰਿਆਂ ਖਜ਼ਾਨਿਆਂ ਵਿੱਚ ਅਜਿਹੀ ਕੋਈ ਚੀਜ਼ ਨਹੀਂ ਜੋ ਮੈਂ ਉਹਨਾਂ ਨੂੰ ਨਹੀਂ ਵਿਖਾਈ।

5 ਤਦ ਯਸਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, ਸੈਨਾਂ ਦੇ ਯਹੋਵਾਹ ਦਾ ਬਚਨ ਸੁਣ!

6 ਵੇਖ, ਉਹ ਦਿਨ ਆਉਂਦੇ ਹਨ ਜਦ ਸਭ ਕੁਝ ਜੋ ਤੇਰੇ ਮਹਿਲ ਵਿੱਚ ਹੈ ਅਤੇ ਜੋ ਕੁਝ ਤੇਰੇ ਪੁਰਖਿਆਂ ਨੇ ਅੱਜ ਦੇ ਦਿਨ ਤੱਕ ਇਕੱਠਾ ਕੀਤਾ ਹੈ, ਬਾਬਲ ਨੂੰ ਲੈ ਜਾਇਆ ਜਾਵੇਗਾ, ਕੁਝ ਵੀ ਛੱਡਿਆ ਨਾ ਜਾਵੇਗਾ, ਯਹੋਵਾਹ ਆਖਦਾ ਹੈ

7 ਅਤੇ ਤੇਰੇ ਪੁੱਤਰਾਂ ਵਿੱਚੋਂ, ਜੋ ਤੇਰੇ ਵੰਸ਼ ਵਿੱਚ ਪੈਦਾ ਹੋਣਗੇ, ਜਿਨ੍ਹਾਂ ਨੂੰ ਤੂੰ ਜਨਮ ਦੇਵੇਂਗਾ, ਉਨ੍ਹਾਂ ਵਿੱਚੋਂ ਕਈਆਂ ਨੂੰ ਉਹ ਲੈ ਜਾਣਗੇ ਅਤੇ ਉਹ ਬਾਬਲ ਦੇ ਰਾਜੇ ਦੇ ਮਹਿਲ ਵਿੱਚ ਖੁਸਰੇ ਬਣਨਗੇ।

8 ਹਿਜ਼ਕੀਯਾਹ ਨੇ ਯਸਾਯਾਹ ਨੂੰ ਆਖਿਆ, ਯਹੋਵਾਹ ਦਾ ਬਚਨ ਜੋ ਤੂੰ ਬੋਲਿਆ ਉਹ ਚੰਗਾ ਹੈ। ਫੇਰ ਉਸ ਨੇ ਇਹ ਵੀ ਆਖਿਆ, ਮੇਰੇ ਦਿਨਾਂ ਵਿੱਚ ਤਾਂ ਸ਼ਾਂਤੀ ਅਤੇ ਅਮਨ ਰਹੇਗਾ।

40

ਤਸੱਲੀ ਦੇ ਬਚਨ

1 ਦਿਲਾਸਾ ਦਿਓ, ਮੇਰੀ ਪਰਜਾ ਨੂੰ ਦਿਲਾਸਾ ਦਿਓ, ਤੁਹਾਡਾ ਪਰਮੇਸ਼ੁਰ ਆਖਦਾ ਹੈ।

2 ਯਹੂਸ਼ਲਮ ਨਾਲ ਸ਼ਾਂਤੀ ਦੀਆਂ ਗੱਲਾਂ ਕਰੋ ਅਤੇ ਉਸ ਨੂੰ ਪੁਕਾਰ ਕੇ ਆਖੋ, ਤੇਰੀ ਔਖੀ ਸੇਵਾ ਪੂਰੀ ਹੋਈ ਹੈ, ਤੇਰੀ ਬਦੀ ਦੀ ਸਜ਼ਾ ਭਰ ਦਿੱਤੀ ਗਈ ਹੈ, ਯਹੋਵਾਹ ਦੇ ਹੱਥੋਂ ਤੂੰ ਆਪਣੇ ਸਾਰੇ ਪਾਪਾਂ ਦੀ ਦੁੱਗਣੀ ਸਜ਼ਾ ਪਾ ਚੁੱਕੀ ਹੈਂ।

3 ਇੱਕ ਅਵਾਜ਼ ਪੁਕਾਰਦੀ ਹੈ, ਉਜਾੜ ਵਿੱਚ ਯਹੋਵਾਹ ਦਾ ਰਾਹ ਤਿਆਰ ਕਰੋ, ਬਿਆਬਾਨ ਵਿੱਚ ਸਾਡੇ ਪਰਮੇਸ਼ੁਰ ਲਈ ਇੱਕ ਸ਼ਾਹੀ ਮਾਰਗ ਨੂੰ ਸਿੱਧਾ ਕਰੋ।

4 ਹਰੇਕ ਘਾਟੀ ਭਰ ਦਿੱਤੀ ਜਾਵੇਗੀ, ਅਤੇ ਹਰੇਕ ਪਰਬਤ ਅਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਖੁਰਦਰਾ ਪੱਧਰਾ ਅਤੇ ਉੱਚੇ-ਨੀਵੇਂ ਥਾਂ ਸਿੱਧੇ ਕੀਤੇ ਜਾਣਗੇ।

5 ਯਹੋਵਾਹ ਦਾ ਪਰਤਾਪ ਪਰਗਟ ਹੋਵੇਗਾ, ਅਤੇ ਸਾਰੇ ਪ੍ਰਾਣੀ ਇਕੱਠੇ ਵੇਖਣਗੇ, ਯਹੋਵਾਹ ਨੇ ਆਪਣੇ ਮੂੰਹ ਨਾਲ ਬੋਲਿਆ ਹੈ।

6 ਇੱਕ ਅਵਾਜ਼ ਆਖਦੀ ਹੈ, ਪਰਚਾਰ ਕਰ! ਤਾਂ ਮੈਂ ਆਖਿਆ, ਮੈਂ ਕੀ ਪਰਚਾਰ ਕਰਾਂ? ਹਰੇਕ ਪ੍ਰਾਣੀ ਘਾਹ ਹੀ ਹੈ, ਉਹ ਦਾ ਸਾਰਾ ਸੁਹੱਪਣ ਖੇਤ ਦੇ ਫੁੱਲ ਵਰਗਾ ਹੈ।

7 ਜਦ ਯਹੋਵਾਹ ਦਾ ਸਾਹ ਉਸ ਉੱਤੇ ਫੂਕਿਆ ਜਾਂਦਾ ਹੈ, ਤਾਂ ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, - ਸੱਚ-ਮੁੱਚ ਲੋਕ ਘਾਹ ਹੀ ਹਨ!

8 ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਸਾਡੇ ਪਰਮੇਸ਼ੁਰ ਦਾ ਬਚਨ ਸਦਾ ਤੱਕ ਕਾਇਮ ਰਹੇਗਾ।

9 ਹੇ ਸੀਯੋਨ ਖੁਸ਼ਖਬਰੀ ਦੇ ਸੁਣਾਉਣ ਵਾਲੀ, ਉੱਚੇ ਪਰਬਤ ਉੱਤੇ ਚੜ੍ਹ ਜਾ! ਹੇ ਯਹੂਸ਼ਲਮ, ਖੁਸ਼ਖਬਰੀ ਦੇ ਸੁਣਾਉਣ ਵਾਲੀ, ਆਪਣੀ ਅਵਾਜ਼ ਜ਼ੋਰ ਨਾਲ ਉੱਚੀ ਕਰ ਕੇ ਚੁੱਕ! ਉੱਚੀ ਕਰ ਕੇ ਚੁੱਕ, ਨਾ ਡਰ, ਯਹੂਦਾਹ ਦੇ ਸ਼ਹਿਰਾਂ ਨੂੰ ਆਖ, ਆਪਣੇ ਪਰਮੇਸ਼ੁਰ ਨੂੰ ਵੇਖੋ!

10 ਵੇਖੋ, ਪ੍ਰਭੂ ਯਹੋਵਾਹ ਬਲ ਨਾਲ ਆ ਰਿਹਾ ਹੈ, ਉਹ ਦੀ ਭੁਜਾ ਉਹ ਦੇ ਲਈ ਰਾਜ ਕਰਦੀ ਹੈ, ਵੇਖੋ, ਉਹ ਦਾ ਫਲ ਉਹ ਦੇ ਨਾਲ ਹੈ, ਅਤੇ ਉਹ ਦਾ ਬਦਲਾ ਉਹ ਦੇ ਸਨਮੁਖ ਹੈ।

11 ਉਹ ਅਯਾਲੀ ਵਾਂਗੂੰ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਰੇਗਾ।

ਇਸਰਾਏਲ ਦਾ ਸ਼ਾਨਦਾਰ ਪਰਮੇਸ਼ੁਰ

12 ਕਿਸ ਨੇ ਆਪਣੀਆਂ ਚੁਲੀਆਂ ਨਾਲ ਸਮੁੰਦਰਾਂ ਨੂੰ ਮਿਣਿਆ ਹੈ, ਅਤੇ ਆਪਣੀਆਂ ਗਿੱਠਾਂ ਨਾਲ ਅਕਾਸ਼ ਨੂੰ ਮਾਪਿਆ, ਧਰਤੀ ਦੀ ਧੂੜ ਨੂੰ ਟੋਪੇ ਵਿੱਚ ਭਰਿਆ, ਪਹਾੜਾਂ ਨੂੰ ਤਕੜੀਆਂ ਵਿੱਚ, ਅਤੇ ਟਿੱਬਿਆਂ ਨੂੰ ਤਰਾਜ਼ੂ ਵਿੱਚ ਤੋਲਿਆ ਹੈ?

13 ਕਿਸ ਨੇ ਯਹੋਵਾਹ ਦੇ ਆਤਮਾ ਨੂੰ ਮਾਰਗ ਵਿਖਾਇਆ ਜਾਂ ਉਹ ਦਾ ਸਲਾਹਕਾਰ ਹੋ ਕੇ ਉਸ ਨੂੰ ਸਮਝਾਇਆ?

14 ਉਹ ਨੇ ਕਿਸ ਦੇ ਨਾਲ ਸਲਾਹ ਕੀਤੀ, ਕਿਸ ਨੇ ਉਹ ਨੂੰ ਸਮਝ ਬਖਸ਼ੀ, ਜਾਂ ਨਿਆਂ ਦਾ ਮਾਰਗ ਉਹ ਨੂੰ ਸਿਖਾਇਆ, ਜਾਂ ਉਸ ਨੂੰ ਵਿੱਦਿਆ ਸਿਖਾਈ, ਜਾਂ ਉਸ ਨੂੰ ਗਿਆਨ ਦਾ ਰਾਹ ਸਮਝਾਇਆ?

15 ਵੇਖੋ, ਕੌਮਾਂ ਡੋਲ ਵਿੱਚੋਂ ਇੱਕ ਤੁਪਕੇ ਜਿਹੀਆਂ ਹਨ, ਅਤੇ ਤਰਾਜ਼ੂਆਂ ਦੀ ਧੂੜ ਜਿਹੀਆਂ ਠਹਿਰਦੀਆਂ ਹਨ, ਵੇਖੋ, ਉਹ ਟਾਪੂਆਂ ਨੂੰ ਧੂੜ ਦੇ ਕਣਾਂ ਵਾਂਗੂੰ ਚੁੱਕ ਲੈਂਦਾ ਹੈ।

16 ਲਬਾਨੋਨ ਬਾਲਣ ਲਈ ਥੋੜ੍ਹਾ ਹੈ, ਅਤੇ ਉਹ ਦੇ ਪਸ਼ੂ ਹੋਮ ਬਲੀ ਲਈ ਕਾਫ਼ੀ ਨਹੀਂ ਹਨ।

17 ਸਾਰੀਆਂ ਕੌਮਾਂ ਉਹ ਦੇ ਸਨਮੁਖ ਕੁਝ ਨਹੀਂ ਹਨ, ਉਹ ਉਸ ਦੀ ਨਜ਼ਰ ਵਿੱਚ ਵਿਅਰਥ ਅਤੇ ਫੇਕਟ ਤੋਂ ਵੀ ਘੱਟ ਗਿਣੀਆਂ ਜਾਂਦੀਆਂ ਹਨ।

18 ਤੁਸੀਂ ਪਰਮੇਸ਼ੁਰ ਨੂੰ ਕਿਸ ਦੇ ਵਰਗਾ ਦੱਸੋਗੇ, ਜਾਂ ਕਿਹੜੀ ਚੀਜ਼ ਨਾਲ ਉਹ ਦੀ ਉਪਮਾ ਦਿਓਗੇ।

19 ਮੂਰਤ? ਕਾਰੀਗਰ ਉਹ ਨੂੰ ਢਾਲਦਾ ਹੈ, ਅਤੇ ਸੁਨਿਆਰ ਉਹ ਦੇ ਉੱਤੇ ਸੋਨਾ ਮੜ੍ਹਦਾ ਹੈ, ਅਤੇ ਚਾਂਦੀ ਦੀਆਂ ਜੰਜੀਰਾਂ ਬਣਾਉਂਦਾ ਹੈ।

20 ਜਿਹੜਾ ਅਜਿਹੀ ਭੇਟ ਦੇਣ ਲਈ ਗਰੀਬ ਹੈ, ਉਹ ਅਜਿਹੀ ਲੱਕੜੀ ਚੁਣ ਲੈਂਦਾ ਹੈ ਜਿਹੜੀ ਗਲਣ ਵਾਲੀ ਨਹੀਂ, ਉਹ ਆਪਣੇ ਲਈ ਕੋਈ ਨਿਪੁੰਨ ਕਾਰੀਗਰ ਭਾਲਦਾ ਹੈ, ਤਾਂ ਜੋ ਉਹ ਇੱਕ ਅਜਿਹੀ ਮੂਰਤ ਕਾਇਮ ਕਰੇ, ਜਿਹੜੀ ਹਿੱਲੇ ਨਾ।

21 ਕੀ ਤੁਸੀਂ ਨਹੀਂ ਜਾਣਦੇ, ਕੀ ਤੁਸੀਂ ਨਹੀਂ ਸੁਣਦੇ? ਕੀ ਉਹ ਆਦ ਤੋਂ ਤੁਹਾਨੂੰ ਨਹੀਂ ਦੱਸਿਆ ਗਿਆ? ਕੀ ਧਰਤੀ ਦੇ ਮੁੱਢੋਂ ਤੁਸੀਂ ਨਹੀਂ ਸਮਝਿਆ?

22 ਉਹੋ ਹੈ ਜਿਹੜਾ ਧਰਤੀ ਦੇ ਘੇਰੇ ਉੱਪਰ ਬੈਠਦਾ ਹੈ, ਅਤੇ ਧਰਤੀ ਦੇ ਵਾਸੀ ਟਿੱਡਿਆਂ ਵਾਂਗੂੰ ਹਨ, ਜਿਹੜਾ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈ, ਅਤੇ ਵੱਸਣ ਲਈ ਉਹਨਾਂ ਨੂੰ ਤੰਬੂ ਵਾਂਗੂੰ ਫੈਲਾਉਂਦਾ ਹੈ,

23 ਜਿਹੜਾ ਇਖਤਿਆਰ ਵਾਲਿਆਂ ਨੂੰ ਤੁੱਛ ਜਿਹੇ ਕਰ ਦਿੰਦਾ, ਅਤੇ ਧਰਤੀ ਦੇ ਨਿਆਂਈਆਂ ਨੂੰ ਫੇਕਟ ਬਣਾ ਦਿੰਦਾ ਹੈ।

24 ਉਹ ਅਜੇ ਲਾਏ ਹੀ ਹਨ, ਉਹ ਅਜੇ ਬੀਜੇ ਹੀ ਹਨ, ਉਹਨਾਂ ਦੀ ਨਾਲੀ ਨੇ ਅਜੇ ਧਰਤੀ ਵਿੱਚ ਜੜ੍ਹ ਹੀ ਫੜੀ ਹੈ, ਕਿ ਉਹ ਉਹਨਾਂ ਉੱਤੇ ਫੂਕ ਮਾਰਦਾ ਹੈ, ਅਤੇ ਉਹ ਕੁਮਲਾ ਜਾਂਦੇ ਅਤੇ ਤੂਫ਼ਾਨ ਉਹਨਾਂ ਨੂੰ ਕੱਖਾਂ ਵਾਂਗੂੰ ਉਡਾ ਕੇ ਲੈ ਜਾਂਦਾ ਹੈ।

25 ਤੁਸੀਂ ਮੈਨੂੰ ਕਿਸ ਦੇ ਵਰਗਾ ਦੱਸੋਗੇ, ਕਿ ਮੈਂ ਉਹ ਦੇ ਤੁੱਲ ਠਹਿਰਾਂ? ਪਵਿੱਤਰ ਪੁਰਖ ਆਖਦਾ ਹੈ।

26 ਆਪਣੀਆਂ ਅੱਖਾਂ ਉਤਾਹਾਂ ਚੁੱਕੋ, ਅਤੇ ਵੇਖੋ, ਕਿਸ ਨੇ ਇਹਨਾਂ ਨੂੰ ਸਿਰਜਿਆ, ਜਿਹੜਾ ਇਹਨਾਂ ਦੀ ਸੈਨਾਂ ਗਿਣ ਕੇ ਬਾਹਰ ਲੈ ਜਾਂਦਾ ਹੈ, ਉਹ ਇਹਨਾਂ ਸਾਰਿਆਂ ਨੂੰ ਨਾਮ ਲੈ-ਲੈ ਕੇ ਪੁਕਾਰਦਾ ਹੈ, ਉਹ ਦੀ ਵੱਡੀ ਸ਼ਕਤੀ ਨਾਲ, ਅਤੇ ਉਹ ਦੇ ਡਾਢੇ ਬਲ ਦੇ ਕਾਰਨ, ਇੱਕ ਦੀ ਵੀ ਕਮੀ ਨਹੀਂ ਹੁੰਦੀ।

27 ਹੇ ਯਾਕੂਬ, ਤੂੰ ਕਿਉਂ ਆਖਦਾ, ਅਤੇ ਹੇ ਇਸਰਾਏਲ, ਤੂੰ ਕਿਉਂ ਬੋਲਦਾ ਹੈਂ, ਕਿ ਮੇਰਾ ਰਾਹ ਯਹੋਵਾਹ ਤੋਂ ਲੁਕਿਆ ਹੋਇਆ ਹੈ, ਅਤੇ ਮੇਰਾ ਇਨਸਾਫ਼ ਮੇਰੇ ਪਰਮੇਸੁਰ ਵੱਲੋਂ ਛੱਡਿਆ ਗਿਆ ਹੈ?

28 ਕੀ ਤੂੰ ਨਹੀਂ ਜਾਣਿਆ, ਕੀ ਤੂੰ ਨਹੀਂ ਸੁਣਿਆ, ਕਿ ਅਨਾਦੀ ਪਰਮੇਸੁਰ ਯਹੋਵਾਹ ਜੋ ਧਰਤੀ ਦਿਆਂ ਬੰਨਿਆਂ ਦਾ ਕਰਤਾ ਹੈ, ਨਾ ਹੁੱਸਦਾ ਹੈ, ਨਾ ਥੱਕਦਾ ਹੈ, ਉਹ ਦੀ ਸਮਝ ਅਥਾਹ ਹੈ?

29 ਉਹ ਥੱਕੇ ਹੋਏ ਨੂੰ ਬਲ ਦਿੰਦਾ ਹੈ, ਅਤੇ ਨਿਰਬਲ ਦੀ ਸ਼ਕਤੀ ਵਧਾਉਂਦਾ ਹੈ।

30 ਮੁੰਡੇ ਹੁੱਸ ਜਾਣਗੇ ਅਤੇ ਥੱਕ ਜਾਣਗੇ, ਅਤੇ ਜੁਆਨ ਵੀ ਡਿੱਗ ਹੀ ਪੈਣਗੇ,

31 ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ ਦੌੜਨਗੇ ਅਤੇ ਨਾ ਥੱਕਣਗੇ, ਉਹ ਚੱਲਣਗੇ ਅਤੇ ਹੁੱਸਣਗੇ ਨਹੀਂ।

41

ਇਸਰਾਏਲ ਨੂੰ ਪਰਮੇਸ਼ੁਰ ਵੱਲੋਂ ਤਸੱਲੀ

1 ਹੇ ਟਾਪੂਓ, ਮੇਰੇ ਅੱਗੇ ਚੁੱਪ ਰਹੋ ਅਤੇ ਸੁਣੋ, ਕੌਮਾਂ ਆਪਣਾ ਬਲ ਨਵੇਂ ਸਿਰਿਓ ਪਾਉਣ, ਉਹ ਨੇੜੇ ਆ ਕੇ ਗੱਲ ਕਰਨ, ਅਸੀਂ ਇਕੱਠੇ ਹੋ ਕੇ ਨਿਆਂ ਦੇ ਲਈ ਨੇੜੇ ਆਈਏ।

2 ਕਿਸ ਨੇ ਪੂਰਬ ਤੋਂ ਰਾਜਾ ਨੂੰ ਉਕਸਾਇਆ, ਜਿਸ ਦੇ ਕਦਮ ਫ਼ਤਹ ਚੁੰਮਦੀ ਹੈ? ਉਹ ਕੌਮਾਂ ਨੂੰ ਉਸ ਦੇ ਵੱਸ ਵਿੱਚ ਕਰ ਦਿੰਦਾ ਹੈ, ਤਾਂ ਜੋ ਉਹ ਰਾਜਿਆਂ ਉੱਤੇ ਰਾਜ ਕਰੇ, ਉਹ ਉਹਨਾਂ ਨੂੰ ਆਪਣੀ ਤਲਵਾਰ ਨਾਲ ਧੂੜ ਵਾਂਗੂੰ ਅਤੇ ਆਪਣੇ ਧਣੁੱਖ ਨਾਲ ਉਡਾਏ ਹੋਏ ਕੱਖ ਵਾਂਗੂੰ ਕਰ ਦਿੰਦਾ ਹੈ।

3 ਉਹ ਉਹਨਾਂ ਦਾ ਪਿੱਛਾ ਕਰਦਾ ਹੈ, ਉਹ ਸ਼ਾਂਤੀ ਨਾਲ ਉਸ ਰਾਹ ਤੋਂ ਲੰਘ ਜਾਂਦਾ ਹੈ, ਜਿਸ ਦੇ ਉੱਤੇ ਉਸ ਦੇ ਪੈਰ ਨਹੀਂ ਗਏ ਸਨ।

4 ਕਿਸ ਨੇ ਇਹ ਕੀਤਾ, ਅਤੇ ਪੀੜ੍ਹੀਆਂ ਨੂੰ ਆਦ ਤੋਂ ਬੁਲਾ ਕੇ ਮੁਕਾਇਆ? ਮੈਂ, ਯਹੋਵਾਹ ਨੇ! ਆਦ ਤੋਂ ਅੰਤ ਤੱਕ ਮੈਂ ਉਹੀ ਹਾਂ!

5 ਟਾਪੂਆਂ ਨੇ ਵੇਖਿਆ ਅਤੇ ਡਰ ਗਏ, ਧਰਤੀ ਦੀਆਂ ਹੱਦਾਂ ਕੰਬਦੀਆਂ ਹਨ, ਉਹ ਨੇੜੇ ਹੋ ਕੇ ਅੱਗੇ ਆਉਂਦੇ ਹਨ।

6 ਹਰੇਕ ਆਪਣੇ ਗੁਆਂਢੀ ਦੀ ਸਹਾਇਤਾ ਕਰਦਾ ਹੈ, ਅਤੇ ਆਪਣੇ ਭਰਾ ਨੂੰ ਆਖਦਾ ਹੈ, ਹੌਸਲਾ ਰੱਖ!

7 ਤਰਖਾਣ ਸੁਨਿਆਰ ਨੂੰ ਤਕੜਾ ਕਰਦਾ ਹੈ, ਅਤੇ ਉਹ ਜਿਹੜਾ ਹਥੌੜੇ ਨਾਲ ਪੱਧਰਾ ਕਰਦਾ ਹੈ, ਉਹ ਨੂੰ ਜਿਹੜਾ ਆਹਰਨ ਉੱਤੇ ਮਾਰਦਾ ਹੈ। ਉਹ ਟਾਂਕੇ ਵਿਖੇ ਕਹਿੰਦਾ ਹੈ, ਉਹ ਚੰਗਾ ਹੈ, ਉਹ ਉਸ ਨੂੰ ਕਿੱਲਾਂ ਨਾਲ ਪੱਕਿਆਂ ਕਰਦਾ ਹੈ ਭਈ ਉਹ ਹਿੱਲੇ ਨਾ।

8 ਪਰ ਤੂੰ, ਹੇ ਇਸਰਾਏਲ, ਮੇਰੇ ਦਾਸ, ਹੇ ਯਾਕੂਬ, ਜਿਸ ਨੂੰ ਮੈਂ ਚੁਣਿਆ ਹੈ, ਮੇਰੇ ਮਿੱਤਰ ਅਬਰਾਹਾਮ ਦੀ ਅੰਸ,

9 ਜਿਸ ਨੂੰ ਮੈਂ ਧਰਤੀ ਦੀਆਂ ਹੱਦਾਂ ਤੋਂ ਇਕੱਠਾ ਕੀਤਾ ਅਤੇ ਉਹ ਦਿਆਂ ਖੂੰਜਿਆਂ ਤੋਂ ਬੁਲਾ ਲਿਆ, ਅਤੇ ਤੈਨੂੰ ਆਖਿਆ, ਤੂੰ ਮੇਰਾ ਦਾਸ ਹੈਂ, ਮੈਂ ਤੈਨੂੰ ਚੁਣਿਆ ਹੈ ਅਤੇ ਤੈਨੂੰ ਤਿਆਗਿਆ ਨਹੀਂ।

10 ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।

11 ਵੇਖੋ, ਉਹ ਜੋ ਤੇਰੇ ਨਾਲ ਕ੍ਰੋਧਿਤ ਹਨ, ਸ਼ਰਮਿੰਦੇ ਹੋਣਗੇ ਅਤੇ ਉਹਨਾਂ ਦੇ ਮੂੰਹ ਕਾਲੇ ਹੋ ਜਾਣਗੇ, ਅਤੇ ਉਹ ਜੋ ਤੇਰੇ ਨਾਲ ਲੜਦੇ ਹਨ ਨਾ ਹੋਇਆਂ ਜਿਹੇ ਹੋ ਕੇ ਨਾਸ ਹੋ ਜਾਣਗੇ।

12 ਜੋ ਤੇਰੇ ਨਾਲ ਝਗੜਦੇ ਹਨ, ਤੂੰ ਉਹਨਾਂ ਨੂੰ ਭਾਲੋਗਾ ਪਰ ਪਾਏਂਗਾ ਨਹੀਂ। ਜੋ ਤੇਰੇ ਨਾਲ ਯੁੱਧ ਕਰਦੇ ਹਨ, ਉਹ ਨਾ ਹੋਇਆਂ ਜਿਹੇ ਸਗੋਂ ਵਿਅਰਥ ਜਿਹੇ ਹੋ ਜਾਣਗੇ!

13 ਮੈਂ ਯਹੋਵਾਹ ਤੇਰਾ ਪਰਮੇਸੁਰ ਤਾਂ ਤੇਰਾ ਸੱਜਾ ਹੱਥ ਫੜੀ ਬੈਠਾ ਹਾਂ, ਮੈਂ ਤੈਨੂੰ ਆਖਦਾ ਹਾਂ, ਨਾ ਡਰ, ਮੈਂ ਤੇਰੀ ਸਹਾਇਤਾ ਕਰਾਂਗਾ।

14 ਨਾ ਡਰ, ਹੇ ਕੀੜੇ ਵਰਗੇ ਯਾਕੂਬ, ਹੇ ਛੋਟੇ ਇਸਰਾਏਲ, ਨਾ ਡਰ! ਮੈਂ ਤੇਰੀ ਸਹਾਇਤਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਤੇਰਾ ਛੁਟਕਾਰਾ ਦੇਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ।

15 ਵੇਖ, ਮੈਂ ਤੈਨੂੰ ਨਵੇਂ ਤਿੱਖੇ ਗਾਹ ਪਾਉਣ ਵਾਲੇ ਫਲ੍ਹੇ ਜਿਹਾ ਜਿਸ ਦੇ ਦੰਦ ਵੀ ਹਨ, ਠਹਿਰਾਵਾਂਗਾ, ਤੂੰ ਪਹਾੜਾਂ ਨੂੰ ਗਾਹੋਗਾ ਅਤੇ ਉਹਨਾਂ ਨੂੰ ਮਹੀਨ ਕਰੋਗਾ, ਅਤੇ ਤੂੰ ਟਿੱਬਿਆਂ ਨੂੰ ਕੱਖ ਵਾਂਗੂੰ ਬਣਾ ਦੇਵੇਂਗਾ।

16 ਤੂੰ ਉਹਨਾਂ ਨੂੰ ਛੱਟੋਂਗਾ ਅਤੇ ਹਵਾ ਉਹਨਾਂ ਨੂੰ ਉਡਾ ਕੇ ਲੈ ਜਾਵੇਗੀ, ਅਤੇ ਤੁਫਾਨ ਉਹਨਾਂ ਨੂੰ ਖਿਲਾਰ ਦੇਵੇਗਾ, ਪਰ ਤੂੰ ਯਹੋਵਾਹ ਵਿੱਚ ਖੁਸ਼ ਹੋਵੇਂਗਾ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਉੱਤੇ ਮਾਣ ਕਰੋਗਾ।

17 ਮਸਕੀਨ ਅਤੇ ਕੰਗਾਲ ਪਾਣੀ ਭਾਲਦੇ ਹਨ ਪਰ ਹੈ ਨਹੀਂ, ਉਨ੍ਹਾਂ ਦੀਆਂ ਜੀਭਾਂ ਪਿਆਸ ਨਾਲ ਖੁਸ਼ਕ ਹਨ, ਮੈਂ ਯਹੋਵਾਹ ਉਹਨਾਂ ਨੂੰ ਉੱਤਰ ਦੇਵਾਂਗਾ, ਮੈਂ ਇਸਰਾਏਲ ਦਾ ਪਰਮੇਸੁਰ ਉਨ੍ਹਾਂ ਨੂੰ ਨਾ ਤਿਆਗਾਂਗਾ।

18 ਮੈਂ ਨੰਗੀਆਂ ਚੋਟੀਆਂ ਉੱਤੇ ਨਦੀਆਂ, ਅਤੇ ਘਾਟੀਆਂ ਦੇ ਵਿਚਲੇ ਸੋਤੇ ਖੇਲ੍ਹਾਂਗਾ, ਮੈਂ ਉਜਾੜ ਨੂੰ ਪਾਣੀ ਦਾ ਤਲਾਬ, ਅਤੇ ਸੁੱਕੀ ਧਰਤੀ ਨੂੰ ਪਾਣੀ ਦੇ ਸੁੰਬ ਬਣਾਵਾਂਗਾ।

19 ਮੈਂ ਉਜਾੜ ਵਿੱਚ ਦਿਆਰ ਅਤੇ ਬਬੂਲ, ਮਹਿੰਦੀ ਅਤੇ ਜ਼ੈਤੂਨ ਦੇ ਰੁੱਖ ਲਵਾਂਗਾ। ਮੈਂ ਮੈਦਾਨ ਵਿੱਚ ਸਰੂ, ਚੀਲ ਅਤੇ ਚਨਾਰ ਦੇ ਰੁੱਖ ਇਕੱਠੇ ਰੱਖਾਂਗਾ।

20 ਤਾਂ ਜੇ ਲੋਕ ਵੇਖਣ ਅਤੇ ਜਾਣਨ, ਅਤੇ ਧਿਆਨ ਦੇਣ ਤੇ ਸਮਝਣ ਕਿ ਯਹੋਵਾਹ ਦੇ ਹੱਥ ਨੇ ਇਹ ਕੀਤਾ ਹੈ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਨੇ ਇਹ ਸਿਰਜਿਆ ਹੈ।

ਪ੍ਰਭੂ ਯਹੋਵਾਹ ਦੀ ਚੁਣੌਤੀ

21 ਯਹੋਵਾਹ ਆਖਦਾ ਹੈ, ਆਪਣਾ ਦਾਵਾ ਪੇਸ਼ ਕਰੋ, ਯਾਕੂਬ ਦਾ ਰਾਜਾ ਆਖਦਾ ਹੈ, ਆਪਣੇ ਪਰਮਾਣ ਲਿਆਓ।

22 ਉਹ ਮੂਰਤੀਆਂ ਨੂੰ ਲਿਆਉਣ ਅਤੇ ਸਾਨੂੰ ਦੱਸਣ, ਜੋ ਆਉਣ ਵਾਲੇ ਸਮੇਂ ਵਿੱਚ ਕੀ ਹੋਵੇਗਾ। ਤੁਸੀਂ ਪਹਿਲੀਆਂ ਗੱਲਾਂ ਦੱਸੋ, ਕਿ ਉਹ ਕੀ ਸਨ, ਤਾਂ ਜੋ ਅਸੀਂ ਧਿਆਨ ਦੇਈਏ, ਅਤੇ ਉਹਨਾਂ ਦੇ ਅੰਤ ਨੂੰ ਜਾਣੀਏ, ਜਾਂ ਆਉਣ ਵਾਲੀਆਂ ਗੱਲਾਂ ਸੁਣਾਓ।

23 ਤੁਸੀਂ ਸਾਨੂੰ ਹੋਣ ਵਾਲੀਆਂ ਘਟਨਾਵਾਂ ਬਾਰੇ ਦੱਸੋ, ਤਾਂ ਅਸੀਂ ਜਾਣਾਂਗੇ ਕਿ ਤੁਸੀਂ ਦੇਵਤੇ ਹੋ, ਹਾਂ, ਭਲਿਆਈ ਜਾਂ ਬੁਰਿਆਈ ਕੁਝ ਤਾਂ ਕਰੋ, ਤਾਂ ਜੋ ਅਸੀਂ ਹੈਰਾਨ ਹੋਈਏ ਅਤੇ ਰਲ ਕੇ ਉਹ ਨੂੰ ਵੇਖੀਏ!

24 ਵੇਖੋ, ਤੁਸੀਂ ਕੁਝ ਵੀ ਨਹੀਂ, ਅਤੇ ਤੁਹਾਡੇ ਕੰਮ ਫੇਕਟ ਜਿਹੇ ਹਨ! ਜੇ ਤੈਨੂੰ ਚੁਣਦਾ ਹੈ ਉਹ ਘਿਣਾਉਣਾ ਹੈ।

25 ਮੈਂ ਇੱਕ ਮਨੁੱਖ ਨੂੰ ਉੱਤਰ ਵੱਲੋਂ ਉਕਸਾਇਆ ਅਤੇ ਉਹ ਆ ਗਿਆ ਹੈ, ਸੂਰਜ ਦੇ ਚੜ੍ਹਨ ਵੱਲੋਂ ਅਤੇ ਉਹ ਮੇਰਾ ਨਾਮ ਲਵੇਗਾ, ਉਹ ਹਾਕਮਾਂ ਉੱਤੇ ਇਸ ਤਰ੍ਹਾਂ ਆ ਪਵੇਗਾ ਜਿਵੇਂ ਗਾਰੇ ਉੱਤੇ, ਅਤੇ ਜਿਵੇਂ ਘੁਮਿਆਰ ਮਿੱਟੀ ਨੂੰ ਲਤਾੜਦਾ ਹੈ।

26 ਕਿਸ ਨੇ ਆਦ ਤੋਂ ਦੱਸਿਆ ਤਾਂ ਜੋ ਅਸੀਂ ਜਾਣੀਏ, ਅਤੇ ਪਹਿਲਾਂ ਤੋਂ ਤਾਂ ਜੋ ਅਸੀਂ ਆਖੀਏ, ਉਹ ਸੱਚਾ ਸੀ? ਕੋਈ ਦੱਸਣ ਵਾਲਾ ਨਹੀਂ, ਕੋਈ ਸੁਣਾਉਣ ਵਾਲਾ ਨਹੀਂ, ਤੁਹਾਡੀਆਂ ਗੱਲਾਂ ਦਾ ਸੁਣਨ ਵਾਲਾ ਕੋਈ ਨਹੀਂ।

27 ਮੈਂ ਹੀ ਪਹਿਲਾ ਸੀ, ਜਿਸ ਨੇ ਸੀਯੋਨ ਨੂੰ ਆਖਿਆ, - ਵੇਖ, ਉਹਨਾਂ ਨੂੰ ਵੇਖ! ਅਤੇ ਯਰੂਸ਼ਲਮ ਲਈ ਮੈਂ ਇੱਕ ਖੁਸ਼ਖਬਰੀ ਦੇਣ ਵਾਲਾ ਬਖਸ਼ਿਆ।

28 ਜਦ ਮੈਂ ਵੇਖਦਾ ਹਾਂ ਤਾਂ ਕੋਈ ਨਹੀਂ ਹੈ, ਅਤੇ ਇਹਨਾਂ ਦੇ ਵਿੱਚ ਕੋਈ ਸਲਾਹਕਾਰ ਨਹੀਂ, ਕਿ ਜਦ ਮੈਂ ਉਹਨਾਂ ਤੋਂ ਪੁੱਛਾਂ ਤਾਂ ਉਹ ਅੱਗੋਂ ਮੈਨੂੰ ਜਵਾਬ ਦੇਣ।

29 ਵੇਖੋ, ਉਹ ਸਭ ਦੇ ਸਭ ਵਿਅਰਥ ਹਨ, ਉਹਨਾਂ ਦੇ ਕੰਮ ਕੁਝ ਵੀ ਨਹੀਂ ਹਨ, ਉਹਨਾਂ ਦੀਆਂ ਢਾਲੀਆਂ ਹੋਈਆਂ ਮੂਰਤਾਂ ਹਵਾ ਅਤੇ ਫੇਕਟ ਹੀ ਹਨ।

42

1 ਵੇਖੋ, ਮੇਰਾ ਦਾਸ ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀਅ ਪਰਸੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ।

2 ਉਹ ਨਾ ਚਿੱਲਾਵੇਗਾ, ਨਾ ਆਪਣੀ ਅਵਾਜ਼ ਉੱਚੀ ਚੁੱਕੇਗਾ, ਨਾ ਆਪਣਾ ਸ਼ਬਦ ਗਲੀ ਵਿੱਚ ਸੁਣਾਵੇਗਾ।

3 ਉਹ ਕੁਚਲੇ ਹੋਏ ਕਾਨੇ ਨੂੰ ਨਾ ਤੇੜੇਗਾ, ਨਾ ਨਿੰਮ੍ਹੀ ਬੱਤੀ ਨੂੰ ਬੁਝਾਵੇਗਾ, ਉਹ ਵਫ਼ਾਦਾਰੀ ਨਾਲ ਇਨਸਾਫ਼ ਕਰੇਗਾ।

4 ਉਹ ਨਾ ਲੜਖੜਾਵੇਗਾ, ਨਾ ਹੌਸਲਾ ਛੱਡੇਗਾ, ਜਦ ਤੱਕ ਉਹ ਧਰਤੀ ਉੱਤੇ ਇਨਸਾਫ਼ ਨੂੰ ਕਾਇਮ ਨਾ ਕਰੇ, ਅਤੇ ਟਾਪੂ ਉਹ ਦੀ ਬਿਵਸਥਾ ਨੂੰ ਉਡੀਕਣਗੇ।

5 ਪਰਮੇਸ਼ੁਰ ਯਹੋਵਾਹ ਇਹ ਆਖਦਾ ਹੈ, ਉਹ ਜੋ ਅਕਾਸ਼ ਦਾ ਕਰਤਾ ਅਤੇ ਉਹ ਦੇ ਤਾਣਨ ਵਾਲਾ ਹੈ, ਧਰਤੀ ਅਤੇ ਉਸ ਦੀ ਉਪਜ ਦਾ ਫੈਲਾਉਣ ਵਾਲਾ ਹੈ, ਜੋ ਉਸ ਦੇ ਉੱਪਰ ਦੇ ਲੋਕਾਂ ਨੂੰ ਸਾਹ ਦਾ, ਅਤੇ ਉਸ ਦੇ ਉੱਪਰ ਦੇ ਚੱਲਣ ਵਾਲਿਆਂ ਨੂੰ ਆਤਮਾ ਦਾ ਦੇਣ ਵਾਲਾ ਹੈ।

6 ਮੈਂ ਯਹੋਵਾਹ ਨੇ ਤੈਨੂੰ ਧਰਮ ਵਿੱਚ ਸੱਦਿਆ ਹੈ, ਅਤੇ ਮੈਂ ਤੇਰੇ ਹੱਥ ਨੂੰ ਤਕੜਾ ਕਰਾਂਗਾ, ਮੈਂ ਤੇਰੀ ਰੱਖਿਆ ਕਰਾਂਗਾ, ਅਤੇ ਤੈਨੂੰ ਪਰਜਾ ਲਈ ਨੇਮ ਅਤੇ ਕੌਮਾਂ ਲਈ ਜੇਤ ਠਹਿਰਾਵਾਂਗਾ,

7 ਤਾਂ ਜੋ ਤੂੰ ਅੰਨ੍ਹੀਆਂ ਅੱਖਾਂ ਨੂੰ ਖੋਲ੍ਹੇ, ਭੋਹਰੇ ਵਿੱਚੋਂ ਬੰਦੀਆਂ ਨੂੰ ਅਤੇ ਹਨੇਰੇ ਵਿੱਚ ਬੈਠਿਆਂ ਹੋਇਆਂ ਨੂੰ ਕੈਦਖਾਨੇ ਵਿੱਚੋਂ ਕੱਢੇ।

8 ਮੈਂ ਯਹੋਵਾਹ ਹਾਂ, ਇਹੋ ਹੀ ਮੇਰਾ ਨਾਮ ਹੈ, ਅਤੇ ਮੈਂ ਆਪਣਾ ਪਰਤਾਪ ਦੂਜੇ ਨੂੰ ਨਹੀਂ ਦਿਆਂਗਾ, ਨਾ ਆਪਣੀ ਉਸਤਤ ਮੂਰਤਾਂ ਨੂੰ।

9 ਵੇਖੋ, ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ, ਅਤੇ ਨਵੀਆਂ ਗੱਲਾਂ ਮੈਂ ਦੱਸਦਾ ਹਾਂ, ਉਹਨਾਂ ਦੇ ਪਰਗਟ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਸੁਣਾਉਂਦਾ ਹਾਂ।

ਉਸਤਤ ਦਾ ਇੱਕ ਗੀਤ

10 ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਉਹ ਦੀ ਉਸਤਤ ਧਰਤੀ ਦੀਆਂ ਹੱਦਾਂ ਤੋਂ, ਤੁਸੀਂ ਵੀ ਜਿਹੜੇ ਸਮੁੰਦਰ ਉੱਤੇ ਚੱਲਦੇ ਹੋ, ਨਾਲੇ ਉਹ ਦੀ ਭਰਪੂਰੀ, ਟਾਪੂ ਅਤੇ ਉਨ੍ਹਾਂ ਦੇ ਵਾਸੀ ਵੀ।

11 ਉਜਾੜ ਤੇ ਉਹ ਦੇ ਸ਼ਹਿਰ ਅਵਾਜ਼ ਚੁੱਕਣ, ਉਹ ਪਿੰਡ ਜਿੱਥੇ ਕੇਦਾਰ ਵੱਸਦਾ ਹੈ, ਸਲਾ ਦੇ ਵਾਸੀ ਜੈਕਾਰਾ ਗਜਾਉਣ, ਪਹਾੜਾਂ ਦੀਆਂ ਟੀਸੀਆਂ ਤੋਂ ਉਹ ਲਲਕਾਰਨ।

12 ਉਹ ਯਹੋਵਾਹ ਦੀ ਮਹਿਮਾ ਕਰਨ, ਅਤੇ ਟਾਪੂਆਂ ਵਿੱਚ ਉਹ ਦੀ ਉਸਤਤ ਦਾ ਪਰਚਾਰ ਕਰਨ।

13 ਯਹੋਵਾਹ ਸੂਰਮੇ ਵਾਂਗੂੰ ਨਿੱਕਲੇਗਾ, ਉਹ ਯੇਥੇ ਵਾਂਗੂੰ ਆਪਣੀ ਅਣਖ ਨੂੰ ਉਭਾਰੇਗਾ, ਉਹ ਨਾਰਾ ਮਾਰੇਗਾ, ਉਹ ਰੂਕ ਮਾਰੇਗਾ, ਉਹ ਆਪਣੇ ਵੈਰੀਆਂ ਉੱਤੇ ਫ਼ਤਹ ਪਰਾਪਤ ਕਰੇਗਾ।

ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਦੀ ਸਹਾਇਤਾ ਕਰਨ ਦਾ ਬਚਨ

14 ਮੈਂ ਚਿਰ ਤੋਂ ਚੁੱਪ ਸਾਧ ਲਈ, ਮੈਂ ਚੁੱਪ ਕਰ ਕੇ ਆਪਣੇ ਜੀ ਨੂੰ ਰੋਕਿਆ ਹੈ, ਹੁਣ ਮੈਂ ਜਣਨ ਵਾਲੀ ਔਰਤ ਵਾਂਗੂੰ ਚੀਕਾਂ ਮਰਾਂਗਾ, ਮੈਂ ਹਾਉਂਕੇ ਭਰਾਂਗਾ ਅਤੇ ਔਖੇ-ਔਖੇ ਸਾਹ ਲਵਾਂਗਾ।

15 ਮੈਂ ਪਹਾੜਾਂ ਅਤੇ ਟਿੱਬਿਆਂ ਨੂੰ ਵਿਰਾਨ ਕਰ ਦਿਆਂਗਾ, ਅਤੇ ਉਨ੍ਹਾਂ ਦੇ ਸਾਰੇ ਸਾਗ ਪੱਤ ਨੂੰ ਸੁਕਾ ਦਿਆਂਗਾ, ਮੈਂ ਨਦੀਆਂ ਨੂੰ ਟਾਪੂ ਬਣਾ ਦਿਆਂਗਾ, ਅਤੇ ਤਲਾਬ ਸੁਕਾ ਦਿਆਂਗਾ।

16 ਮੈਂ ਅੰਨ੍ਹਿਆਂ ਨੂੰ ਇੱਕ ਰਾਹ ਉੱਤੇ ਤੇਰਾਂਗਾ, ਜਿਸ ਨੂੰ ਉਹ ਨਹੀਂ ਜਾਣਦੇ, ਅਤੇ ਉਨ੍ਹਾਂ ਮਾਰਗਾਂ ਵਿੱਚ ਉਹਨਾਂ ਦੀ ਅਗਵਾਈ ਕਰਾਂਗਾ ਜਿਨ੍ਹਾਂ ਨੂੰ ਉਹ ਜਾਣਦੇ ਹੀ ਨਹੀਂ। ਮੈਂ ਉਹਨਾਂ ਦੇ ਅੱਗੇ ਹਨੇਰੇ ਨੂੰ ਚਾਨਣ, ਅਤੇ ਵਿੰਗਿਆਂ ਥਾਵਾਂ ਨੂੰ ਸਿੱਧਿਆਂ ਬਣਾ ਦਿਆਂਗਾ। ਮੈਂ ਇਹ ਕੰਮ ਕਰਾਂਗਾ ਅਤੇ ਉਹਨਾਂ ਨੂੰ ਨਾ ਤਿਆਗਾਂਗਾ।

17 ਉਹ ਮੁੜ ਜਾਣਗੇ, ਉਹ ਡਾਢੇ ਲੱਜਿਆਵਾਨ ਹੋਣਗੇ, ਜਿਹੜੇ ਬੁੱਤਾਂ ਉੱਤੇ ਭਰੋਸਾ ਰੱਖਦੇ ਹਨ, ਜਿਹੜੇ ਮੂਰਤਾਂ ਨੂੰ ਆਖਦੇ ਹਨ, “ਤੁਸੀਂ ਸਾਡੇ ਦੇਵਤੇ ਹੋ!”

ਇਸਰਾਏਲ ਸਿੱਖਣ ਵਿੱਚ ਅਸਫ਼ਲ

18 ਹੇ ਬੋਲ੍ਹਿਓ, ਸੁਣੋ! ਹੇ ਅੰਨ੍ਹਿਓ, ਵੇਖਣ ਲਈ ਗੌਰ ਕਰੋ!

19 ਮੇਰੇ ਦਾਸ ਤੋਂ ਬਿਨ੍ਹਾਂ ਕੌਣ ਅੰਨ੍ਹਾ ਹੈ? ਜਾਂ ਮੇਰੇ ਭੇਜੇ ਹੋਏ ਦੂਤ ਨਾਲੋਂ ਜ਼ਿਆਦਾ ਬੋਲ੍ਹਾ ਕੌਣ ਹੈ? ਮੇਰੇ ਮੇਲੀ ਵਰਗਾ ਅੰਨ੍ਹਾ ਕੌਣ ਹੈ? ਜਾਂ ਯਹੋਵਾਹ ਦੇ ਦਾਸ ਵਰਗਾ ਅੰਨ੍ਹਾ ਕੌਣ ਹੈ?

20 ਤੂੰ ਬਹੁਤ ਕੁਝ ਵੇਖਦਾ ਹੈਂ, ਪਰ ਧਿਆਨ ਨਹੀਂ ਦਿੰਦਾ, ਤੇਰੇ ਕੰਨ ਤਾਂ ਖੁਲ੍ਹੇ ਹਨ ਪਰ ਤੂੰ ਸੁਣਦਾ ਨਹੀਂ।

21 ਯਹੋਵਾਹ ਨੂੰ ਆਪਣੇ ਧਰਮ ਦੇ ਕਾਰਨ ਪਸੰਦ ਆਇਆ, ਕਿ ਆਪਣੀ ਬਿਵਸਥਾ ਨੂੰ ਵਡਿਆਵੇ, ਅਤੇ ਉਹ ਨੂੰ ਆਦਰ ਦੇਵੇ।

22 ਪਰ ਉਹ ਲੁੱਟੇ ਹੋਏ ਤੇ ਮੁੱਠੇ ਹੋਏ ਲੋਕ ਹਨ, ਉਹ ਸਭ ਦੇ ਸਭ ਟੋਇਆਂ ਵਿੱਚ ਫਸੇ ਪਏ ਹਨ, ਅਤੇ ਕੈਦਖਾਨਿਆਂ ਵਿੱਚ ਲੁੱਕੇ ਹੋਏ ਹਨ। ਉਹ ਸ਼ਿਕਾਰ ਹੋ ਗਏ ਪਰ ਛੁਡਾਉਣ ਵਾਲਾ ਕੋਈ ਨਹੀਂ, ਉਹ ਲੁੱਟ ਬਣ ਗਏ ਪਰ ਕੋਈ ਨਹੀਂ ਆਖਦਾ, ਮੋੜ ਦਿਓ!

23 ਤੁਹਾਡੇ ਵਿੱਚੋਂ ਕੌਣ ਇਸ ਉੱਤੇ ਕੰਨ ਲਾਵੇਗਾ, ਅਤੇ ਧਿਆਨ ਦੇਵੇਗਾ ਅਤੇ ਆਉਣ ਵਾਲੇ ਸਮੇਂ ਲਈ ਸੁਣੇਗਾ?

24 ਕਿਸ ਨੇ ਯਾਕੂਬ ਨੂੰ ਲੁਟਵਾਇਆ, ਅਤੇ ਇਸਰਾਏਲ ਨੂੰ ਲੁਟੇਰਿਆਂ ਦੇ ਹੱਥ ਦੇ ਦਿੱਤਾ? ਭਲਾ, ਯਹੋਵਾਹ ਨੇ ਨਹੀਂ, ਉਹ ਜਿਸ ਦੇ ਵਿਰੁੱਧ ਅਸੀਂ ਪਾਪ ਕੀਤਾ? ਜਿਸ ਦੇ ਰਾਹਾਂ ਵਿੱਚ ਉਹ ਨਹੀਂ ਚੱਲਦੇ, ਅਤੇ ਜਿਸ ਦੀ ਬਿਵਸਥਾ ਨੂੰ ਉਹ ਨਹੀਂ ਸੁਣਦੇ?

25 ਇਸ ਲਈ ਉਹ ਨੇ ਉਸ ਉੱਤੇ ਆਪਣੇ ਕ੍ਰੋਧ ਦੀ ਤੇਜ਼ੀ, ਅਤੇ ਲੜਾਈ ਦੀ ਸ਼ਕਤੀ ਪਾ ਦਿੱਤੀ, ਉਹ ਨੇ ਉਸ ਨੂੰ ਆਲਿਓ-ਦੁਆਲਿਓ ਅੱਗ ਲਾਈ, ਪਰ ਉਸ ਨੇ ਨਾ ਸਮਝਿਆ, ਅਤੇ ਉਸ ਨੂੰ ਸਾੜ ਦਿੱਤਾ, ਪਰ ਉਸ ਨੇ ਦਿਲ ਉੱਤੇ ਨਾ ਲਾਇਆ।

43

ਪਰਮੇਸੁਰ ਹੀ ਇੱਕਮਾਤਰ ਛੁਡਾਉਣ ਵਾਲਾ

1 ਹੇ ਯਾਕੂਬ, ਤੇਰਾ ਕਰਤਾਰ, ਅਤੇ ਹੇ ਇਸਰਾਏਲ, ਤੇਰਾ ਸਿਰਜਣਹਾਰ ਯਹੋਵਾਹ ਹੁਣ ਇਹ ਆਖਦਾ ਹੈ, ਨਾ ਡਰ, ਕਿਉਂ ਜੇ ਮੈਂ ਤੈਨੂੰ ਛੁਡਾ ਲਿਆ ਹੈ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਤੂੰ ਮੇਰਾ ਹੀ ਹੈਂ।

2 ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਉਹ ਤੈਨੂੰ ਨਾ ਡੋਬਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ।

3 ਮੈਂ ਤਾਂ ਯਹੋਵਾਹ ਤੇਰਾ ਪਰਮੇਸੁਰ ਹਾਂ, ਇਸਰਾਏਲ ਦਾ ਪਵਿੱਤਰ ਪੁਰਖ, ਤੇਰਾ ਬਚਾਉਣ ਵਾਲਾ ਹਾਂ, ਮੈਂ ਮਿਸਰ ਨੂੰ ਤੇਰੀ ਰਿਹਾਈ ਲਈ ਅਤੇ ਕੂਸ਼ ਅਤੇ ਸ਼ਬਾ ਨੂੰ ਤੇਰੇ ਵਟਾਂਦਰੇ ਵਿੱਚ ਦਿੰਦਾ ਹਾਂ।

4 ਇਸ ਕਾਰਨ ਕਿ ਤੂੰ ਮੇਰੀ ਨਿਗਾਹ ਵਿੱਚ ਬਹੁਮੁੱਲਾ ਅਤੇ ਆਦਰਯੋਗ ਹੈਂ, ਅਤੇ ਮੈਂ ਤੈਨੂੰ ਪਿਆਰ ਕੀਤਾ, ਮੈਂ ਤੇਰੇ ਬਦਲੇ ਮਨੁੱਖ ਅਤੇ ਤੇਰੀ ਜਾਨ ਦੇ ਵਟਾਂਦਰੇ ਵਿੱਚ ਕੌਮਾਂ ਦਿਆਂਗਾ।

5 ਤੂੰ ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਮੈਂ ਤੇਰੀ ਅੰਸ ਨੂੰ ਪੂਰਬ ਤੋਂ ਲੈ ਆਵਾਂਗਾ, ਅਤੇ ਤੈਨੂੰ ਪੱਛਮ ਤੋਂ ਇਕੱਠਾ ਕਰਾਂਗਾ।

6 ਮੈਂ ਉੱਤਰ ਨੂੰ ਆਖਾਂਗਾ, ਦੇ! ਅਤੇ ਦੱਖਣ ਨੂੰ, ਰੋਕ ਕੇ ਨਾ ਰੱਖ! ਤੂੰ ਮੇਰੇ ਪੁੱਤਰਾਂ ਨੂੰ ਦੂਰ ਤੋਂ ਲਿਆ, ਅਤੇ ਮੇਰੀਆਂ ਧੀਆਂ ਨੂੰ ਧਰਤੀ ਦੀ ਹੱਦ ਤੋਂ,

7 ਹਰੇਕ ਜੋ ਮੇਰੇ ਨਾਮ ਤੋਂ ਸਦਾਉਂਦਾ ਹੈ, ਜਿਸ ਨੂੰ ਮੈਂ ਆਪਣੇ ਪਰਤਾਪ ਲਈ ਉਤਪੰਨ ਕੀਤਾ, ਜਿਸ ਨੂੰ ਮੈਂ ਸਿਰਜਿਆ, ਹਾਂ, ਜਿਸ ਨੂੰ ਮੈਂ ਬਣਾਇਆ ਹੈ।

ਇਸਰਾਏਲ ਪਰਮੇਸ਼ੁਰ ਦਾ ਗਵਾਹ

8 ਅੱਖਾਂ ਰਹਿੰਦਿਆਂ ਅੰਨ੍ਹਿਆਂ ਨੂੰ ਅਤੇ ਕੰਨ ਰਹਿੰਦਿਆਂ ਬੋਲਿਆਂ ਨੂੰ ਬਾਹਰ ਲਿਆ।

9 ਸਾਰੀਆਂ ਕੌਮਾਂ ਇਕੱਠੀਆਂ ਹੋਣ, ਅਤੇ ਉੱਮਤਾਂ ਜਮਾਂ ਹੋਣ, ਉਹਨਾਂ ਵਿੱਚ ਕੌਣ ਹੈ ਜੋ ਇਹ ਦੱਸੇ, ਅਤੇ ਪਹਿਲੀਆਂ ਗੱਲਾਂ ਸਾਨੂੰ ਸੁਣਾਵੇ? ਉਹ ਆਪਣੇ ਗਵਾਹ ਲਿਆਉਣ, ਤਾਂ ਜੋ ਉਹ ਧਰਮੀ ਠਹਿਰਨ, ਜਾਂ ਦੂਸਰੇ ਉਨ੍ਹਾਂ ਨੂੰ ਸੁਣ ਕੇ ਆਖਣ, ਇਹ ਸੱਚ ਹੈ।

10 ਯਹੋਵਾਹ ਦਾ ਵਾਕ ਹੈ, ਤੁਸੀਂ ਮੇਰੇ ਗਵਾਹ ਹੋ, ਨਾਲੇ ਮੇਰਾ ਦਾਸ ਜਿਸ ਨੂੰ ਮੈਂ ਚੁਣਿਆ, ਤਾਂ ਜੋ ਤੁਸੀਂ ਜਾਣੋ ਅਤੇ ਮੇਰੀ ਪਰਤੀਤ ਕਰੋ, ਅਤੇ ਸਮਝੋ ਕਿ ਮੈਂ ਉਹੀ ਹਾਂ। ਮੇਰੇ ਤੋਂ ਅੱਗੋਂ ਕੋਈ ਪਰਮੇਸ਼ੁਰ ਨਹੀਂ ਸੀ, ਨਾ ਮੇਰੇ ਪਿੱਛੋਂ ਕੋਈ ਹੋਵੇਗਾ।

11 ਮੈਂ, ਹਾਂ, ਮੈਂ ਹੀ ਯਹੋਵਾਹ ਹਾਂ, ਮੇਰੇ ਬਿਨ੍ਹਾਂ ਕੋਈ ਬਚਾਉਣ ਵਾਲਾ ਨਹੀਂ ਹੈ।

12 ਮੈਂ ਹੀ ਦੱਸਿਆ, ਮੈਂ ਬਚਾਇਆ, ਮੈਂ ਹੀ ਸੁਣਾਇਆ, ਨਾ ਕਿ ਤੁਹਾਡੇ ਵਿੱਚ ਕਿਸੇ ਓਪਰੇ ਦੇਵਤੇ ਨੇ, ਤੁਸੀਂ ਮੇਰੇ ਗਵਾਹ ਹੋ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਹੀ ਪਰਮੇਸ਼ੁਰ ਹਾਂ।

13 ਹਾਂ, ਪ੍ਰਾਚੀਨ ਦਿਨਾਂ ਤੋਂ ਲੈ ਕੇ ਮੈਂ ਹੀ ਉਹ ਹਾਂ, ਅਤੇ ਕੋਈ ਮੇਰੇ ਹੱਥੋਂ ਛੁਡਾ ਨਹੀਂ ਸਕਦਾ, ਮੈਂ ਕਾਰਜ ਕਰਾਂਗਾ ਅਤੇ ਕੌਣ ਉਹ ਨੂੰ ਰੋਕੇਗਾ?

ਬਾਬਲ ਤੋਂ ਬਚ ਜਾਣਾ

14 ਯਹੋਵਾਹ ਤੁਹਾਡਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਫ਼ਰਮਾਉਂਦਾ ਹੈ, ਤੁਹਾਡੇ ਨਿਮਿੱਤ ਮੈਂ ਬਾਬਲ ਵੱਲ ਭੇਜਿਆ ਅਤੇ ਉਸ ਦੇ ਸਾਰੇ ਵਾਸੀਆਂ ਨੂੰ ਭਗੌੜਿਆਂ ਵਾਂਗੂੰ ਲੈ ਆਵਾਂਗਾ, ਅਤੇ ਕਸਦੀਆਂ ਨੂੰ ਉਨ੍ਹਾਂ ਦੇ ਜਹਾਜ਼ਾਂ ਉੱਤੇ ਚੜ੍ਹਾ ਕੇ ਲੈ ਆਵਾਂਗਾ, ਜਿਨ੍ਹਾਂ ਉੱਤੇ ਉਹ ਵੱਡਾ ਘਮੰਡ ਕਰਦੇ ਹਨ।

15 ਮੈਂ ਯਹੋਵਾਹ ਤੁਹਾਡਾ ਪਵਿੱਤਰ ਪੁਰਖ ਹਾਂ, ਮੈਂ ਇਸਰਾਏਲ ਦਾ ਕਰਤਾਰ, ਤੁਹਾਡਾ ਰਾਜਾ ਹਾਂ।

16 ਯਹੋਵਾਹ ਇਹ ਆਖਦਾ ਹੈ, ਉਹ ਜੋ ਸਮੁੰਦਰ ਵਿੱਚ ਰਾਹ ਬਣਾਉਂਦਾ, ਅਤੇ ਡਾਢੇ ਪਾਣੀਆਂ ਵਿੱਚ ਰਸਤਾ,

17 ਉਹ ਜੋ ਰਥ ਅਤੇ ਘੋੜਾ, ਫੌਜ ਅਤੇ ਸੂਰਬੀਰ ਬਾਹਰ ਲੈ ਆਉਂਦਾ ਹੈ, ਉਹ ਇਕੱਠੇ ਲੇਟ ਜਾਂਦੇ, ਉਹ ਉੱਠਣਗੇ ਨਹੀਂ, ਉਹ ਮੰਦੇ ਪੈ ਗਏ, ਉਹ ਬੱਤੀ ਵਾਂਗੂੰ ਬੁਝ ਗਏ।

18 ਪਹਿਲੀਆਂ ਗੱਲਾਂ ਨੂੰ ਯਾਦ ਨਾ ਕਰੋ, ਪੁਰਾਣੀਆਂ ਗੱਲਾਂ ਨੂੰ ਨਾ ਸੋਚੋ,

19 ਵੇਖੋ, ਮੈਂ ਇੱਕ ਨਵਾਂ ਕੰਮ ਕਰਨ ਵਾਲਾ ਹਾਂ, ਉਹ ਹੁਣੇ ਹੀ ਦਿੱਸ ਪਵੇਗਾ, ਕੀ ਤੁਸੀਂ ਉਸ ਤੋਂ ਅਣਜਾਣ ਰਹੋਗੇ? ਮੈਂ ਉਜਾੜ ਵਿੱਚ ਹੀ ਰਾਹ ਬਣਾਵਾਂਗਾ, ਅਤੇ ਥਲ ਵਿੱਚ ਨਦੀਆਂ।

20 ਜੰਗਲੀ ਜਾਨਵਰ, ਗਿੱਦੜ ਅਤੇ ਸ਼ੁਤਰਮੁਰਗ, ਮੇਰੀ ਮਹਿਮਾ ਕਰਨਗੇ, ਕਿਉਂ ਜੋ ਮੈਂ ਉਜਾੜ ਵਿੱਚ ਪਾਣੀ, ਅਤੇ ਥਲ ਵਿੱਚ ਨਦੀਆਂ ਦਿੰਦਾ ਹਾਂ, ਭਈ ਮੇਰੀ ਚੁਣੀ ਹੋਈ ਪਰਜਾ ਪਾਣੀ ਪੀਵੇ।

21 ਮੈਂ ਇਸ ਪਰਜਾ ਨੂੰ ਆਪਣੇ ਲਈ ਸਿਰਜਿਆ ਕਿ ਉਹ ਮੇਰੀ ਉਸਤਤ ਦਾ ਵਰਨਣ ਕਰੇ।

ਇਸਰਾਏਲ ਦਾ ਪਾਪ

22 ਪਰ ਹੇ ਯਾਰੂਬ, ਤੂੰ ਮੈਨੂੰ ਨਹੀਂ ਪੁਕਾਰਿਆ, ਹੇ ਇਸਰਾਏਲ, ਤੂੰ ਤਾਂ ਮੇਰੇ ਤੋਂ ਅੱਕ ਗਿਆ!

23 ਤੂੰ ਮੇਰੇ ਲਈ ਆਪਣੀਆਂ ਹੋਮ ਬਲੀਆਂ ਦੇ ਲੇਲੇ ਨਹੀਂ ਲਿਆਇਆ, ਤੂੰ ਆਪਣੀਆਂ ਬਲੀਆਂ ਨਾਲ ਮੇਰਾ ਆਦਰ ਨਹੀਂ ਕੀਤਾ। ਮੈਂ ਮੈਦੇ ਦੀ ਭੇਟ ਦਾ ਭਾਰ ਤੇਰੇ ਉੱਤੇ ਨਹੀਂ ਪਾਇਆ, ਨਾ ਲੁਬਾਨ ਨਾਲ ਤੈਨੂੰ ਅਕਾਇਆ।

24 ਤੂੰ ਮੇਰੇ ਲਈ ਚਾਂਦੀ ਦੇ ਕੇ ਸੁਗੰਧਿਤ ਪੋਠੇ ਨਹੀਂ ਲਿਆਂਦੇ, ਨਾ ਤੂੰ ਆਪਣੀਆਂ ਬਲੀਆਂ ਦੀ ਚਰਬੀ ਨਾਲ ਮੈਨੂੰ ਰਜਾਇਆ, ਸਗੋਂ ਤੂੰ ਆਪਣੇ ਪਾਪਾਂ ਦਾ ਭਾਰ ਮੇਰੇ ਉੱਤੇ ਪਾਇਆ, ਤੂੰ ਮੈਨੂੰ ਆਪਣੀਆਂ ਬਦੀਆਂ ਨਾਲ ਅਕਾ ਦਿੱਤਾ।

25 ਮੈਂ, ਹਾਂ, ਮੈਂ ਹੀ ਉਹ ਹਾਂ, ਜੋ ਤੇਰੇ ਅਪਰਾਧਾਂ ਨੂੰ ਆਪਣੇ ਨਾਮ ਦੇ ਨਮਿੱਤ ਮਿਟਾਉਂਦਾ ਹਾਂ, ਅਤੇ ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ।

26 ਮੈਨੂੰ ਯਾਦ ਕਰ, ਅਸੀਂ ਇਕੱਠੇ ਵਾਦ-ਵਿਵਾਦ ਕਰੀਏ, ਤੂੰ ਹੀ ਨਿਰਣਾ ਕਰ ਤਾਂ ਜੋ ਤੂੰ ਧਰਮੀ ਠਹਿਰੇਂ।

27 ਤੇਰੇ ਪਹਿਲੇ ਪਿਤਾ ਨੇ ਪਾਪ ਕੀਤਾ, ਤੇਰੇ ਜਾਜਕਾਂ ਨੇ ਮੇਰੇ ਵਿਰੁੱਧ ਅਪਰਾਧ ਕੀਤਾ।

28 ਇਸ ਲਈ ਮੈਂ ਪਵਿੱਤਰ ਅਸਥਾਨ ਦੇ ਉੱਚ-ਅਧਿਕਾਰੀਆਂ ਨੂੰ ਭਰਿਸ਼ਟ ਠਹਿਰਾਇਆ, ਅਤੇ ਮੈਂ ਯਾਕੂਬ ਨੂੰ ਫਿਟਕਾਰ, ਅਤੇ ਇਸਰਾਏਲ ਨੂੰ ਦੁਰਬਚਨ ਦਾ ਕਾਰਨ ਬਣਾ ਦਿੱਤਾ।

44

ਪ੍ਰਭੂ ਯਹੋਵਾਹ ਹੀ ਇੱਕਮਾਤਰ ਪਰਮੇਸ਼ੁਰ

1 ਹੁਣ ਹੇ ਯਾਕੂਬ ਮੇਰੇ ਦਾਸ, ਹੇ ਇਸਰਾਏਲ ਜਿਸ ਨੂੰ ਮੈਂ ਚੁਣਿਆ, ਸੁਣ!

2 ਯਹੋਵਾਹ ਜਿਸ ਨੇ ਤੈਨੂੰ ਬਣਾਇਆ, ਤੈਨੂੰ ਕੁੱਝ ਤੋਂ ਹੀ ਸਿਰਜਿਆ ਅਤੇ ਜੇ ਤੇਰੀ ਸਹਾਇਤਾ ਕਰੇਗਾ, ਉਹ ਆਖਦਾ ਹੈ, ਨਾ ਡਰ, ਹੇ ਯਾਕੂਬ ਮੇਰੇ ਦਾਸ, ਅਤੇ ਯਸ਼ੁਰੂਨ ਜਿਸ ਨੂੰ ਮੈਂ ਚੁਣਿਆ ਹੈ।

3 ਮੈਂ ਤਾਂ ਤਿਹਾਈ ਜ਼ਮੀਨ ਉੱਤੇ ਪਾਣੀ, ਅਤੇ ਸੁੱਕੀ ਸੜੀ ਭੂਮੀ ਉੱਤੇ ਨਦੀਆਂ ਵਗਾਵਾਂਗਾ, ਮੈਂ ਆਪਣਾ ਆਤਮਾ ਤੇਰੀ ਅੰਸ ਉੱਤੇ, ਅਤੇ ਤੇਰੀ ਸੰਤਾਨ ਉੱਤੇ ਆਪਣੀ ਬਰਕਤ ਵਗਾਵਾਂਗਾ।

4 ਉਹ ਘਾਹ ਦੇ ਵਿੱਚ ਉਪਜਣਗੇ, ਜਿਵੇਂ ਵਗਦੇ ਪਾਣੀਆਂ ਉੱਤੇ ਬੈਂਤਾਂ।

5 ਕੋਈ ਆਖੇਗਾ, “ਮੈਂ ਯਹੋਵਾਹ ਦਾ ਹਾਂ,” ਕੋਈ ਆਪਣੇ ਆਪ ਨੂੰ ਯਾਕੂਬ ਦੇ ਨਾਮ ਤੋਂ ਸਦਾਵੇਗਾ, ਕੋਈ ਆਪਣੇ ਹੱਥ ਉੱਤੇ ਲਿਖੇਗਾ, “ਯਹੋਵਾਹ ਦਾ,” ਅਤੇ ਆਪ ਨੂੰ ਇਸਰਾਏਲ ਦੇ ਨਾਮ ਦੀ ਪਦਵੀ ਦੇਵੇਗਾ।

6 ਯਹੋਵਾਹ ਇਸਰਾਏਲ ਦਾ ਰਾਜਾ ਅਤੇ ਉਹ ਦਾ ਛੁਡਾਉਣ ਵਾਲਾ, ਸੈਨਾਂ ਦਾ ਯਹੋਵਾਹ, ਇਹ ਫ਼ਰਮਾਉਂਦਾ ਹੈ, ਮੈਂ ਆਦਿ ਹਾਂ ਅਤੇ ਮੈਂ ਅੰਤ ਹਾਂ, ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ।

7 ਮੇਰੇ ਵਰਗਾ ਕੌਣ ਹੈ, ਜੋ ਇਸ ਦਾ ਪਰਚਾਰ ਕਰੇਗਾ? ਉਹ ਇਸ ਦੀ ਘੋਸ਼ਣਾ ਕਰੇ ਅਤੇ ਮੇਰੇ ਸਾਹਮਣੇ ਦੱਸੇ ਕਿ ਜਿਸ ਸਮੇਂ ਤੋਂ ਮੈਂ ਆਪਣੀ ਸਨਾਤਨ ਪਰਜਾ ਨੂੰ ਕਾਇਮ ਕੀਤਾ ਉਸ ਸਮੇਂ ਕੀ ਹੋਇਆ ਅਤੇ ਆਉਣ ਵਾਲੀਆਂ ਗੱਲਾਂ ਦੱਸੇ - ਹਾਂ ਉਹ ਦੱਸੇ ਜੋ ਕੀ ਹੋਵੇਗਾ।

8 ਭੈਅ ਨਾ ਖਾਓ, ਨਾ ਡਰੋ, ਕੀ ਮੈਂ ਮੁੱਢ ਤੋਂ ਤੈਨੂੰ ਨਹੀਂ ਸੁਣਾਇਆ ਅਤੇ ਦੱਸਿਆ? ਤੁਸੀਂ ਮੇਰੇ ਗਵਾਹ ਹੋ। ਕੀ ਮੇਰੇ ਬਿਨ੍ਹਾਂ ਕੋਈ ਹੋਰ ਪਰਮੇਸ਼ੁਰ ਹੈ? ਕੋਈ ਹੋਰ ਚੱਟਾਨ ਨਹੀਂ, ਮੈਂ ਤਾਂ ਕਿਸੇ ਨੂੰ ਨਹੀਂ ਜਾਣਦਾ।

ਮੂਰਤੀ ਪੂਜਾ ਮੂਰਖਤਾ ਹੈ

9 ਬੁੱਤਾਂ ਦੇ ਘੜਨ ਵਾਲੇ ਸਾਰੇ ਵਿਅਰਥ ਹਨ, ਉਹਨਾਂ ਦੀਆਂ ਮਨ ਭਾਉਂਦੀਆਂ ਰੀੜਾਂ ਲਾਭਦਾਇਕ ਨਹੀਂ, ਉਹਨਾਂ ਦੇ ਗਵਾਹ ਨਾ ਵੇਖਦੇ ਨਾ ਜਾਣਦੇ ਹਨ, ਇਸ ਲਈ ਉਹ ਸ਼ਰਮਿੰਦੇ ਹੋਣਗੇ।

10 ਕਿਸ ਨੇ ਦੇਵਤਾ ਘੜਿਆ ਜਾਂ ਬੁੱਤ ਢਾਲਿਆ, ਜਿਸ ਤੋਂ ਕੋਈ ਲਾਭ ਨਹੀਂ?

11 ਵੇਖੋ, ਉਹ ਦੇ ਸਾਰੇ ਸਾਥੀ ਸ਼ਰਮਿੰਦੇ ਹੋਣਗੇ, ਇਹ ਕਾਰੀਗਰ ਮਨੁੱਖ ਹੀ ਹਨ! ਇਹ ਸਾਰੇ ਇਕੱਠੇ ਹੋ ਕੇ ਖੜ੍ਹੇ ਹੋਣ, ਉਹ ਭੈਅ ਖਾਣਗੇ, ਉਹ ਇਕੱਠੇ ਸ਼ਰਮਿੰਦੇ ਹੋਣਗੇ।

12 ਲੁਹਾਰ ਆਪਣਾ ਸੰਦ ਤਿੱਖਾ ਕਰਦਾ ਹੈ, ਉਹ ਕੋਲਿਆਂ ਨਾਲ ਕੰਮ ਕਰਦਾ, ਅਤੇ ਹਥੋੜਿਆਂ ਨਾਲ ਉਹ ਨੂੰ ਘੜਦਾ, ਉਹ ਆਪਣੀ ਬਲਵੰਤ ਬਾਂਹ ਨਾਲ ਉਹ ਨੂੰ ਬਣਾਉਂਦਾ ਹੈ, ਪਰ ਉਹ ਭੁੱਖਾ ਹੋ ਜਾਂਦਾ ਅਤੇ ਉਹ ਦਾ ਬਲ ਘੱਟ ਜਾਂਦਾ ਹੈ, ਉਹ ਪਾਣੀ ਨਹੀਂ ਪੀਂਦਾ ਅਤੇ ਥੱਕ ਜਾਂਦਾ ਹੈ।

13 ਤਰਖਾਣ ਸੂਤ ਤਾਣਦਾ ਹੈ, ਉਹ ਕਲਮ ਨਾਲ ਉਸ ਉੱਤੇ ਨਿਸ਼ਾਨ ਲਾਉਂਦਾ ਹੈ, ਉਹ ਉਸ ਨੂੰ ਰੀਂਦਿਆਂ ਨਾਲ ਬਣਾਉਂਦਾ, ਅਤੇ ਪਰਕਾਰ ਨਾਲ ਉਸ ਦੇ ਨਿਸ਼ਾਨ ਲਾਉਂਦਾ, ਉਹ ਉਸ ਨੂੰ ਮਨੁੱਖ ਦੇ ਰੂਪ ਵਿੱਚ ਆਦਮੀ ਦੇ ਸੁਹੱਪਣ ਵਾਂਗੂੰ, ਮੰਦਰ ਵਿੱਚ ਬਿਰਾਜਮਾਨ ਹੋਣ ਲਈ ਬਣਾਉਂਦਾ ਹੈ!

14 ਉਹ ਆਪਣੇ ਲਈ ਦਿਆਰ ਵੱਢਦਾ ਹੈ, ਉਹ ਸਰੂ ਜਾਂ ਬਲੂਤ ਲੈਂਦਾ ਹੈ, ਅਤੇ ਉਹਨਾਂ ਨੂੰ ਜੰਗਲ ਦੇ ਰੁੱਖਾਂ ਵਿੱਚ ਵਧਣ ਦਿੰਦਾ ਹੈ, ਉਹ ਚੀਲ ਦਾ ਰੁੱਖ ਲਾਉਂਦਾ ਅਤੇ ਮੀਂਹ ਉਹ ਨੂੰ ਵਧਾਉਂਦਾ ਹੈ।

15 ਤਦ ਉਹ ਮਨੁੱਖ ਦੇ ਬਾਲਣ ਲਈ ਹੋ ਜਾਂਦਾ ਹੈ, ਉਹ ਉਸ ਦੇ ਵਿੱਚੋਂ ਲੈ ਕੇ ਅੱਗ ਸੇਕਦਾ ਹੈ, ਸਗੋਂ ਉਸ ਨੂੰ ਬਾਲ ਕੇ ਰੋਟੀ ਪਕਾਉਂਦਾ ਹੈ, ਪਰ, ਉਸੇ ਵਿੱਚੋਂ ਉਹ ਇੱਕ ਦੇਵਤਾ ਬਣਾਉਂਦਾ ਹੈ, ਅਤੇ ਉਸ ਨੂੰ ਮੱਥਾ ਟੇਕਦਾ ਹੈ! ਉਹ ਬੁੱਤ ਬਣਾਉਂਦਾ ਹੈ, ਅਤੇ ਉਹ ਉਸ ਦੇ ਅੱਗੇ ਮੱਥਾ ਰਗੜਦਾ ਹੈ!

16 ਇੱਕ ਹਿੱਸੇ ਦੀ ਉਹ ਅੱਗ ਬਾਲਦਾ ਹੈ, ਇੱਕ ਹਿੱਸੇ ਉੱਤੇ ਉਹ ਕਬਾਬ ਭੁੰਨ ਕੇ ਮਾਸ ਖਾਂਦਾ ਹੈ ਅਤੇ ਰੱਜ ਜਾਂਦਾ ਹੈ, ਨਾਲੇ ਉਹ ਸੇਕਦਾ ਅਤੇ ਆਖਦਾ ਹੈ, ਆਹਾ! ਮੈਂ ਗਰਮ ਹੋ ਗਿਆ, ਮੈਂ ਅੱਗ ਵੇਖੀ।

17 ਉਸੇ ਦਾ ਬਚਿਆ ਹੋਇਆ ਟੁੱਕੜਾ ਲੈ ਕੇ ਉਹ ਇੱਕ ਦੇਵਤਾ, ਇੱਕ ਬੁੱਤ ਬਣਾਉਂਦਾ ਹੈ, ਅਤੇ ਉਹ ਦੇ ਅੱਗੇ ਮੱਥਾ ਟੇਕਦਾ ਸਗੋਂ ਮੱਥਾ ਰਗੜਦਾ ਹੈ, ਅਤੇ ਉਸ ਤੋਂ ਪ੍ਰਾਰਥਨਾ ਕਰਦਾ ਅਤੇ ਆਖਦਾ ਹੈ, ਮੈਨੂੰ ਛੁਡਾ, ਕਿਉਂ ਜੋ ਤੂੰ ਮੇਰਾ ਦੇਵਤਾ ਹੈਂ!

18 ਉਹ ਨਹੀਂ ਜਾਣਦੇ, ਉਹ ਨਹੀਂ ਸਮਝਦੇ, ਕਿਉਂ ਜੋ ਉਸ ਨੇ ਉਹਨਾਂ ਦੀਆਂ

ਅੱਖਾਂ ਨੂੰ ਵੇਖਣ ਤੋਂ ਅਤੇ ਉਹਨਾਂ ਦਿਆਂ ਮਨਾਂ ਨੂੰ ਸਮਝਣ ਤੋਂ ਬੰਦ ਕਰ ਦਿੱਤਾ ਹੈ।

19 ਕੇਈ ਉਸ ਉੱਤੇ ਧਿਆਨ ਨਹੀਂ ਦਿੰਦਾ, ਨਾ ਕਿਸੇ ਨੂੰ ਗਿਆਨ ਹੈ, ਨਾ ਸਮਝ, ਕਿ ਉਹ ਆਖੇ, ਉਸ ਦਾ ਇੱਕ ਹਿੱਸਾ ਮੈਂ ਅੱਗ ਵਿੱਚ ਬਾਲ ਲਿਆ, ਹਾਂ, ਮੈਂ ਉਸ ਦੇ ਕੋਲਿਆਂ ਉੱਤੇ ਰੋਟੀ ਪਕਾਈ, ਮੈਂ ਮਾਸ ਭੁੰਨ ਕੇ ਖਾਧਾ, ਭਲਾ, ਮੈਂ ਉਸ ਦੇ ਬਚੇ ਹੋਏ ਟੁੱਕੜੇ ਤੋਂ ਇੱਕ ਘਿਣਾਉਣੀ ਚੀਜ਼ ਬਣਾਵਾਂ? ਕੀ ਮੈਂ ਲੱਕੜ ਦੇ ਟੁੰਡ ਅੱਗੇ ਮੱਥਾ ਰਗੜਾਂ?

20 ਉਹ ਸੁਆਹ ਖਾਂਦਾ ਹੈ, ਇੱਕ ਛਲੀਏ ਦਿਲ ਨੇ ਉਹ ਨੂੰ ਕੁਰਾਹੇ ਪਾਇਆ, ਉਹ ਆਪਣੀ ਜਾਨ ਨੂੰ ਛੁਡਾ ਨਹੀਂ ਸਕਦਾ, ਨਾ ਕਹਿ ਸਕਦਾ ਹੈ, ਕੀ ਮੇਰੇ ਸੱਜੇ ਹੱਥ ਵਿੱਚ ਇਹ ਚੀਜ਼ ਝੂਠ ਨਹੀਂ?

ਜਗਤ ਦਾ ਸਿਰਜਣਹਾਰ ਅਤੇ ਮੁਕਤੀਦਾਤਾ

21 ਹੇ ਯਾਕੂਬ, ਇਹਨਾਂ ਗੱਲਾਂ ਨੂੰ ਯਾਦ ਰੱਖ, ਅਤੇ ਤੂੰ ਵੀ ਹੇ ਇਸਰਾਏਲ, ਤੂੰ ਮੇਰਾ ਦਾਸ ਜੇ ਹੈਂ, ਮੈਂ ਤੈਨੂੰ ਸਿਰਜਿਆ, ਤੂੰ ਮੇਰਾ ਦਾਸ ਹੈਂ, ਹੇ ਇਸਰਾਏਲ, ਮੈਂ ਤੈਨੂੰ ਨਾ ਵਿਸਾਰਾਂਗਾ।

22 ਮੈਂ ਤੇਰੇ ਅਪਰਾਧਾਂ ਨੂੰ ਘਟਾ ਵਾਂਗੂੰ, ਅਤੇ ਤੇਰੇ ਪਾਪਾਂ ਨੂੰ ਬੱਦਲ ਵਾਂਗੂੰ ਮਿਟਾ ਦਿੱਤਾ, ਮੇਰੀ ਵੱਲ ਮੁੜ ਆ, ਕਿਉਂ ਜੋ ਮੈਂ ਤੇਰਾ ਨਿਸਤਾਰਾ ਕੀਤਾ ਹੈ।

23 ਹੇ ਅਕਾਸ਼ੇ, ਜੈਕਾਰਾ ਗਜਾਓ, ਕਿਉਂਕਿ ਯਹੋਵਾਹ ਨੇ ਇਹ ਕੀਤਾ ਹੈ, ਹੇ ਧਰਤੀ ਦੇ ਹੇਠਲੇ ਸਥਾਨੋਂ, ਲਲਕਾਰੋ, ਪਰਬਤ ਖੁੱਲ੍ਹ ਕੇ ਜੈ-ਜੈਕਾਰ ਕਰਨ, ਜੰਗਲ ਅਤੇ ਉਹ ਦੇ ਸਾਰੇ ਰੁੱਖ, ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਇਸਰਾਏਲ ਵਿੱਚ ਆਪਣੀ ਸੁੰਦਰਤਾ ਪਰਗਟ ਕਰੇਗਾ।

24 ਯਹੋਵਾਹ ਤੇਰਾ ਛੁਡਾਉਣ ਵਾਲਾ, ਜਿਸ ਨੇ ਤੈਨੂੰ ਕੁੱਖ ਵਿੱਚ ਸਿਰਜਿਆ ਇਹ ਆਖਦਾ ਹੈ, ਮੈਂ ਯਹੋਵਾਹ ਸਾਰੀਆਂ ਚੀਜ਼ਾਂ ਦਾ ਕਰਤਾ ਹਾਂ, ਮੈਂ ਇਕੱਲਾ ਅਕਾਸ਼ਾਂ ਦਾ ਤਾਣਨ ਵਾਲਾ ਹਾਂ, ਅਤੇ ਮੈਂ ਆਪ ਹੀ ਧਰਤੀ ਦਾ ਵਿਛਾਉਣ ਵਾਲਾ ਹਾਂ।

25 ਮੈਂ ਝੂਠੇ ਨਬੀਆਂ ਦੇ ਨਿਸ਼ਾਨ ਵਿਅਰਥ ਕਰਦਾ ਹਾਂ, ਅਤੇ ਭਵਿੱਖ ਦੱਸਣ ਵਾਲਿਆਂ ਨੂੰ ਮੂਰਖ ਬਣਾਉਂਦਾ ਹਾਂ, ਮੈਂ ਸਿਆਣਿਆਂ ਨੂੰ ਪਿੱਛੇ ਹਟਾਉਂਦਾ, ਅਤੇ ਉਹਨਾਂ ਦਾ ਗਿਆਨ ਬੇਬਕੂਫ਼ੀ ਬਣਾ ਦਿੰਦਾ ਹਾਂ।

26 ਮੈਂ ਆਪਣੇ ਦਾਸ ਦੇ ਬਚਨ ਕਾਇਮ ਰੱਖਦਾ, ਅਤੇ ਆਪਣੇ ਦੂਤਾਂ ਦੀ ਯੋਜਨਾ ਪੂਰੀ ਕਰਦਾ ਹਾਂ, ਮੈਂ ਯਹੂਸ਼ਲਮ ਦੇ ਵਿਖੇ ਆਖਦਾ ਹਾਂ, ਉਹ ਆਬਾਦ ਹੋ ਜਾਵੇਗਾ, ਅਤੇ ਯਹੂਦਾਹ ਦੇ ਸ਼ਹਿਰਾਂ ਦੇ ਵਿਖੇ, ਉਹ ਉਸਾਰੇ ਜਾਣਗੇ ਅਤੇ ਮੈਂ ਉਨ੍ਹਾਂ ਦੇ ਖੰਡਰਾਂ ਨੂੰ ਖੜ੍ਹਾ ਕਰਾਂਗਾ, -

27 ਮੈਂ ਜੋ ਸਾਗਰ ਨੂੰ ਆਖਦਾ ਹਾਂ, ਸੁੱਕ ਜਾ! ਅਤੇ ਮੈਂ ਤੇਰੀਆਂ ਨਦੀਆਂ ਨੂੰ ਵੀ ਸੁਕਾ ਦਿਆਂਗਾ।

28 ਮੈਂ ਜੋ ਕੋਰਸ਼ ਵਿਖੇ ਆਖਦਾ ਹਾਂ, ਉਹ ਮੇਰਾ ਠਹਿਰਾਇਆ ਹੋਇਆ ਅਯਾਲੀ ਹੈ, ਅਤੇ ਉਹ ਮੇਰੀ ਸਾਰੀ ਇੱਛਿਆ ਨੂੰ ਪੂਰੀ ਕਰੇਗਾ, ਉਹ ਯਹੂਸ਼ਲਮ ਦੇ ਵਿਖੇ ਆਖੇਗਾ, ਉਹ ਉਸਾਰਿਆ ਜਾਵੇਗਾ, ਅਤੇ ਹੈਕਲ ਦੀ ਨੀਂਹ ਰੱਖੀ ਜਾਵੇਗੀ।

45

ਪਰਮੇਸ਼ੁਰ ਵੱਲੋਂ ਖੋਰਸ ਦੀ ਨਿਯੁਕਤੀ

1 ਯਹੋਵਾਹ ਆਪਣੇ ਮਸਹ ਕੀਤੇ ਹੋਏ ਕੋਰਸ਼ ਨੂੰ ਇਹ ਆਖਦਾ ਹੈ, ਜਿਸ ਦਾ ਸੱਜਾ ਹੱਥ ਮੈਂ ਇਸ ਲਈ ਫੜਿਆ ਕਿ ਮੈਂ ਉਹ ਦੇ ਅੱਗੇ ਕੌਮਾਂ ਨੂੰ ਹੇਠਾਂ ਕਰ ਦਿਆਂ, ਅਤੇ ਰਾਜਿਆਂ ਦੇ ਕਮਰ ਕੱਸੇ ਖੋਲ੍ਹ ਦਿਆਂ, ਕਿ ਮੈਂ ਉਹ ਦੇ ਸਾਹਮਣੇ ਦਰਵਾਜ਼ਿਆਂ ਨੂੰ ਖੋਲ੍ਹ ਦਿਆਂ ਅਤੇ ਫਾਟਕ ਬੰਦ ਨਾ ਕੀਤੇ ਜਾਣ।

2 ਮੈਂ ਤੇਰੇ ਅੱਗੇ-ਅੱਗੇ ਚੱਲਾਂਗਾ, ਅਤੇ ਉੱਚੇ-ਉੱਚੇ ਪਹਾੜਾਂ ਨੂੰ ਪੱਧਰਾ ਕਰਾਂਗਾ, ਮੈਂ ਪਿੱਤਲ ਦੇ ਫਾਟਕ ਭੰਨ ਸੁੱਟਾਂਗਾ, ਅਤੇ ਲੋਹੇ ਦੀਆਂ ਬੇੜੀਆਂ ਵੱਢ ਸੁੱਟਾਂਗਾ।

3 ਮੈਂ ਤੈਨੂੰ ਹਨੇਰੇ ਵਿੱਚ ਲੁਕੇ ਹੋਏ ਖ਼ਜ਼ਾਨੇ, ਅਤੇ ਗੁਪਤ ਸਥਾਨਾਂ ਵਿੱਚ ਦੱਬੇ ਹੋਏ ਪਦਾਰਥ ਦਿਆਂਗਾ, ਤਾਂ ਜੋ ਤੂੰ ਜਾਣੇ ਕਿ ਮੈਂ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹਾਂ, ਜੋ ਤੇਰਾ ਨਾਮ ਲੈ ਕੇ ਤੈਨੂੰ ਬੁਲਾਉਂਦਾ ਹਾਂ।

4 ਮੇਰੇ ਦਾਸ ਯਾਕੂਬ ਦੀ, ਅਤੇ ਮੇਰੇ ਚੁਣੇ ਹੋਏ ਇਸਰਾਏਲ ਦੀ ਖਾਤਰ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਅਤੇ ਤੈਨੂੰ ਪਦਵੀ ਦਿੱਤੀ ਭਾਵੇਂ ਤੂੰ ਮੈਨੂੰ ਨਹੀਂ ਜਾਣਦਾ।

5 ਮੈਂ ਯਹੋਵਾਹ ਹਾਂ ਅਤੇ ਹੋਰ ਕੋਈ ਨਹੀਂ, ਮੇਰੇ ਬਿਨ੍ਹਾਂ ਕੋਈ ਪਰਮੇਸ਼ੁਰ ਨਹੀਂ, ਮੈਂ ਤੈਨੂੰ ਬਲ ਦੇਵਾਂਗਾ, ਭਾਵੇਂ ਤੂੰ ਮੈਨੂੰ ਨਹੀਂ ਜਾਣਦਾ,

6 ਤਾਂ ਜੋ ਉਹ ਸੂਰਜ ਦੇ ਚੜ੍ਹਦੇ ਪਾਸਿਓਂ ਅਤੇ ਲਹਿੰਦੇ ਪਾਸੇ ਤੋਂ ਜਾਣਨ, ਕਿ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਹੈ ਹੀ ਨਹੀਂ।

7 ਮੈਂ ਚਾਨਣ ਦਾ ਸਿਰਜਣਹਾਰ ਅਤੇ ਹਨੇਰੇ ਦਾ ਕਰਤਾਰ ਹਾਂ, ਮੈਂ ਸ਼ਾਂਤੀ ਦਾ ਬਣਾਉਣ ਵਾਲਾ ਅਤੇ ਬਿਪਤਾ ਦਾ ਕਰਤਾਰ ਹਾਂ, ਮੈਂ ਯਹੋਵਾਹ ਇਹ ਸਾਰੇ ਕੰਮ ਕਰਦਾ ਹਾਂ।

8 ਹੇ ਅਕਾਸ਼ੋ, ਉੱਪਰੋਂ ਮੇਰੀ ਧਾਰਮਿਕਤਾ ਵਰ੍ਹਾਓ, ਅਤੇ ਗਗਨ ਤੋਂ ਧਰਮ ਵਰ੍ਹੋ, ਧਰਤੀ ਖੁੱਲ੍ਹ ਜਾਵੇ ਅਤੇ ਮੁਕਤੀ ਦਾ ਫਲ ਲਿਆਵੇ, ਅਤੇ ਧਰਮ ਨੂੰ ਵੀ ਉਗਾਵੇ, ਮੈਂ ਯਹੋਵਾਹ ਨੇ ਉਹ ਨੂੰ ਉਤਪਤ ਕੀਤਾ।

ਸ੍ਰਿਸ਼ਟੀ ਅਤੇ ਇਤਿਹਾਸ ਦਾ ਪਰਮੇਸ਼ੁਰ

9 ਹਾਏ ਉਹ ਦੇ ਉੱਤੇ ਜੋ ਆਪਣੇ ਸਿਰਜਣਹਾਰ ਨਾਲ ਝਗੜਦਾ ਹੈ, ਉਹ ਮਿੱਟੀ ਦੇ ਠੀਕਰਿਆਂ ਵਿੱਚੋਂ ਇੱਕ ਠੀਕਰਾ ਹੈ! ਭਲਾ, ਮਿੱਟੀ ਆਪਣੇ ਸਿਰਜਣਹਾਰ ਨੂੰ ਆਖੇ, ਤੂੰ ਕੀ ਬਣਾਉਂਦਾ ਹੈਂ? ਜਾਂ ਕਾਰੀਗਰ ਦੀ ਕਿਰਤ ਇਹ ਆਖੇ ਕਿ ਉਹ ਦੇ ਤਾਂ ਹੱਥ ਹੈ ਹੀ ਨਹੀਂ!

10 ਹਾਏ ਉਹ ਦੇ ਉੱਤੇ ਜੋ ਕਿਸੇ ਪਿਤਾ ਨੂੰ ਆਖਦਾ ਹੈ, ਤੂੰ ਕਿਸਨੂੰ ਜਨਮ ਦਿੰਦਾ ਹੈਂ? ਜਾਂ ਕਿਸੇ ਮਾਤਾ ਨੂੰ, ਤੈਨੂੰ ਕਾਹ ਦੀਆਂ ਪੀੜਾਂ ਲੱਗੀਆਂ ਹਨ?

11 ਯਹੋਵਾਹ ਜੋ ਇਸਰਾਏਲ ਦਾ ਪਵਿੱਤਰ ਪੁਰਖ, ਅਤੇ ਉਹ ਦਾ ਸਿਰਜਣਹਾਰ ਹੈ, ਇਹ ਆਖਦਾ ਹੈ, ਕੀ ਤੁਸੀਂ ਆਉਣ ਵਾਲੀਆਂ ਗੱਲਾਂ ਮੈਥੋਂ ਪੁੱਛੋਗੇ? ਮੇਰੇ ਪੁੱਤਰਾਂ ਵਿਖੇ, ਮੇਰੀ ਦਸਤਕਾਰੀ ਵਿਖੇ, ਤੁਸੀਂ ਮੈਨੂੰ ਹੁਕਮ ਦਿਓਗੇ?

12 ਮੈਂ ਹੀ ਧਰਤੀ ਨੂੰ ਬਣਾਇਆ, ਅਤੇ ਮਨੁੱਖ ਨੂੰ ਉਹ ਦੇ ਉੱਤੇ ਉਤਪਤ ਕੀਤਾ, ਮੈਂ ਆਪਣੇ ਹੱਥਾਂ ਨਾਲ ਅਕਾਸ਼ ਨੂੰ ਤਾਣਿਆ, ਅਤੇ ਸਾਰੇ ਤਾਰਾ-ਮੰਡਲ ਨੂੰ ਮੈਂ ਹੀ ਹੁਕਮ ਦਿੱਤਾ।

13 ਮੈਂ ਉਹ ਨੂੰ ਧਰਮ ਵਿੱਚ ਉਠਾਇਆ, ਅਤੇ ਮੈਂ ਉਹ ਦੇ ਸਾਰੇ ਰਾਹ ਸਿੱਧੇ ਕਰਾਂਗਾ, ਉਹ ਮੇਰਾ ਸ਼ਹਿਰ ਉਸਾਰੇਗਾ, ਅਤੇ ਮੇਰੇ ਗੁਲਾਮਾਂ ਨੂੰ ਅਜ਼ਾਦ ਕਰੇਗਾ, ਬਿਨ੍ਹਾਂ ਮੁੱਲ ਅਤੇ ਬਿਨ੍ਹਾਂ ਬਦਲੇ ਦੇ, ਅਜ਼ਾਦ ਕਰੇਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।

14 ਯਹੋਵਾਹ ਇਹ ਆਖਦਾ ਹੈ, ਮਿਸਰ ਦੀ ਕਮਾਈ, ਕੂਸ਼ ਦਾ ਵਪਾਰ, ਅਤੇ ਸ਼ਬਾ ਦੇ ਉੱਚੇ ਕੱਚ ਵਾਲੇ ਮਨੁੱਖ, ਉਹ ਲੰਘ ਕੇ ਤੇਰੇ ਕੋਲ ਆਉਣਗੇ, ਅਤੇ ਤੇਰੇ ਹੋਣਗੇ, ਉਹ ਤੇਰੇ ਪਿੱਛੇ ਚੱਲਣਗੇ, ਉਹ ਸੰਗਲਾਂ ਨਾਲ ਜਕੜੇ ਹੋਏ ਆਉਣਗੇ, ਉਹ ਤੇਰੇ ਅੱਗੇ ਮੱਥਾ ਟੇਕਣਗੇ, ਉਹ ਤੇਰੇ ਅੱਗੇ ਬੇਨਤੀ ਕਰਨਗੇ, ਕਿ ਪਰਮੇਸ਼ੁਰ ਤੇਰੇ ਨਾਲ ਹੈ, ਹੋਰ ਕੋਈ ਨਹੀਂ, ਹੋਰ ਕੋਈ ਪਰਮੇਸ਼ੁਰ ਨਹੀਂ।

15 ਸੱਚ-ਮੁੱਚ ਤੂੰ ਹੀ ਅਜਿਹਾ ਪਰਮੇਸ਼ੁਰ ਹੈਂ ਜੋ ਆਪ ਨੂੰ ਗੁਪਤ ਰੱਖਦਾ ਹੈ, ਹੇ ਇਸਰਾਏਲ ਦੇ ਬਚਾਉਣ ਵਾਲੇ ਪਰਮੇਸ਼ੁਰ।

16 ਉਹ ਸਾਰੇ ਸ਼ਰਮਿੰਦੇ ਹੋਣਗੇ ਅਤੇ ਨਮੇਸ਼ੀ ਉਠਾਉਣਗੇ, ਜਿਹੜੇ ਬੁੱਤ ਸਾਜ ਹਨ, ਉਹ ਇਕੱਠੇ ਨਮੇਸ਼ੀ ਵਿੱਚ ਜਾਣਗੇ।

17 ਇਸਰਾਏਲ ਯਹੋਵਾਹ ਤੋਂ ਅਨੰਤ ਮੁਕਤੀ ਲਈ ਬਚਾਇਆ ਜਾਵੇਗਾ, ਤੁਸੀਂ ਜੁੱਗੋ-ਜੁੱਗ ਸਦਾ ਤੱਕ ਸ਼ਰਮਿੰਦੇ ਨਾ ਹੋਵੋਗੇ, ਨਾ ਨਮੋਸ਼ੀ ਉਠਾਓਗੇ।

18 ਯਹੋਵਾਹ ਜੋ ਅਕਾਸ਼ ਦਾ ਕਰਤਾ ਹੈ, - ਉਹ ਉਹੀ ਪਰਮੇਸ਼ੁਰ ਹੈ ਜਿਸ ਨੇ ਧਰਤੀ ਨੂੰ ਸਾਜਿਆ, ਜਿਸ ਨੇ ਉਹ ਨੂੰ ਬਣਾਇਆ ਅਤੇ ਕਾਇਮ ਕੀਤਾ, - ਉਹ ਨੇ ਉਸ ਨੂੰ ਵਿਰਾਨ ਰਹਿਣ ਲਈ ਉਤਪਤ ਨਹੀਂ ਕੀਤਾ, ਸਗੋਂ ਵੱਸਣ ਲਈ ਉਸ ਨੂੰ ਸਿਰਜਿਆ, - ਉਹ ਇਹ ਆਖਦਾ ਹੈ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ।

19 ਮੈਂ ਗੁਪਤ ਵਿੱਚ ਨਹੀਂ ਬੋਲਿਆ, ਨਾ ਧਰਤੀ ਦੇ ਹਨੇਰੇ ਥਾਵਾਂ ਵਿੱਚ, ਮੈਂ ਯਾਕੂਬ ਦੀ ਅੰਸ ਨੂੰ ਨਹੀਂ ਆਖਿਆ, ਕਿ “ਮੈਨੂੰ ਵਿਅਰਥ ਭਾਲੋ,” ਮੈਂ ਯਹੋਵਾਹ ਸੱਚ ਬੋਲਣ ਵਾਲਾ ਹਾਂ, ਮੈਂ ਸਿੱਧੀਆਂ ਗੱਲਾਂ ਦਾ ਦੱਸਣ ਵਾਲਾ ਹਾਂ।

ਸ੍ਰਿਸ਼ਟੀ ਦਾ ਪ੍ਰਭੂ ਅਤੇ ਬਾਬਲ ਦੀਆਂ ਮੂਰਤਾਂ

20 ਇਕੱਠੇ ਹੋ ਜਾਓ ਅਤੇ ਆਓ, ਤੁਸੀਂ ਰਲ ਕੇ ਨੇੜੇ ਹੋਵੋ, ਹੇ ਕੌਮਾਂ ਦੇ ਬਚੇ ਹੋਇਓ ਲੋਕੋ। ਉਹ ਅਣਜਾਣ ਹਨ ਜਿਹੜੇ ਆਪਣੇ ਲੱਕੜੀ ਦੇ ਬੁੱਤ ਨੂੰ ਚੁੱਕੀ ਫਿਰਦੇ ਹਨ, ਅਤੇ ਅਜਿਹੇ ਦੇਵਤੇ ਅੱਗੇ ਪ੍ਰਾਰਥਨਾ ਕਰਦੇ ਹਨ, ਜੋ ਨਹੀਂ ਬਚਾ ਸਕਦਾ!

21 ਪਰਚਾਰ ਕਰੋ ਤੇ ਉਨ੍ਹਾਂ ਨੂੰ ਪੇਸ਼ ਕਰੋ, - ਹਾਂ, ਉਹ ਇਕੱਠੇ ਸਲਾਹ ਕਰਨ, - ਕਿਸ ਨੇ ਪੁਰਾਣੇ ਸਮੇਂ ਤੋਂ ਇਹ ਦੱਸਿਆ? ਕਿਸ ਨੇ ਪ੍ਰਾਚੀਨ ਸਮੇਂ ਇਹ ਦਾ ਵਰਨਣ ਕੀਤਾ? ਭਲਾ, ਮੈਂ ਯਹੋਵਾਹ ਨੇ ਹੀ ਨਹੀਂ? ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਧਰਮੀ ਪਰਮੇਸ਼ੁਰ ਅਤੇ ਮੁਕਤੀਦਾਤਾ, ਮੇਰੇ ਬਿਨ੍ਹਾਂ ਕੋਈ ਹੈ ਹੀ ਨਹੀਂ।

22 ਹੇ ਧਰਤੀ ਦੇ ਕੰਢਿਆਂ ਉੱਤੇ ਰਹਿਣ ਵਾਲਿਓ, ਮੇਰੇ ਵੱਲ ਮੁੜੋ ਅਤੇ ਬਚ ਜਾਓ! ਕਿਉਂ ਜੋ ਮੈਂ ਹੀ ਪਰਮੇਸ਼ੁਰ ਜੋ ਹਾਂ ਅਤੇ ਹੋਰ ਕੋਈ ਹੈ ਨਹੀਂ।

23 ਮੈਂ ਆਪਣੀ ਹੀ ਸਹੁੰ ਖਾਧੀ ਹੈ, ਮੇਰੇ ਮੂੰਹ ਤੋਂ ਧਰਮ ਦਾ ਬਚਨ ਨਿੱਕਲਿਆ ਹੈ, ਅਤੇ ਉਹ ਮੁੜੇਗਾ ਨਹੀਂ, ਹਰੇਕ ਗੋਡਾ ਮੇਰੇ ਅੱਗੇ ਨਿਵੇਗਾ, ਹਰ ਇੱਕ ਜ਼ੁਬਾਨ ਮੇਰੀ ਸਹੁੰ ਖਾਵੇਗੀ।

24 ਮੇਰੇ ਵਿਖੇ ਇਹ ਆਖਿਆ ਜਾਵੇਗਾ, ਸਿਰਫ਼ ਯਹੋਵਾਹ ਵਿੱਚ ਹੀ ਧਰਮ ਅਤੇ ਬਲ ਹੈ, ਸਭ ਜੋ ਉਸ ਨਾਲ ਗੁੱਸੇ ਹੁੰਦੇ ਸਨ ਉਸ ਦੇ ਕੋਲ ਆਉਣਗੇ ਅਤੇ ਸ਼ਰਮਿੰਦੇ ਹੋਣਗੇ।

25 ਇਸਰਾਏਲ ਦਾ ਸਾਰਾ ਵੰਸ਼ ਯਹੋਵਾਹ ਵਿੱਚ ਧਰਮੀ ਠਹਿਰੇਗਾ ਅਤੇ ਮਾਣ ਕਰੇਗਾ।

46

1 ਬੇਲ ਦੇਵਤਾ ਝੁੱਕ ਜਾਂਦਾ, ਨਬੋ ਦੇਵਤਾ ਕੁੱਬਾ ਹੋ ਜਾਂਦਾ ਹੈ, ਉਹਨਾਂ ਦੇ ਬੁੱਤ ਜਾਨਵਰਾਂ ਅਤੇ ਪਸ਼ੂਆਂ ਉੱਤੇ ਲੱਦੇ ਹੋਏ ਹਨ, ਜਿਹੜੀਆਂ ਮੂਰਤਾਂ ਤੁਸੀਂ ਚੁੱਕੀ ਫਿਰਦੇ ਹੋ, ਉਹ ਭਾਰ ਹਨ ਅਤੇ ਥੱਕੇ ਹੋਏ ਪਸ਼ੂਆਂ ਲਈ ਬੋਝ ਹਨ।

2 ਉਹ ਇਕੱਠੇ ਝੁੱਕ ਜਾਂਦੇ, ਉਹ ਕੁੱਬੇ ਹੋ ਜਾਂਦੇ, ਉਹ ਬੋਝ ਨੂੰ ਛੁਡਾ ਨਾ ਸਕੇ, ਸਗੋਂ ਆਪ ਹੀ ਗੁਲਾਮੀ ਵਿੱਚ ਚਲੇ ਗਏ।

3 ਹੇ ਯਾਰੂਬ ਦੇ ਘਰਾਣੇ, ਮੇਰੀ ਸੁਣੋ, ਨਾਲੇ ਇਸਰਾਏਲ ਦੇ ਘਰਾਣੇ ਦੇ ਸਾਰੇ ਬਚੇ ਹੋਏ, ਤੁਸੀਂ ਜਿਨ੍ਹਾਂ ਨੂੰ ਮੈਂ ਜਨਮ ਤੋਂ ਸੰਭਾਲਿਆ ਅਤੇ ਕੁੱਖੋਂ ਹੀ ਚੁੱਕੀ ਫਿਰਦਾ ਰਿਹਾ,

4 ਤੁਹਾਡੇ ਬੁਢਾਪੇ ਤੱਕ ਅਤੇ ਧੌਲਿਆਂ ਤੱਕ ਉਹ ਹੀ ਹਾਂ, ਮੈਂ ਤੈਨੂੰ ਬਣਾਇਆ ਹੈ, ਮੈਂ ਹੀ ਤੈਨੂੰ ਚੁੱਕਾਂਗਾ, ਮੈਂ ਉਠਾਵਾਂਗਾ ਅਤੇ ਮੈਂ ਛੁਡਾਵਾਂਗਾ।

5 ਤੁਸੀਂ ਮੈਨੂੰ ਕਿਸ ਦੇ ਵਰਗਾ ਬਣਾਓਗੇ, ਕਿਸ ਦੇ ਤੁੱਲ ਮੈਨੂੰ ਠਹਿਰਾਓਗੇ, ਅਤੇ ਕਿਸ ਦੇ ਨਾਲ ਮੇਰੀ ਮਿਸਾਲ ਦਿਓਗੇ, ਤਾਂ ਜੋ ਅਸੀਂ ਇੱਕੋ ਵਰਗੇ ਹੋਈਏ?

6 ਜਿਹੜੇ ਥੈਲੀ ਵਿੱਚੋਂ ਸੋਨਾ ਉਲੱਦਦੇ ਹਨ, ਅਤੇ ਚਾਂਦੀ ਤੱਕੜੀ ਵਿੱਚ ਤੇਲਦੇ ਹਨ, ਉਹ ਸੁਨਿਆਰ ਨੂੰ ਭਾੜੇ ਉੱਤੇ ਲਾਉਂਦੇ, ਅਤੇ ਉਹ ਉਸ ਤੋਂ ਦੇਵਤਾ ਬਣਾਉਂਦਾ ਹੈ, ਫੇਰ ਉਹ ਉਸ ਅੱਗੇ ਮੱਥਾ ਟੇਕਦੇ ਸਗੋਂ ਮੱਥਾ ਰਗੜਦੇ ਹਨ!

7 ਉਹ ਉਸ ਨੂੰ ਮੇਢੇ ਉੱਤੇ ਚੁੱਕ ਲੈਂਦੇ ਹਨ, ਉਹ ਉਸ ਨੂੰ ਉਠਾ ਕੇ ਉਸ ਦੇ ਥਾਂ ਤੇ ਰੱਖਦੇ ਹਨ, ਉਹ ਉੱਥੇ ਹੀ ਖੜ੍ਹਾ ਰਹਿੰਦਾ ਹੈ ਅਤੇ ਆਪਣੇ ਥਾਂ ਤੋਂ ਨਹੀਂ ਹਿੱਲਦਾ। ਜੇ ਕੋਈ ਉਸ ਨੂੰ ਪੁਕਾਰੇ ਉਹ ਉੱਤਰ ਨਹੀਂ ਦਿੰਦਾ, ਨਾ ਹੀ ਉਹ ਉਨ੍ਹਾਂ ਨੂੰ ਉਨ੍ਹਾਂ ਦੀਆਂ ਬਿਪਤਾਵਾਂ ਤੋਂ ਬਚਾਉਂਦਾ ਹੈ।

8 ਹੇ ਅਪਰਾਧੀਓ, ਇਹ ਗੱਲ ਨੂੰ ਯਾਦ ਰੱਖੋ ਅਤੇ ਧਿਆਨ ਦਿਓ, ਫੇਰ ਦਿਲ ਤੇ ਲਾਓ!

9 ਪੁਰਾਣੇ ਸਮੇਂ ਦੀਆਂ ਗੱਲਾਂ ਨੂੰ ਯਾਦ ਰੱਖੋ ਜੋ ਆਦ ਤੋਂ ਹਨ, ਕਿਉਂ ਜੋ ਮੈਂ ਪਰਮੇਸ਼ੁਰ ਹਾਂ ਅਤੇ ਹੋਰ ਕੋਈ ਨਹੀਂ, ਮੈਂ ਹੀ ਪਰਮੇਸ਼ੁਰ ਹਾਂ ਅਤੇ ਮੇਰੇ ਵਰਗਾ ਕੋਈ ਨਹੀਂ।

10 ਮੈਂ ਆਦ ਤੋਂ ਅੰਤ ਨੂੰ ਅਤੇ ਮੁੱਢ ਤੋਂ ਜੋ ਅਜੇ ਨਹੀਂ ਹੋਇਆ ਦੱਸਦਾ ਹਾਂ, ਮੈਂ ਆਖਦਾ ਹਾਂ, ਮੇਰੀ ਸਲਾਹ ਕਾਇਮ ਰਹੇਗੀ, ਅਤੇ ਮੈਂ ਆਪਣੀ ਸਾਰੀ ਇੱਛਿਆ ਨੂੰ ਪੂਰੀ ਕਰਾਂਗਾ।

11 ਮੈਂ ਸ਼ਿਕਾਰੀ ਪੰਛੀ ਨੂੰ ਪੂਰਬੋਂ ਅਰਥਾਤ ਆਪਣੇ ਉਦੇਸ਼ ਨੂੰ ਪੂਰਾ ਕਰਨ ਲਈ ਇੱਕ ਮਨੁੱਖ ਨੂੰ ਦੂਰ ਦੇਸ ਤੋਂ ਸੱਦਾ ਹਾਂ। ਹਾਂ, ਮੈਂ ਬੋਲਿਆ ਹੈ, ਸੇ ਮੈਂ ਨਿਭਾਵਾਂਗਾ, ਮੈਂ ਠਾਣਿਆ ਸੇ ਮੈਂ ਪੂਰਾ ਕਰਾਂਗਾ।

12 ਹੇ ਹਠੀਲੇ ਦਿਲ ਵਾਲਿਓ, ਮੇਰੀ ਸੁਣੋ! ਤੁਸੀਂ ਜੇ ਧਰਮ ਤੋਂ ਦੂਰ ਹੋ, -

13 ਮੈਂ ਆਪਣੇ ਧਰਮ ਨੂੰ ਨੇੜੇ ਲਿਆਉਂਦਾ ਹਾਂ, ਉਹ ਦੂਰ ਨਹੀਂ ਰਹੇਗਾ, ਮੇਰਾ ਬਚਾਓ ਢਿੱਲ ਨਹੀਂ ਲਾਵੇਗਾ, ਮੈਂ ਸੀਯੋਨ ਵਿੱਚ ਬਚਾਓ, ਅਤੇ ਇਸਰਾਏਲ ਲਈ ਆਪਣਾ ਤੇਜ਼ ਬਖ਼ਸ਼ਾਂਗਾ।

47

ਬਾਬਲ ਦੀ ਸਜ਼ਾ

1 ਹੇ ਬਾਬਲ ਦੀ ਕੁਆਰੀਏ ਧੀਏ, ਹੇਠਾਂ ਆ ਕੇ ਖ਼ਾਕ ਵਿੱਚ ਬੈਠ! ਹੇ ਕਸਦੀਆਂ ਦੀ ਧੀਏ, ਸਿੰਘਾਸਣ ਬਿਨ੍ਹਾਂ ਥੱਲੇ ਬੈਠ, ਕਿਉਂ ਜੋ ਤੂੰ ਅੱਗੇ ਨੂੰ ਸੋਹਲ ਅਤੇ ਕੋਮਲ ਨਾ ਸਦਾਵੇਂਗੀ!

2 ਚੱਕੀ ਲੈ ਅਤੇ ਆਟਾ ਪੀਹ, ਆਪਣਾ ਬੁਰਕਾ ਲਾਹ, ਘੱਗਰਾ ਚੁੱਕ ਲੈ, ਲੱਤਾਂ ਨੰਗੀਆਂ ਕਰ, ਨਦੀਆਂ ਤੋਂ ਪਾਰ ਲੰਘ!

3 ਤੇਰਾ ਨੰਗੇ ਉਘਾੜਿਆ ਜਾਵੇਗਾ, ਸਗੋਂ ਤੇਰੀ ਲਾਜ ਦਿੱਸੇਗੀ, ਮੈਂ ਬਦਲਾ ਲਵਾਂਗਾ, ਮੈਂ ਕਿਸੇ ਮਨੁੱਖ ਦਾ ਪੱਖ ਨਹੀਂ ਕਰਾਂਗਾ।

4 ਸਾਡੇ ਛੁਟਕਾਰਾ ਦੇਣ ਵਾਲੇ ਦਾ ਨਾਮ ਸੈਨਾਂ ਦਾ ਯਹੋਵਾਹ ਅਤੇ ਇਸਰਾਏਲ ਦਾ ਪਵਿੱਤਰ ਪੁਰਖ ਹੈ।

5 ਹੇ ਕਸਦੀਆਂ ਦੀਏ ਧੀਏ, ਚੁੱਪ ਕਰ ਕੇ ਬੈਠ! ਅਤੇ ਹਨੇਰੇ ਵਿੱਚ ਜਾ ਪੈ, ਕਿਉਂ ਜੋ ਤੂੰ ਅੱਗੇ ਨੂੰ ਰਾਜਾਂ ਦੀ ਮਲਕਾ ਨਾ ਸਦਾਵੇਂਗੀ!

6 ਮੈਂ ਆਪਣੀ ਪਰਜਾ ਉੱਤੇ ਗੁੱਸੇ ਹੋਇਆ, ਮੈਂ ਆਪਣੀ ਮਿਰਾਸ ਨੂੰ ਭਰਿਸ਼ਟ ਕਰ ਕੇ ਤੇਰੇ ਹੱਥ ਵਿੱਚ ਦੇ ਦਿੱਤਾ, ਤੂੰ ਉਹਨਾਂ ਉੱਤੇ ਰਹਮ ਨਹੀਂ ਕੀਤਾ, ਤੂੰ ਬਜ਼ੁਰਗਾਂ ਉੱਤੇ ਆਪਣਾ ਜੁਲਾ ਬਹੁਤ ਭਾਰੀ ਕੀਤਾ।

7 ਤੂੰ ਆਖਿਆ, ਮੈਂ ਸਦਾ ਲਈ ਮਲਕਾ ਰਹਾਂਗੀ! ਐਥੋਂ ਤੱਕ ਕਿ ਤੂੰ ਇਨ੍ਹਾਂ ਗੱਲਾਂ ਨੂੰ ਮਨ ਵਿੱਚ ਨਹੀਂ ਰੱਖਿਆ, ਨਾ ਹੀ ਇਹ ਯਾਦ ਰੱਖਿਆ ਕਿ ਇਸ ਦਾ ਕੀ ਫਲ ਹੋਵੇਗਾ।

8 ਹੁਣ ਤੂੰ ਇਹ ਸੁਣ ਲੈ, ਹੇ ਮੌਜਣੇ! ਜਿਹੜੀ ਨਿਸ਼ਚਿੰਤ ਬੈਠਦੀ ਹੈਂ, ਅਤੇ ਆਪਣੇ ਦਿਲ ਵਿੱਚ ਆਖਦੀ ਹੈਂ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ!

ਮੈਂ ਵਿਧਵਾ ਹੋ ਕੇ ਨਾ ਬੈਠਾਂਗੀ, ਅਤੇ ਨਾ ਮੈਂ ਆਪਣੇ ਬੱਚਿਆਂ ਨੂੰ ਖੋਹਣ ਦਾ ਦੁੱਖ ਜਾਣਾਂਗੀ।

9 ਪਰ ਇਹ ਦੋਵੇਂ ਗੱਲਾਂ ਤੇਰੇ ਉੱਤੇ ਆ ਪੈਣਗੀਆਂ, ਇੱਕੇ ਦਿਨ ਇੱਕ ਪਲ ਵਿੱਚ ਬੱਚਿਆਂ ਨੂੰ ਖੋਹਣਾ ਅਤੇ ਰੰਡੇਪਾ! ਉਹ ਪੂਰੇ ਮਾਪ ਦੇ ਅਨੁਸਾਰ ਤੇਰੇ ਉੱਤੇ ਆ ਪੈਣਗੇ, ਭਾਵੇਂ ਤੇਰੀ ਜਾਦੂਗਰੀ ਵੱਧ ਅਤੇ ਤੇਰੀ ਝਾੜਾ-ਫੂਕੀ ਬਹੁਤ ਵਾਫ਼ਰ ਹੋਵੇ।

10 ਤੂੰ ਆਪਣੀ ਬਚੀ ਉੱਤੇ ਭਰੋਸਾ ਰੱਖਿਆ, ਤੂੰ ਆਖਿਆ, ਕੋਈ ਮੈਨੂੰ ਵੇਖਦਾ ਨਹੀਂ, ਤੇਰੀ ਬੁੱਧ ਅਤੇ ਤੇਰੇ ਗਿਆਨ ਨੇ ਤੈਨੂੰ ਕੁਰਾਹੇ ਪਾਇਆ, ਤੂੰ ਆਪਣੇ ਮਨ ਵਿੱਚ ਆਖਿਆ ਸੀ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ!

11 ਬਿਪਤਾ ਤੇਰੇ ਉੱਤੇ ਆ ਪਵੇਗੀ, ਤੂੰ ਉਸ ਤੋਂ ਬਚਣ ਦਾ ਮੰਤਰ ਨਹੀਂ ਜਾਣੋਗੀ, ਬਰਬਾਦੀ ਤੇਰੇ ਉੱਤੇ ਡਿੱਗੇਗੀ, ਤੂੰ ਉਹ ਨੂੰ ਹਟਾ ਨਹੀਂ ਸਕੋਗੀ, ਤਬਾਹੀ ਅਚਾਨਕ ਤੇਰੇ ਉੱਤੇ ਆਵੇਗੀ, ਜਿਸ ਨੂੰ ਤੂੰ ਜਾਣਦੀ ਵੀ ਨਹੀਂ।

12 ਤੂੰ ਆਪਣੀਆਂ ਝਾੜਾ-ਫੂਕੀਆਂ ਵਿੱਚ, ਅਤੇ ਆਪਣੀਆਂ ਜਾਦੂਗਰੀਆਂ ਦੇ ਵਾਧੇ ਵਿੱਚ ਕਾਇਮ ਰਹਿ, ਜਿਨ੍ਹਾਂ ਵਿੱਚ ਤੂੰ ਆਪਣੀ ਜੁਆਨੀ ਤੋਂ ਮਿਹਨਤ ਕੀਤੀ, ਸ਼ਾਇਦ ਤੈਨੂੰ ਲਾਭ ਹੋ ਸਕੇ, ਸ਼ਾਇਦ ਤੂੰ ਉਹਨਾਂ ਨੂੰ ਡਰਾ ਸਕੇਂ!

13 ਤੂੰ ਆਪਣੀਆਂ ਬਹੁਤੀਆਂ ਸਲਾਹਾਂ ਨਾਲ ਥੱਕ ਗਈ, ਅਕਾਸ਼ ਦੇ ਜਾਂਚਣ ਵਾਲੇ, ਤਾਰਿਆਂ ਦੇ ਵੇਖਣ ਵਾਲੇ, ਨਵੇਂ ਚੰਦ ਦੇ ਟੇਵੇ ਲਾਉਣ ਵਾਲੇ, ਉਹ ਖੜ੍ਹੇ ਹੋ ਜਾਣ ਅਤੇ ਤੈਨੂੰ ਉਨ੍ਹਾਂ ਗੱਲਾਂ ਤੋਂ ਬਚਾਉਣ, ਜਿਹੜੀਆਂ ਤੇਰੇ ਉੱਤੇ ਬੀਤਣਗੀਆਂ!

14 ਵੇਖੋ, ਉਹ ਕੱਖ ਵਾਂਗੂੰ ਹੋਣਗੇ, ਅੱਗ ਉਹਨਾਂ ਨੂੰ ਸਾੜੇਗੀ, ਉਹ ਆਪਣੇ ਆਪ ਨੂੰ ਲੰਬ ਦੇ ਜ਼ੋਰ ਤੋਂ ਨਹੀਂ ਛੁਡਾ ਸਕਣਗੇ, ਇਹ ਕੋਲੇ ਸੇਕਣ ਲਈ ਨਹੀਂ ਹੋਣਗੇ, ਨਾ ਅਜਿਹੀ ਅੱਗ ਜਿਸ ਦੇ ਨੇੜੇ ਕੋਈ ਬੈਠ ਸਕੇ!

15 ਜਿਨ੍ਹਾਂ ਲਈ ਤੂੰ ਮਿਹਨਤ ਕੀਤੀ, ਉਹ ਤੇਰੇ ਲਈ ਅਜਿਹੇ ਹੋਣਗੇ, ਜਿਹੜੇ ਤੇਰੇ ਨਾਲ ਤੇਰੀ ਜੁਆਨੀ ਤੋਂ ਵਧਾਰ ਕਰਦੇ ਸਨ, ਉਹ ਸਾਰੇ ਆਪਣੇ-ਆਪਣੇ ਥਾਵਾਂ ਨੂੰ ਖਿਸਕ ਜਾਣਗੇ, ਤੈਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ।

48

ਪਰਮੇਸ਼ੁਰ ਭਵਿੱਖ ਦਾ ਵੀ ਪ੍ਰਭੂ

1 ਹੇ ਯਾਰੂਬ ਦੇ ਘਰਾਣੇ, ਇਹ ਸੁਣੋ, ਜਿਹੜੇ ਇਸਰਾਏਲ ਦੇ ਨਾਮ ਤੋਂ ਸਦਾਉਂਦੇ, ਅਤੇ ਯਹੂਦਾਹ ਦੇ ਵੰਸ਼ ਵਿੱਚੋਂ ਨਿੱਕਲੇ ਹੋ, ਜਿਹੜੇ ਯਹੋਵਾਹ ਦੇ ਨਾਮ ਦੀ ਸਹੁੰ

ਖਾਂਦੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਵਰਣਨ ਕਰਦੇ ਹੋ, ਪਰ ਸਚਿਆਈ ਅਤੇ ਧਰਮ ਨਾਲ ਨਹੀਂ।

² ਉਹ ਤਾਂ ਆਪਣੇ ਆਪ ਨੂੰ ਪਵਿੱਤਰ ਸ਼ਹਿਰ ਦੇ ਕਹਾਉਂਦੇ ਹਨ, ਅਤੇ ਇਸਰਾਏਲ ਦੇ ਪਰਮੇਸ਼ੁਰ ਉੱਤੇ ਜਿਸ ਦਾ ਨਾਮ ਸੈਨਾਂ ਦਾ ਯਹੋਵਾਹ ਹੈ, ਢਾਸਣਾ ਲੈਂਦੇ ਹਨ।

³ ਮੈਂ ਪਹਿਲੀਆਂ ਗੱਲਾਂ ਪੁਰਾਣੇ ਸਮੇਂ ਤੋਂ ਦੱਸੀਆਂ, ਉਹ ਮੇਰੇ ਮੂੰਹੋਂ ਨਿੱਕਲੀਆਂ ਅਤੇ ਮੈਂ ਉਹਨਾਂ ਨੂੰ ਅਚਾਨਕ ਪਰਗਟ ਕੀਤਾ, ਤੁਰੰਤ ਹੀ ਮੈਂ ਉਹਨਾਂ ਨੂੰ ਕਰ ਦਿੱਤਾ ਅਤੇ ਉਹ ਹੋ ਗਈਆਂ।

⁴ ਮੈਂ ਜਾਣਦਾ ਸੀ ਕਿ ਤੂੰ ਹਠੀਲਾ ਹੈਂ, ਅਤੇ ਤੇਰੀ ਗਰਦਨ ਲੋਹੇ ਦਾ ਪੱਠਾ ਹੈ, ਅਤੇ ਤੇਰਾ ਮੱਥਾ ਪਿੱਤਲ ਦਾ ਹੈ,

⁵ ਇਸ ਲਈ ਮੈਂ ਇਹ ਗੱਲਾਂ ਤੈਨੂੰ ਪੁਰਾਣੇ ਸਮੇਂ ਤੋਂ ਦੱਸੀਆਂ, ਉਹਨਾਂ ਦੇ ਆਉਣ ਤੋਂ ਪਹਿਲਾਂ ਮੈਂ ਤੈਨੂੰ ਸੁਣਾਇਆ, ਕਿਤੇ ਤੂੰ ਅਜਿਹਾ ਨਾ ਆਖੋ, ਮੇਰੇ ਬੁੱਤ ਨੇ ਉਹਨਾਂ ਨੂੰ ਕੀਤਾ, ਮੇਰੀ ਘੜੀ ਹੋਈ ਮੂਰਤ ਅਤੇ ਮੇਰੇ ਢਾਲੇ ਹੋਏ ਬੁੱਤ ਨੇ ਇਹਨਾਂ ਦਾ ਹੁਕਮ ਦਿੱਤਾ ਸੀ!

⁶ ਤੂੰ ਇਨ੍ਹਾਂ ਗੱਲਾਂ ਬਾਰੇ ਸੁਣਿਆ ਹੈ ਅਤੇ ਇਨ੍ਹਾਂ ਗੱਲਾਂ ਉੱਤੇ ਧਿਆਨ ਕਰ - ਭਲਾ, ਤੁਸੀਂ ਇਨ੍ਹਾਂ ਨੂੰ ਨਾ ਦੱਸੋਗੇ? ਹੁਣ ਤੋਂ ਮੈਂ ਤੈਨੂੰ ਨਵੀਆਂ ਗੱਲਾਂ ਸੁਣਾਉਂਦਾ ਹਾਂ, ਅਤੇ ਗੁਪਤ ਗੱਲਾਂ ਜਿਨ੍ਹਾਂ ਨੂੰ ਤੂੰ ਨਹੀਂ ਜਾਣਦਾ।

⁷ ਉਹ ਹੁਣੇ ਉਤਪੰਨ ਹੋਈਆਂ, ਨਾ ਕਿ ਪੁਰਾਣੇ ਸਮੇਂ ਵਿੱਚ, ਅੱਜ ਤੋਂ ਪਹਿਲਾਂ ਤੂੰ ਉਹਨਾਂ ਨੂੰ ਸੁਣਿਆ ਵੀ ਨਹੀਂ, ਕਿਤੇ ਅਜਿਹਾ ਨਾ ਹੋਵੇ ਕਿ ਤੂੰ ਆਖੋ, ਮੈਂ ਤਾਂ ਇਹਨਾਂ ਨੂੰ ਜਾਣਦਾ ਸੀ।

⁸ ਨਾ ਤੂੰ ਸੁਣਿਆ, ਨਾ ਤੂੰ ਜਾਣਿਆ, ਨਾ ਪੁਰਾਣੇ ਸਮੇਂ ਤੋਂ ਤੇਰੇ ਕੰਨ ਖੋਲ੍ਹੇ ਗਏ, ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਠੱਗੀ ਤੇ ਠੱਗੀ ਕਮਾਵੇਂਗਾ, ਅਤੇ ਕੁੱਖ ਤੋਂ ਹੀ ਤੂੰ ਅਪਰਾਧੀ ਅਖਵਾਇਆ।

⁹ ਮੈਂ ਆਪਣੇ ਨਾਮ ਦੇ ਨਮਿੱਤ ਆਪਣਾ ਕ੍ਰੋਧ ਰੋਕ ਰੱਖਿਆ ਹੈ, ਅਤੇ ਆਪਣੀ ਉਸਤਤ ਦੇ ਨਮਿੱਤ ਉਹ ਨੂੰ ਤੇਰੇ ਲਈ ਰੋਕ ਰੱਖਾਂਗਾ, ਤਾਂ ਜੋ ਮੈਂ ਤੈਨੂੰ ਵੱਢ ਨਾ ਸੁੱਟਾਂ।

¹⁰ ਵੇਖ, ਮੈਂ ਤੈਨੂੰ ਤਾਇਆ ਪਰ ਚਾਂਦੀ ਵਾਂਗੂੰ ਨਹੀਂ, ਮੈਂ ਤੈਨੂੰ ਦੁੱਖ ਦੀ ਕੁਠਾਲੀ ਵਿੱਚ ਪਰਤਾਇਆ ਹੈ।

¹¹ ਮੈਂ ਆਪਣੀ ਖਾਤਰ, ਹਾਂ, ਆਪਣੀ ਹੀ ਖਾਤਰ ਇਹ ਕਰਦਾ ਹਾਂ, ਮੇਰਾ ਨਾਮ ਤਾਂ ਕਿਉਂ ਭਰਿਸ਼ਟ ਕੀਤਾ ਜਾਵੇ? ਮੈਂ ਆਪਣਾ ਪਰਤਾਪ ਦੂਜੇ ਨੂੰ ਨਹੀਂ ਦਿਆਂਗਾ।

ਪਰਮੇਸ਼ੁਰ ਦਾ ਚੁਣਿਆ ਹੋਇਆ ਦਾਸ, ਖੋਰਸ

12 ਹੇ ਯਾਕੂਬ, ਹੇ ਇਸਰਾਏਲ, ਮੇਰੇ ਸੱਦੇ ਹੋਏ, ਮੇਰੀ ਸੁਣੋ! ਮੈਂ ਉਹੀ ਹਾਂ, ਮੈਂ ਆਦ ਹਾਂ ਅੰਤ ਵੀ ਹਾਂ।

13 ਹਾਂ, ਮੇਰੇ ਹੱਥ ਨੇ ਧਰਤੀ ਦੀ ਨੀਂਹ ਰੱਖੀ, ਮੇਰੇ ਸੱਜੇ ਹੱਥ ਨੇ ਅਕਾਸ਼ ਨੂੰ ਫੈਲਾਇਆ, ਮੈਂ ਉਹਨਾਂ ਨੂੰ ਸੱਦਦਾ ਹਾਂ, ਉਹ ਇਕੱਠੇ ਖਲੇ ਜਾਂਦੇ ਹਨ।

14 ਤੁਸੀਂ ਸਭ ਇਕੱਠੇ ਹੋ ਜਾਓ ਅਤੇ ਸੁਣੋ, - ਇਹਨਾਂ ਬੁੱਤਾਂ ਵਿੱਚੋਂ ਕਿਸ ਨੇ ਇਨ੍ਹਾਂ ਗੱਲਾਂ ਨੂੰ ਦੱਸਿਆ? ਯਹੋਵਾਹ ਆਪਣੇ ਚੁਣੇ ਹੋਏ ਨੂੰ ਪਿਆਰ ਕਰਦਾ ਹੈ, ਉਹ ਬਾਬਲ ਉੱਤੇ ਉਸ ਦੀ ਇੱਛਾ ਪੂਰੀ ਕਰੇਗਾ, ਅਤੇ ਉਹ ਦੀ ਭੁਜਾ ਕਸਦੀਆਂ ਉੱਤੇ ਹੋਵੇਗੀ।

15 ਮੈਂ, ਹਾਂ, ਮੈਂ ਇਹ ਗੱਲ ਕੀਤੀ, ਮੈਂ ਹੀ ਉਹ ਨੂੰ ਸੱਦਿਆ, ਮੈਂ ਉਹ ਨੂੰ ਲਿਆਇਆ ਅਤੇ ਉਹ ਆਪਣੇ ਕੰਮ ਵਿੱਚ ਸਫਲ ਹੋਵੇਗਾ।

16 ਮੇਰੇ ਨੇੜੇ ਆਓ, ਇਹ ਸੁਣੋ, ਮੈਂ ਮੁੱਢ ਤੋਂ ਗੁਪਤ ਵਿੱਚ ਗੱਲ ਨਹੀਂ ਕੀਤੀ, ਉਹ ਦੇ ਹੋਣ ਦੇ ਸਮੇਂ ਤੋਂ ਮੈਂ ਉੱਥੇ ਸੀ, - ਅਤੇ ਹੁਣ ਪ੍ਰਭੂ ਯਹੋਵਾਹ ਨੇ ਆਪਣੇ ਆਤਮਾ ਨਾਲ ਮੈਨੂੰ ਭੇਜਿਆ ਹੈ।

ਆਪਣੇ ਲੋਕਾਂ ਲਈ ਪਰਮੇਸ਼ੁਰ ਦੀ ਯੋਜਨਾ

17 ਯਹੋਵਾਹ ਤੇਰਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੈਨੂੰ ਲਾਭ ਉਠਾਉਣ ਦੀ ਸਿੱਖਿਆ ਦਿੰਦਾ ਹਾਂ, ਜੋ ਤੈਨੂੰ ਉਸ ਰਾਹ ਪਾਉਂਦਾ ਹਾਂ, ਜਿਸ ਰਾਹ ਤੂੰ ਜਾਣਾ ਹੈ।

18 ਕਾਸ਼ ਕਿ ਤੂੰ ਮੇਰੇ ਹੁਕਮਾਂ ਨੂੰ ਮੰਨਦਾ! ਤਾਂ ਤੇਰੀ ਸ਼ਾਂਤੀ ਨਦੀ ਵਾਂਗੂੰ, ਅਤੇ ਤੇਰਾ ਧਰਮ ਸਮੁੰਦਰ ਦੀਆਂ ਲਹਿਰਾਂ ਵਾਂਗੂੰ ਹੁੰਦਾ,

19 ਤਾਂ ਤੇਰਾ ਵੰਸ਼ ਰੇਤ ਜਿਹਾ ਅਤੇ ਤੇਰੀ ਸੰਤਾਨ ਉਹ ਦੇ ਦਾਣਿਆਂ ਜਿਹੀ ਹੁੰਦੀ, ਉਹ ਦਾ ਨਾਮ ਮੇਰੇ ਹਜ਼ੂਰੋਂ ਮਿਟਾਇਆ ਨਾ ਜਾਂਦਾ, ਨਾ ਨਾਸ ਕੀਤਾ ਜਾਂਦਾ।

20 ਬਾਬਲ ਤੋਂ ਨਿੱਕਲੋ, ਕਸਦੀਆਂ ਵਿੱਚੋਂ ਨੱਠੋ! ਜੈਕਾਰਿਆਂ ਦੀ ਅਵਾਜ਼ ਨਾਲ ਦੱਸੋ, ਇਹ ਨੂੰ ਸੁਣਾਓ, ਧਰਤੀ ਦੀਆਂ ਹੱਦਾਂ ਤੱਕ ਇਸ ਦੀ ਚਰਚਾ ਕਰੋ, ਆਖੋ, ਯਹੋਵਾਹ ਨੇ ਆਪਣੇ ਦਾਸ ਯਾਕੂਬ ਨੂੰ ਛੁਟਕਾਰਾ ਦਿੱਤਾ ਹੈ!

21 ਜਦ ਉਹ ਉਨ੍ਹਾਂ ਨੂੰ ਵਿਰਾਨਿਆਂ ਦੇ ਵਿੱਚੋਂ ਦੀ ਲੈ ਗਿਆ, ਤਾਂ ਉਹ ਪਿਆਸੇ ਨਾ ਹੋਏ, ਉਸ ਨੇ ਉਹਨਾਂ ਦੇ ਲਈ ਚੱਟਾਨ ਵਿੱਚੋਂ ਪਾਣੀ ਵਗਾਇਆ, ਉਸ ਨੇ ਚੱਟਾਨ ਨੂੰ ਪਾੜਿਆ ਅਤੇ ਪਾਣੀ ਫੁੱਟ ਨਿੱਕਲਿਆ।

22 ਯਹੋਵਾਹ ਆਖਦਾ ਹੈ, ਦੁਸ਼ਟਾਂ ਲਈ ਕੋਈ ਸ਼ਾਂਤੀ ਨਹੀਂ।

49

ਇਸਰਾਏਲ, ਕੌਮਾਂ ਦੇ ਲਈ ਜੇਤ

1 ਹੇ ਟਾਪੂਓ, ਮੇਰੀ ਸੁਣੇ, ਹੇ ਦੂਰ ਦੀਓ ਕੌਮੋ, ਕੰਨ ਲਾਓ! ਯਹੋਵਾਹ ਨੇ ਮੈਨੂੰ ਢਿੱਡੋਂ ਹੀ ਸੱਦ ਲਿਆ, ਮੇਰੀ ਮਾਂ ਦੀ ਕੁੱਖੋਂ ਉਸ ਨੇ ਮੇਰਾ ਨਾਮ ਲਿਆ।

2 ਉਸ ਨੇ ਮੇਰੇ ਮੂੰਹ ਨੂੰ ਤਿੱਖੀ ਤਲਵਾਰ ਵਾਂਗੂੰ ਬਣਾਇਆ, ਉਸ ਨੇ ਆਪਣੇ ਹੱਥ ਦੇ ਸਾਯੇ ਵਿੱਚ ਮੈਨੂੰ ਲੁਕਾਇਆ, ਉਸ ਨੇ ਮੈਨੂੰ ਇੱਕ ਚਮਕੀਲਾ ਤੀਰ ਬਣਾਇਆ, ਅਤੇ ਮੈਨੂੰ ਆਪਣੀ ਤਰਕਸ਼ ਵਿੱਚ ਲੁਕਾਇਆ ਹੈ,

3 ਉਸ ਨੇ ਮੈਨੂੰ ਆਖਿਆ, ਤੂੰ ਮੇਰਾ ਦਾਸ ਇਸਰਾਏਲ ਹੈ, ਜਿਸ ਦੇ ਵਿੱਚ ਮੈਂ ਆਪਣੀ ਸ਼ਾਨ ਵਿਖਾਵਾਂਗਾ।

4 ਤਦ ਮੈਂ ਆਖਿਆ, ਮੈਂ ਵਿਅਰਥ ਹੀ ਮਿਹਨਤ ਕੀਤੀ, ਮੈਂ ਆਪਣਾ ਬਲ ਫੇਕਟ ਤੇ ਵਿਅਰਥ ਲਈ ਗੁਆ ਦਿੱਤਾ, ਸੱਚ-ਮੁੱਚ ਮੇਰਾ ਇਨਸਾਫ਼ ਯਹੋਵਾਹ ਕੋਲ, ਅਤੇ ਮੇਰਾ ਬਦਲਾ ਮੇਰੇ ਪਰਮੇਸੁਰ ਕੋਲ ਹੈ।

5 ਹੁਣ ਯਹੋਵਾਹ ਇਹ ਆਖਦਾ ਹੈ, ਜਿਸ ਨੇ ਮੈਨੂੰ ਕੁੱਖੋਂ ਹੀ ਆਪਣਾ ਦਾਸ ਹੋਣ ਲਈ ਸਿਰਜਿਆ ਤਾਂ ਜੇ ਮੈਂ ਯਾਰੂਬ ਨੂੰ ਉਹ ਦੇ ਕੋਲ ਮੇੜ ਲਿਆਵਾਂ, ਅਤੇ ਇਸਰਾਏਲ ਉਹ ਦੇ ਕੋਲ ਇਕੱਠਾ ਕੀਤਾ ਜਾਵੇ, ਮੈਂ ਯਹੋਵਾਹ ਦੀ ਨਿਗਾਹ ਵਿੱਚ ਆਦਰ ਪਾਉਂਦਾ ਹਾਂ, ਅਤੇ ਮੇਰਾ ਪਰਮੇਸੁਰ ਮੇਰਾ ਬਲ ਹੈ, -

6 ਹਾਂ, ਉਹ ਆਖਦਾ ਹੈ, ਕੀ ਇਹ ਛੋਟੀ ਗੱਲ ਹੈ, ਕਿ ਤੂੰ ਯਾਰੂਬ ਦਿਆਂ ਗੋਤਾਂ ਨੂੰ ਉਠਾਉਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੇੜਨ ਲਈ ਮੇਰਾ ਦਾਸ ਹੋਵੋਂ, ਸਗੋਂ ਮੈਂ ਤੈਨੂੰ ਕੌਮਾਂ ਲਈ ਜੇਤ ਠਹਿਰਾਵਾਂਗਾ, ਤਾਂ ਜੋ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੱਕ ਪਹੁੰਚੇ।

7 ਯਹੋਵਾਹ ਇਸਰਾਏਲ ਦਾ ਛੁਟਕਾਰਾ ਦੇਣ ਵਾਲਾ ਅਤੇ ਉਹ ਦਾ ਪਵਿੱਤਰ ਪੁਰਖ, ਉਸ ਨੂੰ ਜਿਸ ਨੂੰ ਤੁੱਛ ਜਾਣਿਆ ਜਾਂਦਾ ਹੈ, ਜਿਹੜਾ ਕੌਮਾਂ ਲਈ ਘਿਣਾਉਣਾ ਹੈ ਅਤੇ ਉਸ ਹਾਕਮਾਂ ਦੇ ਦਾਸ ਨੂੰ ਇਹ ਆਖਦਾ ਹੈ, - ਰਾਜੇ ਤੈਨੂੰ ਵੇਖਣਗੇ ਤੇ ਉੱਠਣਗੇ, ਹਾਕਮ ਵੀ ਅਤੇ ਉਹ ਮੱਥਾ ਟੇਕਣਗੇ, ਇਹ ਯਹੋਵਾਹ ਦੇ ਕਾਰਨ ਹੋਵੇਗਾ ਜੋ ਵਫ਼ਾਦਾਰ ਹੈ, ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਜਿਸ ਨੇ ਤੈਨੂੰ ਚੁਣਿਆ ਹੈ।

ਯਰੂਸ਼ਲਮ ਦਾ ਪੁਨਰ ਨਿਰਮਾਣ

8 ਯਹੋਵਾਹ ਇਹ ਆਖਦਾ ਹੈ, ਮੈਂ ਮਨਭਾਉਂਦੇ ਸਮੇਂ ਤੇਰੀ ਸੁਣ ਲਈ, ਮੈਂ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ, ਅਤੇ ਮੈਂ ਤੇਰੀ ਰੱਖਿਆ ਕਰਾਂਗਾ ਅਤੇ ਤੈਨੂੰ ਪਰਜਾ

ਦੇ ਨੇਮ ਲਈ ਦਿਆਂਗਾ, ਤਾਂ ਜੋ ਤੂੰ ਦੇਸ ਨੂੰ ਬਹਾਲ ਕਰੇਂ, ਵਿਰਾਨ ਵਿਰਾਸਤਾਂ ਨੂੰ ਵੰਡੇਂ,

9 ਗੁਲਾਮਾਂ ਨੂੰ ਇਹ ਆਖੋ ਕਿ ਨਿੱਕਲ ਜਾਓ! ਅਤੇ ਉਹਨਾਂ ਨੂੰ ਜੋ ਹਨੇਰੇ ਵਿੱਚ ਹਨ, ਆਪਣੇ ਆਪ ਨੂੰ ਵਿਖਲਾਓ। ਉਹ ਰਾਹਾਂ ਦੇ ਨਾਲ-ਨਾਲ ਚਰਨਗੇ, ਅਤੇ ਸਾਰੀਆਂ ਨੰਗੀਆਂ ਟੀਸੀਆਂ ਉੱਤੇ ਉਹਨਾਂ ਦੀਆਂ ਜੂਹਾਂ ਹੋਣਗੀਆਂ।

10 ਉਹ ਨਾ ਭੁੱਖੇ ਹੋਣਗੇ, ਨਾ ਤਿਹਾਏ ਹੋਣਗੇ, ਨਾ ਲੂ, ਨਾ ਧੁੱਪ ਉਹਨਾਂ ਨੂੰ ਮਾਰੇਗੀ, ਕਿਉਂ ਜੋ ਉਹਨਾਂ ਉੱਤੇ ਦਯਾ ਕਰਨ ਵਾਲਾ ਉਹਨਾਂ ਦੀ ਅਗਵਾਈ ਕਰੇਗਾ, ਅਤੇ ਪਾਣੀ ਦੇ ਸੋਤਿਆਂ ਕੋਲ ਉਹਨਾਂ ਨੂੰ ਲੈ ਜਾਵੇਗਾ।

11 ਮੈਂ ਆਪਣੇ ਸਾਰੇ ਪਰਬਤਾਂ ਨੂੰ ਰਾਹ ਬਣਾਵਾਂਗਾ, ਅਤੇ ਮੇਰੀਆਂ ਸੜਕਾਂ ਉੱਚੀਆਂ ਕੀਤੀਆਂ ਜਾਣਗੀਆਂ।

12 ਵੇਖੋ, ਉਹ ਦੂਰੋਂ ਆਉਣਗੇ, ਅਤੇ ਵੇਖੋ, ਉਹ ਉੱਤਰ ਵੱਲੋਂ ਤੇ ਪੱਛਮ ਵੱਲੋਂ, ਅਤੇ ਅਸਵਨ* ਦੇਸ ਤੋਂ ਆਉਣਗੇ।

13 ਹੇ ਅਕਾਸ਼ੋ, ਜੈਕਾਰਾ ਗਜਾਓ! ਹੇ ਧਰਤੀ, ਬਾਗ-ਬਾਗ ਹੋ! ਹੇ ਪਰਬਤੋ, ਜੈ ਜੈ ਕਾਰ ਦੇ ਨਾਰੇ ਮਾਰੋ! ਕਿਉਂਕਿ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਅਤੇ ਆਪਣੇ ਦੁਖਿਆਰਿਆਂ ਉੱਤੇ ਰਹਮ ਕੀਤਾ ਹੈ।

14 ਪਰ ਸੀਯੋਨ ਨੇ ਆਖਿਆ, ਯਹੋਵਾਹ ਨੇ ਮੈਨੂੰ ਛੱਡ ਦਿੱਤਾ, ਅਤੇ ਪ੍ਰਭੂ ਨੇ ਮੈਨੂੰ ਭੁਲਾ ਦਿੱਤਾ ਹੈ।

15 ਭਲਾ, ਮਾਂ ਆਪਣੇ ਦੁੱਧ ਚੁੰਘਦੇ ਬੱਚੇ ਨੂੰ ਭੁਲਾ ਸਕਦੀ ਹੈ ਕਿ ਉਹ ਆਪਣੀ ਕੁੱਖ ਤੋਂ ਜੰਮੇ ਹੋਏ ਬਾਲ ਉੱਤੇ ਰਹਮ ਨਾ ਕਰੇ? ਉਹ ਤਾਂ ਭਾਵੇਂ ਭੁੱਲ ਜਾਵੇ ਪਰ ਮੈਂ ਤੈਨੂੰ ਨਹੀਂ ਭੁੱਲਾਂਗਾ।

16 ਵੇਖ, ਮੈਂ ਤੈਨੂੰ ਆਪਣੀਆਂ ਹਥੇਲੀਆਂ ਉੱਤੇ ਉੱਕਰ ਲਿਆ, ਤੇਰੀਆਂ ਕੰਧਾਂ ਸਦਾ ਮੇਰੇ ਸਾਹਮਣੇ ਹਨ।

17 ਤੇਰੇ ਬੱਚੇ ਫੁਰਤੀ ਨਾਲ ਆ ਰਹੇ ਹਨ, ਤੈਨੂੰ ਢਾਉਣ ਵਾਲੇ ਅਤੇ ਤੈਨੂੰ ਉਜਾੜਨ ਵਾਲੇ ਤੇਰੇ ਵਿੱਚੋਂ ਨਿੱਕਲ ਜਾਣਗੇ।

18 ਤੁਸੀਂ ਆਪਣੀਆਂ ਅੱਖਾਂ ਆਲੇ-ਦੁਆਲੇ ਚੁੱਕ ਕੇ ਵੇਖੋ, ਉਹ ਸਾਰੇ ਇਕੱਠੇ ਹੁੰਦੇ ਤੇ ਤੇਰੇ ਕੋਲ ਆਉਂਦੇ ਹਨ, ਆਪਣੇ ਜੀਵਨ ਦੀ ਸਹੁੰ, ਯਹੋਵਾਹ ਦਾ ਵਾਕ ਹੈ, ਤੂੰ ਤਾਂ ਉਹਨਾਂ ਸਾਰਿਆਂ ਨੂੰ ਗਹਿਣੇ ਵਾਂਗੂੰ ਪਹਿਨੋਗੀ, ਅਤੇ ਉਹਨਾਂ ਨੂੰ ਲਾੜੀ ਵਾਂਗੂੰ ਆਪਣੇ ਉੱਤੇ ਬੰਨ੍ਹੋਗੀ।

* 49:12 ਸ਼ੀਨੀਮ

19 ਭਾਵੇਂ ਤੂੰ ਬਰਬਾਦ ਅਤੇ ਵਿਰਾਨ ਕੀਤੀ ਗਈ, ਅਤੇ ਤੇਰਾ ਦੇਸ ਉਜਾੜਿਆ ਗਿਆ ਪਰ, - ਹੁਣ ਤਾਂ ਤੂੰ ਵਾਸੀਆਂ ਲਈ ਭੀੜੀ ਹੋਵੇਗੀ, ਅਤੇ ਤੈਨੂੰ ਭੱਖ ਲੈਣ ਵਾਲੇ ਦੂਰ ਹੋ ਜਾਣਗੇ।

20 ਜਿਹੜੇ ਬੱਚੇ ਤੈਥੋਂ ਲਏ ਗਏ ਸਨ, ਉਹ ਫੇਰ ਤੇਰੇ ਕੰਨਾਂ ਵਿੱਚ ਆਖਣਗੇ, ਇਹ ਥਾਂ ਸਾਡੇ ਲਈ ਭੀੜਾ ਹੈ, ਸਾਨੂੰ ਜਗ੍ਹਾ ਦੇ ਤਾਂ ਜੋ ਅਸੀਂ ਵੱਸੀਏ।

21 ਤਦ ਤੂੰ ਆਪਣੇ ਮਨ ਵਿੱਚ ਆਖੇਗੀ, ਕਿਸ ਨੇ ਇਹਨਾਂ ਨੂੰ ਮੇਰੇ ਲਈ ਜਣਿਆ? ਮੈਂ ਬੇ-ਅੱਲਾਦ ਅਤੇ ਬਾਂਝ ਸੀ, ਮੈਂ ਕੱਢੀ ਹੋਈ ਅਤੇ ਛੱਡੀ ਹੋਈ ਸੀ, - ਇਹਨਾਂ ਨੂੰ ਕਿਸ ਨੇ ਪਾਲਿਆ? ਮੈਂ ਤਾਂ ਇਕੱਲੀ ਰਹਿ ਗਈ ਸੀ, ਤਾਂ ਇਹ ਕਿੱਥੋਂ ਆਏ ਹਨ?

22 ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਵੇਖੋ, ਮੈਂ ਆਪਣੇ ਹੱਥ ਕੌਮਾਂ ਲਈ ਉਠਾਵਾਂਗਾ, ਅਤੇ ਲੋਕਾਂ ਲਈ ਆਪਣਾ ਝੰਡਾ ਉੱਚਾ ਕਰਾਂਗਾ, ਅਤੇ ਉਹ ਤੇਰੇ ਪੁੱਤਰਾਂ ਨੂੰ ਕੁੱਛੜ ਚੁੱਕੀ ਲਿਆਉਣਗੇ, ਅਤੇ ਤੇਰੀਆਂ ਧੀਆਂ ਮੇਢਿਆਂ ਉੱਤੇ ਚੁੱਕੀਆਂ ਜਾਣਗੀਆਂ।

23 ਰਾਜੇ ਤੇਰੇ ਪਾਲਣ ਵਾਲੇ, ਅਤੇ ਉਨ੍ਹਾਂ ਦੀਆਂ ਰਾਣੀਆਂ ਤੇਰੀਆਂ ਦਾਈਆਂ ਹੋਣਗੀਆਂ, ਉਹ ਮੂੰਹ ਭਾਰ ਡਿੱਗ ਕੇ ਤੈਨੂੰ ਮੱਥਾ ਟੇਕਣਗੇ, ਅਤੇ ਤੇਰੇ ਪੈਰਾਂ ਦੀ ਖ਼ਾਕ ਚੱਟਣਗੇ, ਤਾਂ ਤੂੰ ਜਾਣੇਗੀ ਕਿ ਮੈਂ ਯਹੋਵਾਹ ਹਾਂ, ਅਤੇ ਮੇਰੇ ਉਡੀਕਣ ਵਾਲੇ ਕਦੇ ਸ਼ਰਮਿੰਦੇ ਨਾ ਹੋਣਗੇ।

24 ਕੀ ਲੁੱਟ ਸੂਰਮੇ ਕੋਲੋਂ ਲਈ ਜਾਵੇਗੀ? ਜਾਂ ਦੁਸ਼ਟ ਦੇ ਹੱਥੋਂ ਕੈਦੀ ਛੁਡਾਏ ਜਾਣਗੇ?

25 ਪਰ ਯਹੋਵਾਹ ਇਹ ਆਖਦਾ ਹੈ, ਸੂਰਮਿਆਂ ਦੇ ਕੈਦੀ ਲੈ ਲਏ ਜਾਣਗੇ, ਅਤੇ ਜ਼ਾਲਮ ਦੀ ਲੁੱਟ ਉਹ ਦੇ ਹੱਥੋਂ ਲੈ ਲਈ ਜਾਵੇਗੀ, ਤੇਰੇ ਨਾਲ ਝਗੜਨ ਵਾਲਿਆਂ ਨਾਲ ਮੈਂ ਝਗੜਾਂਗਾ, ਅਤੇ ਤੇਰੇ ਪੁੱਤਰਾਂ ਨੂੰ ਮੈਂ ਬਚਾਵਾਂਗਾ।

26 ਮੈਂ ਤੇਰੇ ਸਤਾਉਣ ਵਾਲਿਆਂ ਨੂੰ ਉਹਨਾਂ ਦਾ ਆਪਣਾ ਮਾਸ ਖੁਆਵਾਂਗਾ, ਉਹ ਆਪਣੇ ਲਹੂ ਨਾਲ ਮਸਤਾਨੇ ਹੋਣਗੇ ਜਿਵੇਂ ਮਧ ਨਾਲ, ਅਤੇ ਸਾਰੇ ਪ੍ਰਾਣੀ ਜਾਣਨਗੇ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਅਤੇ ਤੇਰਾ ਛੁਟਕਾਰਾ ਦੇਣ ਵਾਲਾ, ਯਾਕੂਬ ਦਾ ਸ਼ਕਤੀਮਾਨ ਮੈਂ ਹੀ ਹਾਂ।

50

1 ਯਹੋਵਾਹ ਇਹ ਆਖਦਾ ਹੈ, ਤੁਹਾਡੀ ਮਾਂ ਦੀ ਤਿਆਗ ਪੱਤ੍ਰੀ ਕਿੱਥੇ ਹੈ, ਜਿਹੜੀ ਮੈਂ ਉਸ ਨੂੰ ਤਿਆਗਣ ਦੇ ਸਮੇਂ ਦਿੱਤੀ? ਜਾਂ ਮੈਂ ਆਪਣੇ ਕਿਹੜੇ ਲੈਣਦਾਰ ਕੋਲ

ਤੁਹਾਨੂੰ ਵੇਚ ਦਿੱਤਾ? ਵੇਖੋ, ਤੁਸੀਂ ਆਪਣੀਆਂ ਬਚੀਆਂ ਦੇ ਕਾਰਨ ਵੇਚੇ ਗਏ, ਅਤੇ ਤੁਹਾਡੇ ਅਪਰਾਧਾਂ ਦੇ ਕਾਰਨ ਤੁਹਾਡੀ ਮਾਂ ਕੱਢੀ ਗਈ।

2 ਜਦ ਮੈਂ ਆਇਆ, ਤਾਂ ਉੱਥੇ ਕਿਉਂ ਕੋਈ ਮਨੁੱਖ ਨਹੀਂ ਸੀ? ਜਦ ਮੈਂ ਪੁਕਾਰਿਆ ਤਾਂ ਕਿਉਂ ਕੋਈ ਉੱਤਰ ਦੇਣ ਵਾਲਾ ਨਹੀਂ ਸੀ? ਭਲਾ, ਮੇਰਾ ਹੱਥ ਐਨਾ ਛੋਟਾ ਹੋ ਗਿਆ ਜੇ ਛੁਟਕਾਰਾ ਦੇਣ ਦੇ ਯੋਗ ਨਾ ਰਿਹਾ, ਜਾਂ ਛੁਡਾਉਣ ਦੀ ਮੇਰੀ ਕੋਈ ਸਮਰੱਥ ਨਹੀਂ ਰਹੀ? ਵੇਖੋ, ਮੈਂ ਆਪਣੀ ਘੁਰਕੀ ਨਾਲ ਸਮੁੰਦਰ ਨੂੰ ਸੁਕਾ ਦਿੰਦਾ, ਅਤੇ ਮੈਂ ਨਦੀਆਂ ਨੂੰ ਉਜਾੜ ਬਣਾ ਦਿੰਦਾ ਹਾਂ, ਉਨ੍ਹਾਂ ਦੀਆਂ ਮੱਛੀਆਂ ਪਾਣੀ ਨਾ ਹੋਣ ਕਰਕੇ ਬੁਸ ਜਾਂਦੀਆਂ ਹਨ, ਉਹ ਤਿਹਾਈਆਂ ਮਰ ਜਾਂਦੀਆਂ ਹਨ।

3 ਮੈਂ ਅਕਾਸ਼ ਨੂੰ ਜਾਣੇ ਸੋਗ ਦਾ ਕਾਲਾ ਕੱਪੜਾ ਪਹਿਨਾਉਂਦਾ ਹਾਂ, ਅਤੇ ਤੱਪੜ ਉਹਨਾਂ ਦਾ ਓੜ੍ਹਨਾ ਬਣਾ ਦਿੰਦਾ ਹਾਂ।

ਪ੍ਰਭੂ ਦਾ ਆਗਿਆਕਾਰੀ ਦਾਸ

4 ਪ੍ਰਭੂ ਯਹੋਵਾਹ ਨੇ ਮੈਨੂੰ ਸੂਝਵਾਨਾਂ ਦੀ ਜ਼ਬਾਨ ਦਿੱਤੀ, ਤਾਂ ਜੋ ਮੈਂ ਜਾਣਾਂ ਕਿ ਹੁੱਸੇ ਹੋਏ ਨੂੰ ਕਿਵੇਂ ਬਚਨ ਨਾਲ ਸਹਾਇਤਾ ਦੇਵਾਂ, ਉਹ ਮੈਨੂੰ ਸਵੇਰੇ-ਸਵੇਰੇ ਜਗਾਉਂਦਾ ਹੈ, ਉਹ ਮੇਰੇ ਕੰਨਾਂ ਨੂੰ ਖੋਲ੍ਹਦਾ ਹੈ, ਤਾਂ ਜੋ ਮੈਂ ਚੇਲਿਆਂ ਵਾਂਗੂੰ ਸੁਣਾਂ।

5 ਪ੍ਰਭੂ ਯਹੋਵਾਹ ਨੇ ਮੇਰੇ ਕੰਨ ਖੋਲ੍ਹੇ ਹਨ, ਤਾਂ ਮੈਂ ਵਿਰੋਧ ਨਾ ਕੀਤਾ, ਨਾ ਪਿੱਛੇ ਹਟਿਆ,

6 ਮੈਂ ਆਪਣੀ ਪਿੱਠ ਮਾਰਨ ਵਾਲਿਆਂ ਨੂੰ, ਅਤੇ ਆਪਣੀਆਂ ਗੱਲਾਂ ਦਾੜ੍ਹੀ ਪੁੱਟਣ ਵਾਲਿਆਂ ਨੂੰ ਦਿੱਤੀਆਂ, ਮੈਂ ਆਪਣਾ ਮੂੰਹ ਸ਼ਰਮਿੰਦਗੀ ਅਤੇ ਖੁੱਕ ਤੋਂ ਨਾ ਲੁਕਾਇਆ।

7 ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਇਸ ਲਈ ਮੈਂ ਸ਼ਰਮਿੰਦਾ ਨਾ ਹੋਇਆ, ਇਸ ਲਈ ਮੈਂ ਆਪਣਾ ਮੂੰਹ ਚਕਮਕ ਵਾਂਗੂੰ ਬਣਾਇਆ, ਅਤੇ ਮੈਂ ਜਾਣਦਾ ਹਾਂ ਕਿ ਮੈਂ ਲੱਜਿਆਵਾਨ ਨਾ ਹੋਵਾਂਗਾ।

8 ਮੈਨੂੰ ਧਰਮੀ ਠਹਿਰਾਉਣ ਵਾਲਾ ਪਰਮੇਸ਼ੁਰ ਨੇੜੇ ਹੈ, ਕੌਣ ਮੇਰੇ ਨਾਲ ਝਗੜੇਗਾ? ਆਓ, ਅਸੀਂ ਆਹਮੇ-ਸਾਹਮਣੇ ਖੜ੍ਹੇ ਹੋਈਏ, ਮੇਰਾ ਵਿਰੋਧੀ ਕੌਣ ਹੈ? ਉਹ ਮੇਰੇ ਨੇੜੇ ਆਵੇ!

9 ਵੇਖੋ, ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਕੌਣ ਮੈਨੂੰ ਦੇਸ਼ੀ ਠਹਿਰਾਵੇਗਾ? ਵੇਖੋ, ਉਹ ਸਾਰੇ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, ਕੀੜਾ ਉਹਨਾਂ ਨੂੰ ਖਾ ਜਾਵੇਗਾ।

10 ਤੁਹਾਡੇ ਵਿੱਚ ਕੌਣ ਯਹੋਵਾਹ ਤੋਂ ਡਰਦਾ ਹੈ, ਅਤੇ ਉਸ ਦੇ ਦਾਸ ਦੀ ਅਵਾਜ਼ ਸੁਣਦਾ ਹੈ? ਜਿਹੜਾ ਹਨੇਰੇ ਵਿੱਚ ਚੱਲਦਾ ਅਤੇ ਉਸ ਦੇ ਲਈ ਚਾਨਣ ਨਾ ਹੋਵੇ, ਉਹ ਯਹੋਵਾਹ ਦੇ ਨਾਮ ਉੱਤੇ ਭਰੋਸਾ ਰੱਖੇ, ਅਤੇ ਆਪਣੇ ਪਰਮੇਸ਼ੁਰ ਉੱਤੇ ਢਾਸਣਾ ਲਾਵੇ।

11 ਵੇਖੋ, ਤੁਸੀਂ ਸਾਰੇ ਅੱਗ ਬਾਲਣ ਵਾਲਿਓ, ਜਿਹੜੇ ਆਪਣੇ ਕੋਲ ਮਸ਼ਾਲਾਂ ਜਗਾਈ ਰੱਖਦੇ ਹੋ, ਤੁਸੀਂ ਆਪਣੀ ਅੱਗ ਦੀ ਲੋ ਵਿੱਚ ਅਤੇ ਆਪਣੀਆਂ ਹੀ ਜਗਦੀਆਂ ਮਸ਼ਾਲਾਂ ਦੇ ਵਿਚਕਾਰ ਤੁਰੇ ਫਿਰੋ! ਮੇਰੇ ਹੱਥੋਂ ਤੁਹਾਡੇ ਲਈ ਇਹ ਫਲ ਹੋਵੇਗਾ, ਤੁਸੀਂ ਤਕਲੀਫ਼ ਵਿੱਚ ਪਏ ਰਹੋਗੇ।

51

ਯਰੂਸ਼ਲਮ ਲਈ ਸ਼ਾਂਤੀਦਾਇਕ ਬਚਨ

1 ਹੇ ਧਰਮ ਉੱਤੇ ਚੱਲਣ ਵਾਲਿਓ, ਹੇ ਯਹੋਵਾਹ ਨੂੰ ਭਾਲਣ ਵਾਲਿਓ, ਮੇਰੀ ਸੁਣੋ! ਉਸ ਚੱਟਾਨ ਵੱਲ ਜਿੱਥੋਂ ਤੁਸੀਂ ਕੱਢੇ ਗਏ, ਅਤੇ ਉਸ ਖਦਾਨ ਦੇ ਵੱਲ ਜਿੱਥੋਂ ਤੁਸੀਂ ਪੁੱਟੇ ਗਏ, ਧਿਆਨ ਕਰੋ!

2 ਆਪਣੇ ਮੂਲ ਪਿਤਾ ਅਬਰਾਹਾਮ ਉੱਤੇ ਧਿਆਨ ਕਰੋ, ਅਤੇ ਸਾਰਾਹ ਉੱਤੇ ਜਿਸ ਨੇ ਤੁਹਾਨੂੰ ਜਨਮ ਦਿੱਤਾ, ਜਦ ਉਹ ਇੱਕੋ ਹੀ ਸੀ ਤਦ ਮੈਂ ਉਹ ਨੂੰ ਬੁਲਾਇਆ, ਅਤੇ ਉਹ ਨੂੰ ਬਰਕਤ ਦਿੱਤੀ ਅਤੇ ਉਹ ਨੂੰ ਵਧਾਇਆ।

3 ਯਹੋਵਾਹ ਤਾਂ ਸੀਯੋਨ ਨੂੰ ਦਿਲਾਸਾ ਦੇਵੇਗਾ, ਉਹ ਦੇ ਸਾਰਿਆਂ ਵਿਰਾਨਿਆਂ ਨੂੰ ਦਿਲਾਸਾ ਦੇਵੇਗਾ, ਉਹ ਉਸ ਦੀ ਉਜਾੜ ਨੂੰ ਅਦਨ ਵਾਂਗੂੰ, ਅਤੇ ਉਸ ਦੀ ਸੁੱਕੀ ਭੂਮੀ ਯਹੋਵਾਹ ਦੇ ਬਾਗ ਵਾਂਗੂੰ ਬਣਾ ਦੇਵੇਗਾ। ਖੁਸ਼ੀ ਅਨੰਦ ਉਹ ਦੇ ਵਿੱਚ ਪਾਇਆ ਜਾਵੇਗਾ, ਨਾਲੇ ਧੰਨਵਾਦ ਅਤੇ ਭਜਨ ਦੀ ਅਵਾਜ਼ ਵੀ।

4 ਹੇ ਮੇਰੀ ਪਰਜਾ, ਮੇਰੀ ਵੱਲ ਧਿਆਨ ਦਿਓ, ਹੇ ਮੇਰੀ ਕੌਮ ਮੇਰੇ ਵੱਲ ਕੰਨ ਲਾਓ! ਬਿਵਸਥਾ ਮੇਰੇ ਵੱਲੋਂ ਦਿੱਤੀ ਜਾਵੇਗੀ, ਅਤੇ ਮੇਰਾ ਇਨਸਾਫ਼ ਲੋਕਾਂ ਦੇ ਚਾਨਣ ਲਈ ਹੋਵੇਗਾ।

5 ਮੇਰਾ ਧਰਮ ਨੇੜੇ ਹੈ, ਮੇਰਾ ਬਚਾਓ ਨਿੱਕਲਿਆ ਹੈ, ਮੇਰੀਆਂ ਭੁਜਾਂ ਲੋਕਾਂ ਦਾ ਨਿਆਂ ਕਰਨਗੀਆਂ, ਟਾਪੂ ਮੇਰੀ ਉਡੀਕ ਕਰਨਗੇ, ਅਤੇ ਮੇਰੀ ਭੁਜਾ ਉੱਤੇ ਆਸ ਰੱਖਣਗੇ।

6 ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ, ਅਤੇ ਹੇਠਾਂ ਧਰਤੀ ਉੱਤੇ ਨਿਗਾਹ ਮਾਰੋ, ਅਕਾਸ਼ ਤਾਂ ਧੁੰਦੋਂ ਵਾਂਗੂੰ ਅਲੋਪ ਹੋ ਜਾਵੇਗਾ, ਅਤੇ ਧਰਤੀ ਕੱਪੜੇ ਵਾਂਗੂੰ

ਪੁਰਾਣੀ ਪੈ ਜਾਵੇਗੀ, ਉਹ ਦੇ ਵਾਸੀ ਮੱਖੀਆਂ ਵਾਂਗੂੰ ਮਰ ਜਾਣਗੇ, ਪਰ ਮੇਰੀ ਮੁਕਤੀ ਸਦੀਪਕ ਹੋਵੇਗੀ, ਅਤੇ ਮੇਰਾ ਧਰਮ ਅਨੰਤ ਹੋਵੇਗਾ।

7 ਹੇ ਧਰਮ ਦੇ ਜਾਣਨ ਵਾਲਿਓ, ਮੇਰੀ ਸੁਣੋ, ਹੇ ਮੇਰੀ ਪਰਜਾ, ਜਿਨ੍ਹਾਂ ਦੇ ਦਿਲਾਂ ਵਿੱਚ ਮੇਰੀ ਬਿਵਸਥਾ ਹੈ। ਮਨੁੱਖਾਂ ਦੀ ਨਿੰਦਿਆ ਤੋਂ ਨਾ ਡਰੋ, ਅਤੇ ਉਹਨਾਂ ਦੇ ਦੁਰਬਚਨਾਂ ਤੋਂ ਨਾ ਘਬਰਾਓ,

8 ਕਿਉਂ ਜੋ ਕੀੜਾ ਉਹਨਾਂ ਨੂੰ ਕੱਪੜੇ ਵਾਂਗੂੰ ਖਾ ਜਾਵੇਗਾ, ਅਤੇ ਲੇਹਾ ਉਹਨਾਂ ਨੂੰ ਉੱਠ ਵਾਂਗੂੰ ਖਾ ਜਾਵੇਗਾ, ਪਰ ਮੇਰਾ ਧਰਮ ਸਦੀਪਕ ਹੋਵੇਗਾ, ਅਤੇ ਮੇਰੀ ਮੁਕਤੀ ਪੀੜੀਓ ਪੀੜੀ ਤੱਕ।

9 ਜਾਗ, ਜਾਗ, ਬਲ ਪਹਿਨ ਲੈ, ਹੇ ਯਹੋਵਾਹ ਦੀ ਭੁਜਾ! ਜਾਗ, ਜਿਵੇਂ ਪੁਰਾਣਿਆਂ ਦਿਨਾਂ ਵਿੱਚ, ਅਤੇ ਪ੍ਰਾਚੀਨ ਸਮਿਆਂ ਦੀਆਂ ਪੀੜੀਆਂ ਵਿੱਚ! ਕੀ ਤੂੰ ਉਹ ਨਹੀਂ ਜਿਸ ਨੇ ਰਹਬ* ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ, ਅਤੇ ਅਜਗਰ ਨੂੰ ਵਿੰਨ੍ਹਿਆ?

10 ਕੀ ਤੂੰ ਉਹ ਨਹੀਂ ਜਿਸ ਨੇ ਸਮੁੰਦਰ ਨੂੰ, ਵੱਡੀ ਡੂੰਘਿਆਈ ਦਿਆਂ ਪਾਣੀਆਂ ਨੂੰ ਸੁਕਾ ਦਿੱਤਾ? ਜਿਸ ਨੇ ਸਮੁੰਦਰ ਦੀ ਤਹਿ ਨੂੰ ਛੁਡਾਏ ਹੋਇਆਂ ਦੇ ਲੰਘਣ ਦਾ ਰਾਹ ਬਣਾ ਦਿੱਤਾ?

11 ਯਹੋਵਾਹ ਦੇ ਮੁੱਲ ਨਾਲ ਛੁਡਾਏ ਹੋਏ ਮੁੜ ਆਉਣਗੇ, ਅਤੇ ਜੈਕਾਰਿਆਂ ਨਾਲ ਸੀਯੋਨ ਵਿੱਚ ਆਉਣਗੇ, ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ, ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਾਉਂਕੇ ਲੈਣ ਦਾ ਅੰਤ ਹੋ ਜਾਵੇਗਾ।

12 ਮੈਂ, ਮੈਂ ਹੀ ਉਹ ਹਾਂ ਜੋ ਤੁਹਾਨੂੰ ਦਿਲਾਸਾ ਦਿੰਦਾ ਹਾਂ, ਤੂੰ ਕੌਣ ਹੈਂ ਜੋ ਮਰਨਹਾਰ ਮਨੁੱਖ ਤੋਂ ਡਰੇ, ਅਤੇ ਆਦਮ ਵੰਸ਼ ਤੋਂ, ਜਿਹੜਾ ਘਾਹ ਵਾਂਗੂੰ ਹੋ ਜਾਵੇਗਾ?

13 ਤੂੰ ਯਹੋਵਾਹ ਆਪਣੇ ਕਰਤਾਰ ਨੂੰ ਵਿਸਾਰ ਦਿੱਤਾ, ਜੋ ਅਕਾਸ਼ ਦਾ ਤਾਣਨ ਵਾਲਾ ਅਤੇ ਧਰਤੀ ਦੀ ਨੀਂਹ ਰੱਖਣ ਵਾਲਾ ਹੈ, ਤੂੰ ਨਿੱਤ ਦਿਹਾੜੇ ਜ਼ਾਲਮ ਦੇ ਗੁੱਸੇ ਤੋਂ ਡਰਦਾ ਹੈਂ, ਜਿਹੜਾ ਨਾਸ ਕਰਨ ਲਈ ਤਿਆਰ ਹੈ, - ਭਲਾ, ਜ਼ਾਲਮ ਦਾ ਗੁੱਸਾ ਕਿੱਥੇ ਰਿਹਾ?

14 ਝੁੰਕਿਆ ਹੋਇਆ ਕੈਦੀ ਛੇਤੀ ਖੋਲ੍ਹਿਆ ਜਾਵੇਗਾ, ਉਹ ਮਰ ਕੇ ਟੋਏ ਵਿੱਚ ਨਾ ਜਾਵੇਗਾ, ਨਾ ਉਸ ਨੂੰ ਰੋਟੀ ਦੀ ਘਾਟ ਹੋਵੇਗੀ।

15 ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਸਮੁੰਦਰ ਨੂੰ ਇਸ ਤਰ੍ਹਾਂ ਉਛਾਲਦਾ ਹਾਂ ਕਿ ਉਹ ਦੀਆਂ ਲਹਿਰਾਂ ਗੱਜਦੀਆਂ ਹਨ, - ਸੈਨਾਂ ਦਾ ਯਹੋਵਾਹ ਮੇਰਾ ਨਾਮ ਹੈ!

* 51:9 ਵੱਡਾ ਸਮੁੰਦਰੀ ਜੀਵ

16 ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾਏ, ਅਤੇ ਮੈਂ ਆਪਣੇ ਹੱਥ ਦੇ ਸਾਯੇ ਵਿੱਚ ਤੈਨੂੰ ਢੱਕਿਆ, ਤਾਂ ਜੋ ਮੈਂ ਅਕਾਸ਼ ਨੂੰ ਤਾਣਾ ਅਤੇ ਧਰਤੀ ਦੀ ਨੀਂਹ ਰੱਖਾਂ, ਅਤੇ ਸੀਯੋਨ ਨੂੰ ਆਖਾਂ, ਤੂੰ ਮੇਰੀ ਪਰਜਾ ਹੈਂ।

ਯਰੂਸ਼ਲਮ ਦੇ ਦੁੱਖਾਂ ਦਾ ਅੰਤ

17 ਹੇ ਯਰੂਸ਼ਲਮ ਜਾਗ, ਜਾਗ! ਖੜ੍ਹਾ ਹੋ ਜਾ! ਤੂੰ ਜਿਸ ਨੇ ਯਹੋਵਾਹ ਦੇ ਹੱਥੋਂ ਉਹ ਦੇ ਕ੍ਰੋਧ ਦਾ ਪਿਆਲਾ ਪੀਤਾ, ਤੂੰ ਜਿਸ ਨੇ ਡਗਮਗਾ ਦੇਣ ਵਾਲੇ ਪਿਆਲੇ ਨੂੰ ਪੀ ਕੇ ਖਾਲੀ ਕੀਤਾ।

18 ਉਨ੍ਹਾਂ ਸਾਰਿਆਂ ਪੁੱਤਰਾਂ ਵਿੱਚੋਂ ਜਿਨ੍ਹਾਂ ਨੂੰ ਉਸ ਨੇ ਜਨਮ ਦਿੱਤਾ, ਉਸ ਦੀ ਅਗਵਾਈ ਕਰਨ ਵਾਲਾ ਨਾ ਰਿਹਾ, ਉਨ੍ਹਾਂ ਸਾਰਿਆਂ ਪੁੱਤਰਾਂ ਵਿੱਚੋਂ ਜਿਨ੍ਹਾਂ ਨੂੰ ਉਸ ਨੇ ਪਾਲਿਆ, ਕੋਈ ਨਹੀਂ ਜੋ ਉਸ ਦਾ ਹੱਥ ਫੜੇ।

19 ਇਹ ਦੋ ਗੱਲਾਂ ਤੇਰੇ ਉੱਤੇ ਆ ਪਈਆਂ, ਕੌਣ ਤੈਨੂੰ ਤਸੱਲੀ ਦੇਵੇਗਾ? ਬਰਬਾਦੀ ਤੇ ਭੰਨ ਤੋੜ, ਕਾਲ ਤੇ ਤਲਵਾਰ ਆ ਪਈ, ਮੈਂ ਕਿਵੇਂ ਤੈਨੂੰ ਦਿਲਾਸਾ ਦਿਆਂ?

20 ਤੇਰੇ ਪੁੱਤਰ ਬੇਹੋਸ਼ ਹੋ ਗਏ, ਉਹ ਸਾਰੀਆਂ ਗਲੀਆਂ ਦੇ ਸਿਰਿਆਂ ਉੱਤੇ ਡਿੱਗੇ ਪਏ ਹਨ, ਜਿਵੇਂ ਹਿਰਨ ਜਾਲ ਵਿੱਚ, ਉਹ ਯਹੋਵਾਹ ਦੇ ਗੁੱਸੇ ਨਾਲ, ਤੇਰੇ ਪਰਮੇਸੁਰ ਦੀ ਝਿੜਕ ਨਾਲ ਭਰੇ ਹੋਏ ਹਨ।

21 ਇਸ ਕਾਰਨ ਹੇ ਦੁਖਿਆਰੀਏ, ਇਹ ਸੁਣ, ਤੂੰ ਮਤਵਾਲੀ ਤਾਂ ਹੈਂ ਪਰ ਮਧ ਨਾਲ ਨਹੀਂ।

22 ਤੇਰਾ ਪ੍ਰਭੂ ਯਹੋਵਾਹ ਅਤੇ ਤੇਰਾ ਪਰਮੇਸੁਰ, ਜਿਹੜਾ ਆਪਣੀ ਪਰਜਾ ਦਾ ਮੁਕੱਦਮਾ ਲੜਦਾ ਹੈ, ਇਹ ਆਖਦਾ ਹੈ, ਵੇਖ, ਮੈਂ ਤੇਰੇ ਹੱਥੋਂ ਡਗਮਗਾਉਣ ਦਾ ਪਿਆਲਾ ਲੈ ਲਿਆ ਹੈ ਅਰਥਾਤ ਮੇਰੇ ਕ੍ਰੋਧ ਦਾ ਪਿਆਲਾ, ਤੂੰ ਇਹ ਫੇਰ ਕਦੀ ਨਾ ਪੀਵੇਂਗੀ।

23 ਮੈਂ ਉਸ ਨੂੰ ਤੈਨੂੰ ਦੁੱਖ ਦੇਣ ਵਾਲਿਆਂ ਦੇ ਹੱਥ ਵਿੱਚ ਦਿਆਂਗਾ, ਜਿਨ੍ਹਾਂ ਨੇ ਤੈਨੂੰ ਆਖਿਆ ਸੀ, ਝੁੱਕ ਜਾ, ਤਾਂ ਜੋ ਅਸੀਂ ਉੱਪਰੋਂ ਦੀ ਲੰਘੀਏ! ਅਤੇ ਤੂੰ ਆਪਣੀ ਪਿੱਠ ਨੂੰ ਧਰਤੀ ਵਾਂਗੂੰ, ਅਤੇ ਉਹਨਾਂ ਦੇ ਲੰਘਣ ਲਈ ਗਲੀ ਵਾਂਗੂੰ ਬਣਾਇਆ।

52

ਪਰਮੇਸੁਰ ਯਰੂਸ਼ਲਮ ਨੂੰ ਛੁਟਕਾਰਾ ਦੇਵੇਗਾ

1 ਜਾਗ, ਜਾਗ, ਹੇ ਸੀਯੋਨ, ਆਪਣਾ ਬਲ ਧਾਰਣ ਕਰ, ਹੇ ਯਰੂਸ਼ਲਮ ਪਵਿੱਤਰ ਸ਼ਹਿਰ, ਆਪਣੇ ਸੋਹਣੇ ਬਸਤਰ ਪਹਿਨ ਲੈ, ਕਿਉਂ ਜੋ ਫੇਰ ਕਦੀ ਕੋਈ ਅਸੁੰਨਤਾ ਜਾਂ ਭਰਿਸ਼ਟ ਤੇਰੇ ਵਿੱਚ ਨਾ ਆਵੇਗਾ।

2 ਹੇ ਯਰੂਸ਼ਲਮ! ਆਪਣੇ ਆਪ ਤੋਂ ਧੂੜ ਝਾੜ ਅਤੇ ਉੱਠ ਬੈਠ, ਆਪਣੀ ਗਰਦਨ ਦੇ ਬੰਧਨ ਖੋਲ੍ਹ ਕੇ ਸੁੱਟ ਦੇ, ਹੇ ਸੀਯੋਨ ਦੀਏ ਬੱਧੀਏ ਧੀਏ!

3 ਕਿਉਂ ਜੋ ਯਹੋਵਾਹ ਇਹ ਆਖਦਾ ਹੈ, ਤੁਸੀਂ ਮੁਖ਼ਤ ਵੇਚੇ ਗਏ ਇਸ ਲਈ ਹੁਣ ਬਿਨ੍ਹਾਂ ਚਾਂਦੀ ਦੇ ਕੇ ਛੁਡਾਏ ਜਾਓਗੇ।

4 ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਮੇਰੀ ਪਰਜਾ ਪਹਿਲਾਂ ਮਿਸਰ ਵਿੱਚ ਗਈ ਤਾਂ ਜੋ ਉੱਥੇ ਟਿਕੇ ਅਤੇ ਅੱਸੂਰ ਨੇ ਉਸ ਨੂੰ ਬਿਨ੍ਹਾਂ ਕਾਰਨ ਦਬਾਇਆ।

5 ਹੁਣ ਐਥੇ ਮੇਰੇ ਲਈ ਕੀ ਹੈ? ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੇਰੀ ਪਰਜਾ ਜੋ ਮੁਖ਼ਤ ਲਈ ਗਈ, ਅਤੇ ਜੋ ਉਨ੍ਹਾਂ ਉੱਤੇ ਹਕੂਮਤ ਕਰਦੇ ਹਨ, ਉਹ ਉਨ੍ਹਾਂ ਦਾ ਠੱਠਾ ਕਰਦੇ ਹਨ, ਯਹੋਵਾਹ ਦਾ ਵਾਕ ਹੈ, ਸਾਰਾ ਦਿਨ ਲਗਾਤਾਰ ਮੇਰਾ ਨਾਮ ਤੁੱਛ ਜਾਣਿਆ ਜਾਂਦਾ ਹੈ।

6 ਇਸ ਲਈ ਮੇਰੀ ਪਰਜਾ ਮੇਰਾ ਨਾਮ ਜਾਣੇਗੀ, ਅਤੇ ਉਸ ਦਿਨ ਉਹ ਜਾਣੇਗੀ ਕਿ ਮੈਂ ਉਹ ਹੀ ਹਾਂ ਜੋ ਪਹਿਲਾਂ ਤੋਂ ਹੀ ਬੋਲਿਆ, ਵੇਖ, ਮੈਂ ਹੀ ਹਾਂ।

7 ਜਿਹੜਾ ਖੁਸ਼ਖਬਰੀ ਲੈ ਆਉਂਦਾ ਹੈ, ਉਹ ਦੇ ਪੈਰ ਪਹਾੜਾਂ ਉੱਤੇ ਕਿੰਨੇ ਫੱਥਦੇ ਹਨ! ਜਿਹੜਾ ਸ਼ਾਂਤੀ ਦੀ ਖ਼ਬਰ ਸੁਣਾਉਂਦਾ, ਭਲਿਆਈ ਦੀ ਖੁਸ਼ਖਬਰੀ ਲਿਆਉਂਦਾ, ਜਿਹੜਾ ਮੁਕਤੀ ਦਾ ਸੰਦੇਸ਼ ਸੁਣਾਉਂਦਾ ਹੈ, ਉਹ ਸੀਯੋਨ ਨੂੰ ਆਖਦਾ ਹੈ, ਤੇਰਾ ਪਰਮੇਸ਼ੁਰ ਰਾਜ ਕਰਦਾ ਹੈ।

8 ਤੇਰੇ ਰਾਖਿਆਂ ਦੀ ਅਵਾਜ਼ ਸੁਣ! ਉਹ ਅਵਾਜ਼ ਚੁੱਕਦੇ, ਇਕੱਠੇ ਉਹ ਜੈਕਾਰੇ ਗਜਾਉਂਦੇ ਹਨ, ਉਹ ਆਪਣੀਆਂ ਅੱਖਾਂ ਨਾਲ ਵੇਖਣਗੇ ਜਦ ਯਹੋਵਾਹ ਸੀਯੋਨ ਨੂੰ ਮੁੜੇਗਾ।

9 ਖੁੱਲ੍ਹ ਕੇ ਇਕੱਠੇ ਜੈਕਾਰੇ ਗਜਾਓ, ਹੇ ਯਰੂਸ਼ਲਮ ਦੇ ਖੰਡਰੇ! ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਉਸ ਨੇ ਯਰੂਸ਼ਲਮ ਨੂੰ ਛੁਡਾਇਆ ਹੈ।

10 ਯਹੋਵਾਹ ਨੇ ਆਪਣੀ ਪਵਿੱਤਰ ਬਾਂਹ ਸਾਰੀਆਂ ਕੌਮਾਂ ਦੇ ਵੇਖਦਿਆਂ ਪਸਾਰੀ ਅਤੇ ਧਰਤੀ ਦੇ ਸਾਰੇ ਬੰਨੇ ਸਾਡੇ ਪਰਮੇਸ਼ੁਰ ਦੇ ਬਚਾਓ ਨੂੰ ਵੇਖਣਗੇ।

11 ਦੂਰ ਹੋਵੇ, ਦੂਰ ਹੋਵੇ, ਉੱਥੋਂ ਨਿੱਕਲ ਜਾਓ! ਕਿਸੇ ਅਸੁੱਧ ਵਸਤੂ ਨੂੰ ਹੱਥ ਨਾ ਲਾਓ, ਉਹ ਦੇ ਵਿਚਕਾਰੋਂ ਨਿੱਕਲ ਜਾਓ! ਆਪ ਨੂੰ ਸਾਫ਼ ਕਰੋ, ਤੁਸੀਂ ਜੋ ਯਹੋਵਾਹ

ਦੇ ਭਾਂਡੇ ਚੁੱਕਦੇ ਹੋ।

12 ਨਾ ਤਾਂ ਤੁਸੀਂ ਕਾਹਲੀ ਨਾਲ ਨਿੱਕਲ ਜਾਓਗੇ, ਨਾ ਨੱਠ ਕੇ ਚੱਲੇ ਜਾਓਗੇ, ਕਿਉਂ ਜੋ ਯਹੋਵਾਹ ਤੁਹਾਡੇ ਅੱਗੇ-ਅੱਗੇ ਚੱਲੇਗਾ, ਇਸਰਾਏਲ ਦਾ ਪਰਮੇਸੁਰ ਪਿੱਛੋਂ ਤੁਹਾਡੀ ਰਾਖੀ ਕਰੇਗਾ।

ਦਾਸ ਦਾ ਦੁੱਖ ਭੋਗਣਾ

13 ਵੇਖੋ, ਮੇਰਾ ਦਾਸ ਸਫ਼ਲ ਹੋਵੇਗਾ, ਉਹ ਉੱਚਾ ਅਤੇ ਉਤਾਰਾਂ ਕੀਤਾ ਜਾਵੇਗਾ, ਉਹ ਅੱਤ ਮਹਾਨ ਹੋਵੇਗਾ।

14 ਜਿਵੇਂ ਬਹੁਤੇ ਤੇਰੇ ਉੱਤੇ ਹੈਰਾਨ ਹੋਏ, - ਕਿਉਂ ਜੋ ਉਹ ਦਾ ਮੂੰਹ ਅਜਿਹਾ ਵਿਗਾੜਿਆ ਹੋਇਆ ਸੀ ਕਿ ਉਹ ਮਨੁੱਖਾਂ ਵਰਗਾ ਨਹੀਂ ਸੀ ਜਾਪਦਾ ਅਤੇ ਉਹ ਦਾ ਰੂਪ ਵੀ ਆਦਮ-ਵੰਸ਼ੀਆਂ ਵਰਗਾ ਨਹੀਂ ਸੀ!

15 ਸੋ ਉਹ ਬਹੁਤੀਆਂ ਕੌਮਾਂ ਨੂੰ ਦੰਗ ਕਰ ਦੇਵੇਗਾ, ਉਹ ਦੇ ਕਾਰਨ ਰਾਜੇ ਆਪਣਾ ਮੂੰਹ ਬੰਦ ਰੱਖਣਗੇ, ਕਿਉਂਕਿ ਜੋ ਉਹਨਾਂ ਨੂੰ ਦੱਸਿਆ ਨਾ ਗਿਆ, ਉਹ ਵੇਖਣਗੇ, ਅਤੇ ਜੋ ਉਹਨਾਂ ਨੇ ਨਹੀਂ ਸੁਣਿਆ, ਉਹ ਸਮਝਣਗੇ।

53

1 ਸਾਡੇ ਸੰਦੇਸ਼ ਦੀ ਕਿਸ ਨੇ ਪਰਤੀਤ ਕੀਤੀ? ਅਤੇ ਯਹੋਵਾਹ ਦੀ ਭੁਜਾ ਕਿਸ ਦੇ ਉੱਤੇ ਪਰਗਟ ਹੋਈ?

2 ਉਹ ਤਾਂ ਉਸ ਦੇ ਸਾਹਮਣੇ ਕੁੰਬਲ ਵਾਂਗੂੰ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗੂੰ ਫੁੱਟ ਨਿੱਕਲਿਆ, ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ, ਅਤੇ ਨਾ ਕੋਈ ਸੁਹੱਪਣ ਸੀ ਕਿ ਅਸੀਂ ਉਸ ਨੂੰ ਪਸੰਦ ਕਰਦੇ।

3 ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ।

4 ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸੁਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ।

5 ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਅਤੇ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ ਹਾਂ।

6 ਅਸੀਂ ਸਾਰੇ ਦੇ ਸਾਰੇ ਭੇਡਾਂ ਵਾਂਗੂੰ ਭੁੱਲੇ ਫਿਰਦੇ ਸੀ, ਅਸੀਂ ਆਪਣੇ-ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ।

7 ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ, ਉਸ ਲੇਲੇ ਵਾਂਗੂੰ ਜਿਹੜਾ ਵੱਢੇ ਜਾਣ ਲਈ ਲੈ ਜਾਇਆ ਜਾਂਦਾ ਹੈ, ਅਤੇ ਭੇਡ ਵਾਂਗੂੰ ਜਿਹੜੀ ਉੱਠ ਕਤਰਨ ਵਾਲਿਆਂ ਦੇ ਅੱਗੇ ਗੂੰਗੀ ਹੈ, ਉਸੇ ਤਰ੍ਹਾਂ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ।

8 ਜ਼ੁਲਮ ਕਰਕੇ ਅਤੇ ਦੇਸ਼ ਲਾ ਕੇ ਉਹ ਨੂੰ ਫੜਿਆ ਗਿਆ, ਉਸ ਦੀ ਪੀੜ੍ਹੀ ਵਿੱਚੋਂ ਕਿਸ ਨੇ ਧਿਆਨ ਦਿੱਤਾ ਕਿ ਉਹ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ? ਮੇਰੀ ਪਰਜਾ ਦੇ ਅਪਰਾਧ ਦੇ ਕਾਰਨ ਉਸ ਨੂੰ ਮਾਰ ਪਈ,

9 ਉਸ ਦੀ ਕਬਰ ਦੁਸ਼ਟਾਂ ਦੇ ਨਾਲ ਠਹਿਰਾਈ ਗਈ ਅਤੇ ਮੌਤ ਦੇ ਵੇਲੇ ਉਹ ਧਨਵਾਨ ਦਾ ਸੰਗੀ ਹੋਇਆ, ਭਾਵੇਂ ਉਸ ਨੇ ਕਦੀ ਜ਼ੁਲਮ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚ ਕੋਈ ਛਲ ਸੀ।

10 ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ। ਜਦ ਤੂੰ ਉਸ ਦੀ ਜਾਨ ਨੂੰ ਦੇਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਇੱਛਾ ਉਸ ਦੇ ਹੱਥ ਵਿੱਚ ਸਫਲ ਹੋਵੇਗੀ।

11 ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ।

12 ਇਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਉਸ ਨੇ ਆਪਣੀ ਜਾਨ ਮੌਤ ਲਈ ਡੋਲ੍ਹ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਉਸ ਨੇ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਲਈ ਸਿਫ਼ਾਰਿਸ਼ ਕੀਤੀ।

54

ਇਸਰਾਏਲ ਦੇ ਪ੍ਰਤੀ ਪਰਮੇਸ਼ੁਰ ਦਾ ਪ੍ਰੇਮ

1 ਹੇ ਬਾਬੜ, ਤੂੰ ਜੋ ਨਹੀਂ ਜਣੀ, ਜੈਕਾਰਾ ਗਜਾ! ਖੁੱਲ੍ਹ ਕੇ ਜੈਕਾਰਾ ਗਜਾ ਅਤੇ ਚਿੱਲਾ, ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਤਿਆਗੀ ਹੋਈ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੱਧ ਹਨ, ਯਹੋਵਾਹ ਦਾ ਬਚਨ ਹੈ।

2 ਆਪਣੇ ਤੰਬੂ ਦੇ ਥਾਂ ਨੂੰ ਚੌੜਾ ਕਰ, ਉਹ ਆਪਣੇ ਵਾਸਾਂ ਦੇ ਪੜਦੇ ਤਾਣਨ, ਤੂੰ ਸਰਫ਼ਾ ਨਾ ਕਰ, ਆਪਣੀਆਂ ਰੱਸੀਆਂ ਲੰਮੀਆਂ ਤੇ ਆਪਣਿਆਂ ਕੀਲਿਆਂ ਨੂੰ ਤਕੜਾ ਕਰ!

3 ਤੂੰ ਤਾਂ ਸੱਜੇ ਖੱਬੇ ਫੈਲੇਂਗੀ, ਤੇਰੀ ਅੰਸ ਕੌਮਾਂ ਉੱਤੇ ਕਬਜ਼ਾ ਕਰੇਂਗੀ, ਅਤੇ ਉੱਜੜੇ ਹੋਏ ਸ਼ਹਿਰਾਂ ਨੂੰ ਵਸਾਵੇਂਗੀ।

4 ਨਾ ਡਰ, ਕਿਉਂ ਜੋ ਤੂੰ ਲੱਜਿਆਵਾਨ ਨਾ ਹੋਵੇਂਗੀ, ਨਾ ਘਬਰਾ, ਕਿਉਂ ਜੋ ਤੂੰ ਸ਼ਰਮਿੰਦੀ ਨਾ ਹੋਵੇਂਗੀ, ਤੂੰ ਤਾਂ ਆਪਣੀ ਜੁਆਨੀ ਦੀ ਲਾਜ ਨੂੰ ਭੁੱਲ ਜਾਵੇਂਗੀ, ਅਤੇ ਆਪਣੇ ਰੰਡੇਪੇ ਦੇ ਉਲਾਂਭੇ ਨੂੰ ਫੇਰ ਯਾਦ ਨਾ ਕਰੇਂਗੀ।

5 ਤੇਰਾ ਪਤੀ ਤਾਂ ਤੇਰਾ ਕਰਤਾਰ ਹੈ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ। ਤੇਰਾ ਛੁਡਾਉਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ, ਉਹ ਸਾਰੀ ਧਰਤੀ ਦਾ ਪਰਮੇਸ਼ੁਰ ਸੱਦਿਆ ਜਾਵੇਗਾ।

6 ਯਹੋਵਾਹ ਨੇ ਤਾਂ ਤੈਨੂੰ ਤਿਆਗੀ ਹੋਈ ਅਤੇ ਆਤਮਾ ਵਿੱਚ ਸੋਗਣ ਇਸਤਰੀ ਵਾਂਗੂੰ ਬੁਲਾਇਆ, ਜੁਆਨੀ ਦੀ ਪਤਨੀ ਵਾਂਗੂੰ ਜਦ ਉਹ ਛੱਡੀ ਜਾਂਦੀ, ਤੇਰਾ ਪਰਮੇਸ਼ੁਰ ਆਖਦਾ ਹੈ।

7 ਕੁਝ ਪਲ ਲਈ ਹੀ ਮੈਂ ਤੈਨੂੰ ਤਿਆਗਿਆ ਸੀ, ਪਰ ਵੱਡੀਆਂ ਰਹਮਤਾਂ ਨਾਲ ਮੈਂ ਤੈਨੂੰ ਇਕੱਠਾ ਕਰਾਂਗਾ।

8 ਕ੍ਰੋਧ ਦੇ ਹੜ੍ਹ ਵਿੱਚ ਮੈਂ ਆਪਣਾ ਮੂੰਹ ਕੁਝ ਪਲਾਂ ਲਈ ਤੇਰੇ ਕੋਲੋਂ ਲੁਕਾ ਲਿਆ ਸੀ, ਪਰ ਹੁਣ ਸਦੀਪਕ ਦਯਾ ਨਾਲ ਮੈਂ ਤੇਰੇ ਉੱਤੇ ਰਹਮ ਕਰਾਂਗਾ, ਯਹੋਵਾਹ ਤੇਰਾ ਛੁਡਾਉਣ ਵਾਲਾ ਆਖਦਾ ਹੈ।

9 ਇਹ ਤਾਂ ਮੇਰੇ ਲਈ ਨੂਹ ਦੀ ਪਰਲੋ ਜਿਹੀ ਹੈ, - ਜਿਵੇਂ ਮੈਂ ਸਹੁੰ ਖਾਧੀ ਹੈ, ਕਿ ਨੂਹ ਦੀ ਪਰਲੋ ਫੇਰ ਧਰਤੀ ਉੱਤੇ ਨਾ ਆਵੇਂਗੀ, ਉਸੇ ਤਰ੍ਹਾਂ ਮੈਂ ਸਹੁੰ ਖਾਧੀ ਹੈ ਕਿ ਮੈਂ ਤੇਰੇ ਉੱਤੇ ਕ੍ਰੋਧਿਤ ਨਾ ਹੋਵਾਂਗਾ, ਨਾ ਤੈਨੂੰ ਝਿੜਕਾਂਗਾ।

10 ਭਾਵੇਂ ਪਰਬਤ ਜਾਂਦੇ ਰਹਿਣ ਤੇ ਟਿੱਲੇ ਹਿਲਾਏ ਜਾਣ, ਪਰ ਮੇਰੀ ਦਯਾ ਤੈਥੋਂ ਜਾਂਦੀ ਨਾ ਰਹੇਂਗੀ, ਨਾ ਮੇਰੀ ਸ਼ਾਂਤੀ ਦਾ ਨੇਮ ਹਿੱਲੇਗਾ, ਯਹੋਵਾਹ ਜੋ ਤੇਰੇ ਉੱਤੇ ਦਯਾ ਕਰਦਾ ਹੈ ਆਖਦਾ ਹੈ।

ਆਉਣ ਵਾਲਾ ਯਰੂਸ਼ਲਮ ਨਗਰ

11 ਹੇ ਦੁਖਿਆਰੀਏ, ਅਨ੍ਹੇਰ ਦੀਏ ਮਾਰੀਏ ਹੋਈਏ, ਜਿਸ ਨੂੰ ਦਿਲਾਸਾ ਨਹੀਂ ਮਿਲਿਆ, ਵੇਖ, ਮੈਂ ਤੇਰੇ ਪੱਥਰਾਂ ਨੂੰ ਫ਼ੀਰੋਜ਼ਿਆਂ ਵਿੱਚ ਜੜ੍ਹਾਂਗਾ, ਅਤੇ ਤੇਰੀਆਂ ਨੀਹਾਂ ਨੂੰ ਨੀਲਮਾਂ ਨਾਲ ਧਰਾਂਗਾ।

12 ਮੈਂ ਤੇਰੇ ਕਲਸਾਂ ਨੂੰ ਲਾਲਾਂ ਨਾਲ, ਤੇਰੇ ਫਾਟਕਾਂ ਨੂੰ ਜਵਾਹਰਾਤ ਨਾਲ, ਅਤੇ ਤੇਰੇ ਸਾਰੇ ਗੜ੍ਹਾਂ ਨੂੰ ਬਹੁਮੁੱਲੇ ਪੱਥਰਾਂ ਨਾਲ ਬਣਾਵਾਂਗਾ।

13 ਤੇਰੇ ਸਾਰੇ ਪੁੱਤਰ ਯਹੋਵਾਹ ਵੱਲੋਂ ਸਿੱਖੇ ਹੋਏ ਹੋਣਗੇ, ਅਤੇ ਤੇਰੇ ਪੁੱਤਰਾਂ ਦੀ ਸ਼ਾਂਤੀ ਬਹੁਤ ਹੋਵੇਗੀ।

14 ਤੂੰ ਧਰਮ ਨਾਲ ਕਾਇਮ ਰਹੋਗੀ, ਅਤੇ ਜੁਲਮ ਤੋਂ ਦੂਰ ਰਹੋਗੀ, ਇਸ ਲਈ ਤੂੰ ਨਾ ਡਰੋਗੀ, ਅਤੇ ਖੌਫ਼ ਨਾ ਖਾਵੋਗੀ, ਕਿਉਂ ਜੋ ਉਹ ਤੇਰੇ ਨੇੜੇ ਨਾ ਆਵੇਗਾ।

15 ਵੇਖ, ਉਹ ਝਗੜਾ ਛੇੜਦੇ ਹਨ, ਪਰ ਮੇਰੀ ਵੱਲੋਂ ਨਹੀਂ, ਜਿਹੜਾ ਤੇਰੇ ਨਾਲ ਝਗੜੇ ਉਹ ਤੇਰੇ ਕਾਰਨ ਡਿੱਗੇਗਾ।

16 ਵੇਖ, ਮੈਂ ਲੁਹਾਰ ਉਤਪਤ ਕੀਤਾ, ਜੋ ਕੋਲਿਆਂ ਦੀ ਅੱਗ ਧੌਂਕਦਾ ਹੈ, ਅਤੇ ਆਪਣੇ ਕੰਮ ਲਈ ਸੰਦ ਕੱਢਦਾ ਹੈ, ਮੈਂ ਹੀ ਨਾਸ ਕਰਨ ਵਾਲਾ ਉਜਾੜਨ ਲਈ ਉਤਪਤ ਕੀਤਾ।

17 ਹਰੇਕ ਹਥਿਆਰ ਜੋ ਤੇਰੇ ਵਿਰੁੱਧ ਬਣਾਇਆ ਜਾਵੇ ਨਿਕੰਮਾ ਹੋਵੇਗਾ, ਹਰੇਕ ਜੀੜ ਜੋ ਤੇਰੇ ਵਿਰੁੱਧ ਨਿਆਂ ਲਈ ਉੱਠੇ, ਤੂੰ ਉਸ ਨੂੰ ਦੇਸ਼ੀ ਠਹਿਰਾਵੇਗੀ - ਇਹ ਯਹੋਵਾਹ ਦੇ ਦਾਸਾਂ ਦਾ ਅਧਿਕਾਰ ਹੈ, ਅਤੇ ਉਹ ਮੇਰੇ ਕਾਰਨ ਧਰਮੀ ਠਹਿਰਣਗੇ, ਯਹੋਵਾਹ ਦਾ ਵਾਕ ਹੈ।

55

ਪਰਮੇਸ਼ੁਰ ਦੀ ਦਯਾ: ਸਾਰੇ ਮਨੁੱਖਾਂ ਦੇ ਲਈ

1 ਆਓ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਸ ਦੇ ਕੋਲ ਚਾਂਦੀ ਨਹੀਂ, ਤੁਸੀਂ ਵੀ ਆਓ, ਲੈ ਲਓ ਅਤੇ ਖਾਓ, ਆਓ, ਬਿਨ੍ਹਾਂ ਚਾਂਦੀ, ਬਿਨ੍ਹਾਂ ਮੁੱਲ ਮਧ ਤੇ ਦੁੱਧ ਲੈ ਲਓ!

2 ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਚਿਕਨਾਈ ਨਾਲ ਤ੍ਰਿਪਤ ਹੋ ਜਾਵੇ।

3 ਕੰਨ ਲਾਓ ਅਤੇ ਮੇਰੇ ਵੱਲ ਆਓ, ਸੁਣੋ ਤਾਂ ਤੁਸੀਂ ਜੀਉਂਦੇ ਰਹੋਗੇ, ਅਤੇ ਮੈਂ ਤੁਹਾਡੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਨਾਲ ਬੰਨ੍ਹੀਆਂ ਅਟੱਲ ਦਿਆਲਗੀਆਂ ਦਾ ਨੇਮ।

4 ਵੇਖ, ਮੈਂ ਉਹ ਨੂੰ ਕੌਮਾਂ ਲਈ ਗਵਾਹ ਠਹਿਰਾਇਆ ਹੈ, ਲੋਕਾਂ ਲਈ ਪ੍ਰਧਾਨ ਅਤੇ ਹਾਕਮ।

5 ਵੇਖ, ਤੂੰ ਇੱਕ ਕੌਮ ਨੂੰ ਸੱਦੇਗਾ ਜਿਸ ਨੂੰ ਤੂੰ ਨਹੀਂ ਜਾਣਦਾ, ਅਤੇ ਅਜਿਹੀਆਂ ਕੌਮਾਂ ਨੂੰ ਜੋ ਤੈਨੂੰ ਨਹੀਂ ਜਾਣਦੀਆਂ, ਤੇਰੇ ਕੋਲ ਭੱਜੀਆਂ ਆਉਣਗੀਆਂ, ਇਹ ਯਹੋਵਾਹ ਤੇਰੇ ਪਰਮੇਸੁਰ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਹੋਵੇਗਾ, ਜਿਸ ਨੇ ਤੈਨੂੰ ਸ਼ੋਭਾਮਾਨ ਕੀਤਾ ਹੈ।

6 ਯਹੋਵਾਹ ਨੂੰ ਭਾਲੇ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੇ ਜਦ ਤੱਕ ਉਹ ਨੇੜੇ ਹੈ।

7 ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਦੇ ਉੱਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸੁਰ ਵੱਲ ਜੋ ਅੱਤ ਦਿਆਲੂ ਹੈ,

8 ਕਿਉਂ ਜੋ ਮੇਰੇ ਖਿਆਲ ਤੁਹਾਡੇ ਖਿਆਲ ਨਹੀਂ, ਅਤੇ ਨਾ ਤੁਹਾਡੇ ਰਾਹ ਮੇਰੇ ਰਾਹ ਹਨ, ਯਹੋਵਾਹ ਦਾ ਵਾਕ ਹੈ।

9 ਜਿਵੇਂ ਅਕਾਸ਼ ਧਰਤੀ ਤੋਂ ਉੱਚੇ ਹਨ, ਤਿਵੇਂ ਮੇਰੇ ਰਾਹ ਤੁਹਾਡੇ ਰਾਹਾਂ ਤੋਂ, ਅਤੇ ਮੇਰੇ ਖਿਆਲ ਤੁਹਾਡੇ ਖਿਆਲਾਂ ਤੋਂ ਉੱਚੇ ਹਨ।

10 ਜਿਵੇਂ ਵਰਖਾ ਅਤੇ ਬਰਫ਼ ਅਕਾਸ਼ ਤੋਂ ਪੈਂਦੀ ਹੈ, ਅਤੇ ਉੱਥੇ ਮੁੜ ਨਹੀਂ ਜਾਂਦੀ, ਸਗੋਂ ਧਰਤੀ ਨੂੰ ਸਿੰਜ ਕੇ ਉਸ ਨੂੰ ਜਮਾਉਂਦੀ ਅਤੇ ਖਿੜਾਉਂਦੀ ਹੈ, ਇਸ ਤਰ੍ਹਾਂ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਵਾਲੇ ਨੂੰ ਰੋਟੀ ਦਿੰਦੀ ਹੈ,

11 ਉਸੇ ਤਰ੍ਹਾਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ, ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ, ਅਤੇ ਜਿਸ ਕੰਮ ਲਈ ਮੈਂ ਉਹ ਨੂੰ ਭੇਜਿਆ, ਉਸ ਵਿੱਚ ਸਫ਼ਲ ਹੋਵੇਗਾ।

12 ਕਿਉਂਕਿ ਤੁਸੀਂ ਖੁਸ਼ੀ ਨਾਲ ਨਿੱਕਲੋਗੇ ਅਤੇ ਸ਼ਾਂਤੀ ਨਾਲ ਤੇਰੇ ਜਾਓਗੇ, ਪਰਬਤ ਅਤੇ ਟਿੱਬੇ ਤੁਹਾਡੇ ਅੱਗੇ ਖੁੱਲ੍ਹ ਕੇ ਜੈਕਾਰੇ ਗਜਾਉਣਗੇ, ਅਤੇ ਖੇਤ ਦੇ ਸਾਰੇ ਰੁੱਖ ਤਾੜੀਆਂ ਵਜਾਉਣਗੇ।

13 ਕੰਡਿਆਂ ਦੇ ਥਾਂ ਸਰੂ ਉੱਗੇਗਾ, ਕੰਟੀਲੀ ਝਾੜੀਆਂ ਦੀ ਥਾਂ ਮਹਿੰਦੀ ਉੱਗੇਗੀ, ਇਸ ਤੋਂ ਯਹੋਵਾਹ ਲੁਈ ਨਾਮ ਹੋਵੇਗਾ ਅਤੇ ਇਹ ਸਦੀਪਕ ਨਿਸ਼ਾਨ ਹੋਵੇਗਾ ਜੋ ਕਦੀ ਮਿਟੇਗਾ ਨਹੀਂ।

56

ਪਰਮੇਸੁਰ ਦੀ ਪਰਜਾ ਵਿੱਚ ਸਾਰੀਆਂ ਕੌਮਾਂ ਸ਼ਾਮਿਲ

1 ਯਹੋਵਾਹ ਇਹ ਆਖਦਾ ਹੈ, ਇਨਸਾਫ਼ ਦੀ ਪਾਲਣਾ ਕਰੋ ਅਤੇ ਧਰਮ ਦੇ ਕੰਮ ਕਰੋ, ਕਿਉਂ ਜੋ ਮੇਰਾ ਛੁਟਕਾਰਾ ਨੇੜੇ ਆਉਣ ਵਾਲਾ ਹੈ, ਅਤੇ ਮੇਰਾ ਧਰਮ ਪਰਗਟ ਹੋਣ ਵਾਲਾ ਹੈ।

2 ਧੰਨ ਹੈ ਉਹ ਮਨੁੱਖ ਜੋ ਇਹ ਕਰਦਾ ਹੈ, ਅਤੇ ਆਦਮ-ਵੰਸ਼ੀ ਜੋ ਇਸ ਨੂੰ ਫੜ੍ਹ ਕੇ ਰੱਖਦਾ ਹੈ, ਜੋ ਸਬਤ ਨੂੰ ਬਿਨ੍ਹਾਂ ਭਰਿਸ਼ਟ ਕੀਤੇ ਮੰਨਦਾ ਹੈ, ਅਤੇ ਆਪਣਾ ਹੱਥ ਹਰ ਬਦੀ ਨੂੰ ਕਰਨ ਤੋਂ ਰੋਕਦਾ ਹੈ।

3 ਪਰਦੇਸੀ ਜਿਸ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਉਹ ਇਹ ਨਾ ਆਖੇ, ਯਹੋਵਾਹ ਮੈਨੂੰ ਆਪਣੀ ਪਰਜਾ ਵਿੱਚੋਂ ਅੱਡ ਕਰ ਦੇਵੇਗਾ, ਨਾ ਖੁਸਰਾ ਇਹ ਆਖੇ, ਵੇਖੋ, ਮੈਂ ਸੁੱਕਾ ਰੁੱਖ ਹਾਂ।

4 ਕਿਉਂਕਿ ਖੁਸਰੇ ਜੋ ਮੇਰੇ ਸਬਤਾਂ ਨੂੰ ਮੰਨਦੇ ਹਨ, ਅਤੇ ਜੋ ਕੁਝ ਮੈਨੂੰ ਭਾਉਂਦਾ ਉਹ ਹੀ ਚੁਣਦੇ, ਅਤੇ ਮੇਰੇ ਨੇਮ ਨੂੰ ਫੜ੍ਹੀ ਰੱਖਦੇ ਹਨ, ਉਨ੍ਹਾਂ ਨੂੰ ਯਹੋਵਾਹ ਇਹ ਆਖਦਾ ਹੈ,

5 ਮੈਂ ਉਨ੍ਹਾਂ ਨੂੰ ਆਪਣੇ ਘਰ ਵਿੱਚ ਅਤੇ ਆਪਣੀਆਂ ਕੰਧਾਂ ਦੇ ਅੰਦਰ, ਇੱਕ ਯਾਦਗਾਰ ਅਤੇ ਇੱਕ ਨਾਮ ਦਿਆਂਗਾ, ਜੋ ਪੁੱਤਰਾਂ ਅਤੇ ਧੀਆਂ ਨਾਲੋਂ ਵੀ ਉੱਤਮ ਹੋਵੇਗਾ। ਮੈਂ ਉਹਨਾਂ ਨੂੰ ਇੱਕ ਸਦੀਪਕ ਨਾਮ ਦਿਆਂਗਾ, ਜੋ ਮਿਟਾਇਆ ਨਾ ਜਾਵੇਗਾ।

6 ਪਰਦੇਸੀ ਜਿਨ੍ਹਾਂ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਕਿ ਉਹ ਉਸ ਦੀ ਸੇਵਾ ਕਰਨ ਅਤੇ ਯਹੋਵਾਹ ਦੇ ਨਾਮ ਨਾਲ ਪ੍ਰੇਮ ਰੱਖਣ, ਅਤੇ ਉਸ ਦੇ ਦਾਸ ਹੋਣ, ਹਰੇਕ ਜੋ ਸਬਤ ਨੂੰ ਬਿਨ੍ਹਾਂ ਭਰਿਸ਼ਟ ਕੀਤੇ ਮੰਨਦਾ, ਅਤੇ ਮੇਰੇ ਨੇਮ ਨੂੰ ਫੜ੍ਹੀ ਰੱਖਦਾ ਹੈ,

7 ਇਹਨਾਂ ਨੂੰ ਮੈਂ ਆਪਣੇ ਪਵਿੱਤਰ ਪਰਬਤ ਉੱਤੇ ਲਿਆਵਾਂਗਾ ਅਤੇ ਉਹਨਾਂ ਨੂੰ ਆਪਣੇ ਪ੍ਰਾਰਥਨਾ ਘਰ ਵਿੱਚ ਅਨੰਦ ਦੁਆਵਾਂਗਾ, ਉਹਨਾਂ ਦੀਆਂ ਹੇਮ ਬਲੀਆਂ ਅਤੇ ਬਲੀਦਾਨ ਮੇਰੀ ਜਗਵੇਦੀ ਉੱਤੇ ਕਬੂਲ ਹੋਣਗੇ, ਮੇਰਾ ਘਰ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਸਦਾਵੇਗਾ।

8 ਪ੍ਰਭੂ ਯਹੋਵਾਹ ਜੋ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰਦਾ ਹੈ, ਉਸ ਦਾ ਵਾਕ ਹੈ, - ਮੈਂ ਹੋਰਨਾਂ ਨੂੰ ਉਹ ਦੇ ਕੋਲ ਉਨ੍ਹਾਂ ਇਕੱਠਿਆਂ ਹੋਇਆਂ ਦੇ ਨਾਲ ਇਕੱਠਾ ਕਰਾਂਗਾ।

ਇਸਰਾਏਲ ਦੇ ਆਗੂਆਂ ਨੂੰ ਪਰਮੇਸ਼ੁਰ ਵੱਲੋਂ ਤਾੜਨਾ

9 ਹੇ ਮੈਦਾਨ ਦੇ ਸਾਰੇ ਜੰਤੂਓ, ਹੇ ਜੰਗਲ ਦੇ ਸਾਰੇ ਜਾਨਵਰੋਂ! ਖਾਣ ਲਈ ਆ ਜਾਓ!

10 ਉਹ ਦੇ ਰਾਖੇ ਅੰਨ੍ਹੇ ਹਨ, ਉਹ ਸਾਰੇ ਬੇਸਮਝ ਹਨ, ਉਹ ਸਾਰੇ ਗੁੰਗੇ ਕੁੱਤੇ ਹਨ, ਉਹ ਭੌਂਕ ਨਹੀਂ ਸਕਦੇ, ਉਹ ਸੁਫ਼ਨੇ ਵੇਖਦੇ, ਲੰਮੇ ਪੈਂਦੇ ਅਤੇ ਨੀਂਦਰ ਦੇ ਪ੍ਰੇਮੀ ਹਨ।

11 ਇਹ ਕੁੱਤੇ ਬਹੁਤ ਭੁੱਖੇ ਹਨ, ਇਹ ਰੱਜਣਾ ਨਹੀਂ ਜਾਣਦੇ, ਅਤੇ ਇਹ ਅਯਾਲੀ ਸਮਝ ਨਹੀਂ ਰੱਖਦੇ, ਇਹਨਾਂ ਸਾਰਿਆਂ ਨੇ ਆਪਣੇ-ਆਪਣੇ ਲਾਭ ਲਈ ਆਪਣਾ-ਆਪਣਾ ਮਾਰਗ ਚੁਣ ਲਿਆ ਹੈ।

12 ਆਓ, ਉਹ ਸਾਰੇ ਆਖਦੇ ਹਨ, ਅਸੀਂ ਮਧ ਲਿਆਈਏ ਅਤੇ ਰੱਜ ਕੇ ਪੀਵੀਏ, ਕੱਲ ਦਾ ਦਿਨ ਅੱਜ ਜਿਹਾ ਹੋਵੇਗਾ ਸਗੋਂ ਬਹੁਤ ਹੀ ਵੱਧ ਕੇ ਹੋਵੇਗਾ।

57

ਇਸਰਾਏਲ ਵਿੱਚ ਮੂਰਤੀ ਪੂਜਾ ਦੀ ਨਿੰਦਿਆ

1 ਧਰਮੀ ਨਾਸ ਹੁੰਦਾ ਪਰ ਕੋਈ ਇਹ ਗੱਲ ਦਿਲ ਤੇ ਨਹੀਂ ਲਾਉਂਦਾ, ਭਗਤ ਲੋਕ ਲੈ ਲਏ ਜਾਂਦੇ ਹਨ ਪਰ ਕੋਈ ਸੋਚਦਾ ਨਹੀਂ ਕਿ ਧਰਮੀ ਇਸ ਲਈ ਲੈ ਲਿਆ ਜਾਂਦਾ ਹੈ ਕਿ ਆਉਣ ਵਾਲੀ ਬਿਪਤਾ ਤੋਂ ਬਚ ਸਕੇ।

2 ਉਹ ਸ਼ਾਂਤੀ ਨਾਲ ਜਾਂਦੇ, ਉਹ ਆਪਣੇ ਬਿਸਤਰਿਆਂ ਉੱਤੇ ਅਰਾਮ ਕਰਦੇ ਹਨ, ਜਿਹੜੇ ਸਿੱਧੀ ਚਾਲ ਚੱਲਦੇ ਹਨ।

3 ਪਰ ਤੁਸੀਂ ਐਥੇ ਨੇੜੇ ਆਓ, ਹੇ ਜਾਦੂਗਰਨੀ ਦੇ ਪੁੱਤਰੇ, ਵਿਭਚਾਰੀ ਅਤੇ ਵੇਸਵਾ ਦੀ ਵੰਸ਼!

4 ਤੁਸੀਂ ਕਿਸ ਦੇ ਉੱਤੇ ਮਖੌਲ ਕਰਦੇ ਹੋ? ਕਿਸ ਦੇ ਉੱਤੇ ਮੂੰਹ ਅੱਡਦੇ ਅਤੇ ਜੀਭ ਕੱਢਦੇ ਹੋ? ਕੀ ਤੁਸੀਂ ਅਪਰਾਧ ਦੇ ਬੱਚੇ, ਅਤੇ ਧੋਖੇਬਾਜ਼ਾਂ ਦੀ ਵੰਸ਼ ਨਹੀਂ?

5 ਤੁਸੀਂ ਜਿਹੜੇ ਬਲੂਤਾਂ ਵਿੱਚ, ਹਰੇਕ ਹਰੇ ਰੁੱਖ ਦੇ ਹੇਠ ਕਾਮ-ਵਾਸਨਾ ਵਿੱਚ ਸੜਦੇ ਹੋ ਅਤੇ ਘਾਟੀਆਂ ਵਿੱਚ ਪੱਥਰਾਂ ਦੀਆਂ ਦਰਾਰਾਂ ਹੇਠ ਬੱਚਿਆਂ ਨੂੰ ਵੱਢਦੇ ਹੋ!

6 ਘਾਟੀ ਦੇ ਪੱਧਰੇ ਪੱਥਰ ਤੇਰੇ ਹਿੱਸੇ ਵਿੱਚ ਆਉਣਗੇ, ਇਹੋ ਤੇਰਾ ਭਾਗ ਹੈ! ਇਹਨਾਂ ਦੇ ਲਈ ਹੀ ਤੂੰ ਪੀਣ ਦੀ ਭੇਟ ਡੋਲੀ ਅਤੇ ਮੈਦੇ ਦੀ ਭੇਟ ਚੜ੍ਹਾਈ, ਕੀ ਇਹ ਸਭ ਵੇਖਦੇ ਹੋਏ ਵੀ ਮੈਂ ਸ਼ਾਂਤ ਰਹਾਂ?

7 ਇੱਕ ਉੱਚੇ ਤੇ ਬੁਲੰਦ ਪਰਬਤ ਉੱਤੇ ਤੂੰ ਆਪਣਾ ਬਿਸਤਰ ਵਿਛਾਇਆ, ਉੱਥੇ ਤੂੰ ਬਲੀਆਂ ਚੜ੍ਹਾਉਣ ਲਈ ਚੜ੍ਹ ਵੀ ਗਈ।

8 ਬੁਠਿਆਂ ਅਤੇ ਚੁਗਾਠਾਂ ਦੇ ਪਿੱਛੇ ਤੂੰ ਆਪਣੇ ਬੁੱਤਾਂ ਦੀ ਯਾਦਗਾਰੀ ਕਾਇਮ ਕੀਤੀ, ਤੂੰ ਤਾਂ ਮੈਨੂੰ ਛੱਡ ਕੇ ਨੰਗੀ ਹੋਈ, ਅਤੇ ਉਤਾਹਾਂ ਜਾ ਕੇ ਆਪਣਾ ਬਿਸਤਰਾ ਚੌੜਾ ਕੀਤਾ, ਤੂੰ ਉਹਨਾਂ ਨਾਲ ਆਪਣਾ ਨੇਮ ਬੰਨ੍ਹਿਆ, ਵੇਖਦਿਆਂ ਸਾਰ ਤੂੰ ਉਹਨਾਂ ਦੇ ਬਿਸਤਰੇ ਉੱਤੇ ਲੱਟੂ ਹੋ ਗਈ!

9 ਤੂੰ ਤੇਲ ਲੈ ਕੇ ਮਲਕ ਦੇਵਤੇ* ਕੋਲ ਗਈ, ਤੂੰ ਆਪਣੀਆਂ ਸੁਰੰਧਾਂ ਨੂੰ ਵਧਾਇਆ, ਤੂੰ ਆਪਣੇ ਵਿਚੋਲੇ ਦੂਰ-ਦੂਰ ਘੱਲੇ, ਤੂੰ ਆਪਣੇ ਆਪ ਨੂੰ ਪਤਾਲ ਤੱਕ ਨੀਵਾਂ ਕੀਤਾ!

10 ਤੂੰ ਆਪਣੇ ਸਫ਼ਰਾਂ ਦੀ ਲੰਬਾਈ ਨਾਲ ਥੱਕ ਗਈ, ਪਰ ਤੂੰ ਨਾ ਆਖਿਆ, ਇਹ ਵਿਅਰਥ ਹੈ, ਤੇਰੀ ਜਾਨ ਵਿੱਚ ਜਾਨ ਆਈ, ਇਸ ਲਈ ਤੂੰ ਨਾ ਥੱਕੀ।

11 ਤੂੰ ਕਿਸ ਤੋਂ ਐਨਾ ਸਹਿਮੀ ਅਤੇ ਡਰੀ ਕਿ ਤੂੰ ਝੂਠ ਬੋਲੀ ਅਤੇ ਮੈਨੂੰ ਯਾਦ ਨਾ ਕੀਤਾ, ਨਾ ਹੀ ਮੇਰੇ ਉੱਤੇ ਧਿਆਨ ਦਿੱਤਾ? ਕੀ ਮੈਂ ਬਹੁਤ ਸਮੇਂ ਤੱਕ ਚੁੱਪ ਨਾ ਰਿਹਾ? ਪਰ ਤੂੰ ਮੇਰੇ ਤੋਂ ਨਾ ਡਰੀ।

12 ਮੈਂ ਤੇਰੇ ਧਰਮ ਨੂੰ ਅਤੇ ਤੇਰੇ ਕੰਮਾਂ ਨੂੰ ਦੱਸਾਂਗਾ, ਪਰ ਉਹ ਤੈਨੂੰ ਕੁਝ ਲਾਭ ਨਾ ਪੁਚਾਉਣਗੇ।

13 ਜਦ ਤੂੰ ਚਿੱਲਾਏਂ, ਤਾਂ ਤੇਰੇ ਬੁੱਤਾਂ ਦਾ ਟੋਲਾ ਤੈਨੂੰ ਛੁਡਾਵੇ। ਪਰ ਹਵਾ ਉਨ੍ਹਾਂ ਸਾਰਿਆਂ ਨੂੰ ਚੁੱਕ ਕੇ ਲੈ ਜਾਵੇਗੀ, ਅਤੇ ਇੱਕ ਫੂਕ ਨਾਲ ਉਹ ਉੱਡ ਜਾਣਗੇ, ਪਰ ਜੇ ਮੇਰੀ ਸ਼ਰਨ ਆਉਂਦਾ ਹੈ, ਉਹ ਧਰਤੀ ਉੱਤੇ ਕਬਜ਼ਾ ਕਰੇਗਾ, ਅਤੇ ਮੇਰੇ ਪਵਿੱਤਰ ਪਰਬਤ ਦਾ ਅਧਿਕਾਰੀ ਹੋਵੇਗਾ।

ਸਹਾਇਤਾ ਅਤੇ ਚੰਗਾ ਕਰਨ ਦਾ ਵਾਅਦਾ

14 ਤਦ ਆਖਿਆ ਜਾਵੇਗਾ, ਭਰਤੀ ਪਾਓ, ਭਰਤੀ! ਰਾਹ ਤਿਆਰ ਕਰੋ, ਮੇਰੀ ਪਰਜਾ ਦੇ ਰਾਹ ਵਿੱਚੋਂ ਹਰੇਕ ਰੁਕਾਵਟ ਚੁੱਕ ਸੁੱਟੋ!

15 ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੇ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ।

16 ਮੈਂ ਸਦਾ ਤੱਕ ਨਾ ਝਗੜਾਂਗਾ, ਨਾ ਹਮੇਸ਼ਾ ਕ੍ਰੋਧਵਾਨ ਰਹਾਂਗਾ, ਨਹੀਂ ਤਾਂ ਉਨ੍ਹਾਂ ਦਾ ਆਤਮਾ ਮੇਰੇ ਕਾਰਨ ਨਢਾਲ ਹੋ ਜਾਵੇਗਾ, ਉਹ ਹੀ ਮਨੁੱਖ ਜਿਨ੍ਹਾਂ ਨੂੰ ਮੈਂ ਬਣਾਇਆ।

* 57:9 ਰਾਜਾ

17 ਮੈਂ ਉਹ ਦੇ ਲੋਭ ਦੀ ਬੁਰਿਆਈ ਦੇ ਕਾਰਨ ਕ੍ਰੋਧਵਾਨ ਹੋਇਆ, ਮੈਂ ਉਹ ਨੂੰ ਮਾਰਿਆ, ਮੈਂ ਆਪਣਾ ਮੂੰਹ ਲੁਕਾਇਆ, ਮੈਂ ਕ੍ਰੋਧਵਾਨ ਹੋਇਆ, ਪਰ ਫੇਰ ਵੀ ਉਹ ਆਪਣੀ ਮਨ ਦੀ ਮਰਜ਼ੀ ਵਿੱਚ ਭਟਕਦੇ ਗਏ।

18 ਮੈਂ ਉਸ ਦੇ ਰਾਹ ਵੇਖੇ ਹਨ, ਪਰ ਮੈਂ ਉਸ ਨੂੰ ਚੰਗਾ ਕਰਾਂਗਾ, ਮੈਂ ਉਸ ਦੀ ਅਗਵਾਈ ਕਰਾਂਗਾ, ਅਤੇ ਉਸ ਨੂੰ ਅਤੇ ਉਸ ਦੇ ਨਾਲ ਸੋਗ ਕਰਨ ਵਾਲਿਆਂ ਨੂੰ ਤਸੱਲੀਆਂ ਬਖ਼ਸ਼ਾਂਗਾ।

19 ਮੈਂ ਉਨ੍ਹਾਂ ਦੇ ਬੁੱਲ੍ਹਾਂ ਤੇ ਉਸਤਤ ਦਾ ਫਲ ਉਤਪੰਨ ਕਰਦਾ ਹਾਂ। ਦੂਰ ਵਾਲੇ ਲਈ ਅਤੇ ਨਜ਼ਦੀਕ ਵਾਲੇ ਲਈ ਸ਼ਾਂਤੀ, ਸ਼ਾਂਤੀ! ਯਹੋਵਾਹ ਆਖਦਾ ਹੈ, ਅਤੇ ਮੈਂ ਉਹ ਨੂੰ ਚੰਗਾ ਕਰਾਂਗਾ।

20 ਦੁਸ਼ਟ ਉੱਛਲਦੇ ਸਮੁੰਦਰ ਵਾਂਗੂੰ ਹਨ, ਜੋ ਚੈਨ ਨਹੀਂ ਲੈ ਸਕਦਾ, ਅਤੇ ਉਹ ਦੀਆਂ ਲਹਿਰਾਂ ਚਿੱਕੜ ਅਤੇ ਗੰਦ ਉਛਾਲਦੀਆਂ ਹਨ।

21 ਮੇਰਾ ਪਰਮੇਸ਼ੁਰ ਆਖਦਾ ਹੈ, ਦੁਸ਼ਟਾਂ ਲਈ ਸ਼ਾਂਤੀ ਨਹੀਂ।

58

ਸੱਚਾ ਵਰਤ

1 ਸੰਘ ਅੱਡ ਕੇ ਪੁਕਾਰ, ਸਰਫ਼ਾ ਨਾ ਕਰ, ਤੁਰੀ ਵਾਂਗੂੰ ਆਪਣੀ ਅਵਾਜ਼ ਉੱਚੀ ਕਰ! ਮੇਰੀ ਪਰਜਾ ਨੂੰ ਉਹਨਾਂ ਦੇ ਅਪਰਾਧ, ਅਤੇ ਯਾਕੂਬ ਦੇ ਘਰਾਣੇ ਨੂੰ ਉਹਨਾਂ ਦੇ ਪਾਪ ਦੱਸ!

2 ਉਹ ਨਿੱਤ ਦਿਹਾੜੇ ਮੈਨੂੰ ਭਾਲਦੇ ਹਨ, ਅਤੇ ਮੇਰੇ ਰਾਹ ਜਾਣਨ ਦੀ ਅਜਿਹੀ ਇੱਛਾ ਰੱਖਦੇ ਹਨ ਜਾਣੇ ਉਹ ਅਜਿਹੀ ਧਰਮੀ ਕੌਮ ਹਨ, ਜਿਸ ਨੇ ਧਰਮ ਕਮਾਇਆ, ਅਤੇ ਆਪਣੇ ਪਰਮੇਸ਼ੁਰ ਦੇ ਹੁਕਮਨਾਮੇ ਨੂੰ ਨਹੀਂ ਤਿਆਗਿਆ, ਉਹ ਧਰਮ ਦੇ ਨਿਯਮ ਮੇਰੇ ਤੋਂ ਪੁੱਛਦੇ ਹਨ, ਉਹ ਪਰਮੇਸ਼ੁਰ ਦੇ ਨੇੜੇ ਆਉਣ ਵਿੱਚ ਖੁਸ਼ ਹੁੰਦੇ ਹਨ।

3 ਉਹ ਆਖਦੇ ਹਨ, ਕੀ ਕਾਰਨ ਹੈ ਕਿ ਅਸੀਂ ਵਰਤ ਰੱਖਿਆ ਪਰ ਤੂੰ ਵੇਖਦਾ ਨਹੀਂ? ਅਸੀਂ ਆਪਣੀਆਂ ਜਾਨਾਂ ਨੂੰ ਦੁੱਖ ਦਿੱਤਾ ਪਰ ਤੂੰ ਖ਼ਿਆਲ ਨਹੀਂ ਕਰਦਾ? ਵੇਖੋ, ਵਰਤ ਦੇ ਦਿਨ ਤੁਸੀਂ ਆਪਣੀ ਹੀ ਖੁਸ਼ੀ ਲੱਭਦੇ ਹੋ, ਅਤੇ ਆਪਣੇ ਸਾਰੇ ਕਾਮਿਆਂ ਨੂੰ ਧੱਕੀ ਫਿਰਦੇ ਹੋ।

4 ਵੇਖੋ, ਤੁਸੀਂ ਝਗੜੇ-ਰਗੜੇ ਲਈ, ਅਤੇ ਬੁਰਿਆਈ ਦੇ ਹੂਰੇ ਮਾਰਨ ਲਈ ਵਰਤ ਰੱਖਦੇ ਹੋ, ਜਿਹੇ ਜਿਹੇ ਵਰਤ ਤੁਸੀਂ ਰੱਖਦੇ ਹੋ ਉਸ ਨਾਲ ਤੁਹਾਡੀ ਅਵਾਜ਼ ਉਚਿਆਈ ਤੇ ਨਹੀਂ ਸੁਣੇਗੀ।

5 ਭਲਾ, ਇਹ ਇਹੋ ਜਿਹਾ ਵਰਤ ਹੈ ਜਿਸ ਨੂੰ ਮੈਂ ਚੁਣਿਆ, ਅਰਥਾਤ ਇੱਕ ਦਿਨ ਜਿਸ ਦੇ ਵਿੱਚ ਮਨੁੱਖ ਆਪਣੇ ਆਪ ਨੂੰ ਦੀਨ ਕਰੇ? ਭਲਾ, ਸਿਰ ਨੂੰ ਕਾਨੇ ਵਾਂਗੂੰ ਝੁਕਾਉਣਾ, ਅਤੇ ਆਪਣੇ ਥੱਲੇ ਤੱਪੜ ਅਤੇ ਸੁਆਹ ਵਿਛਾਉਣਾ, ਭਲਾ, ਇਸ ਨੂੰ ਤੁਸੀਂ ਵਰਤ ਆਖੋਗੇ, ਇੱਕ ਦਿਨ ਜਿਹੜਾ ਯਹੋਵਾਹ ਨੂੰ ਭਾਵੇ?

6 ਜਿਹੜਾ ਵਰਤ ਮੈਂ ਚੁਣਿਆ ਕੀ ਉਹ ਇਹ ਨਹੀਂ ਹੈ ਕਿ ਤੁਸੀਂ ਅਨਿਆਂ ਦੇ ਬੰਧਨਾਂ ਨੂੰ ਖੋਲ੍ਹੋ, ਅਤੇ ਅਨੇਰ ਦੇ ਜੂਲੇ ਦੇ ਬੰਧਨਾਂ ਨੂੰ ਤੋੜੋ? ਕੁਚਲੇ ਹੋਇਆਂ ਨੂੰ ਛੁਡਾਓ ਅਤੇ ਹਰੇਕ ਜੂਲੇ ਨੂੰ ਭੰਨ ਸੁੱਟੋ?

7 ਕੀ ਇਹ ਨਹੀਂ ਕਿ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ-ਘਰੇ ਭਟਕਣ ਵਾਲਿਆਂ ਨੂੰ ਆਪਣੇ ਘਰ ਲਿਆਓ? ਜਦ ਤੁਸੀਂ ਕਿਸੇ ਨੂੰ ਨੰਗੇ ਵੇਖੋ ਤਾਂ ਉਹ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ?

8 ਫੇਰ ਤੇਰਾ ਚਾਨਣ ਸਵੇਰ ਵਾਂਗੂੰ ਫੁੱਟ ਨਿੱਕਲੇਗਾ, ਅਤੇ ਤੇਰੀ ਤੰਦਰੁਸਤੀ ਛੇਤੀ ਪਰਗਟ ਹੋਵੇਗੀ। ਤੇਰਾ ਧਰਮ ਤੇਰੇ ਅੱਗੇ-ਅੱਗੇ ਚੱਲੇਗਾ, ਯਹੋਵਾਹ ਦਾ ਪਰਤਾਪ ਤੇਰੇ ਪਿੱਛੇ ਰਾਖਾ ਹੋਵੇਗਾ।

9 ਜਦ ਤੂੰ ਪੁਕਾਰੇਗਾ ਤਦ ਯਹੋਵਾਹ ਉੱਤਰ ਦੇਵੇਗਾ, ਜਦ ਤੂੰ ਦੁਹਾਈ ਦੇਵੇਗਾ ਤਾਂ ਉਹ ਆਖੇਗਾ, ਮੈਂ ਇੱਥੇ ਹਾਂ। ਜੇ ਤੂੰ ਆਪਣੇ ਵਿੱਚੋਂ ਅਨੇਰ ਦਾ ਜੂਲਾ, ਉਂਗਲ ਚੁੱਕਣਾ ਅਤੇ ਦੁਰਬਚਨ ਬੋਲਣਾ ਦੂਰ ਕਰੇਂ,

10 ਜੇ ਤੂੰ ਭੁੱਖੇ ਦੀ ਸਹਾਇਤਾ ਦਿਲ ਖੋਲ੍ਹ ਕੇ ਕਰੇਂ ਅਤੇ ਲੋੜਵੰਦਾਂ ਦੀਆਂ ਲੋੜਾਂ ਪੂਰੀਆਂ ਕਰੇਂ, ਤਾਂ ਤੇਰਾ ਚਾਨਣ ਹਨੇਰੇ ਵਿੱਚ ਚੜ੍ਹੇਗਾ, ਅਤੇ ਤੇਰਾ ਘੁੱਪ ਹਨੇਰਾ ਦੁਪਹਿਰ ਵਾਂਗੂੰ ਹੋਵੇਗਾ।

11 ਯਹੋਵਾਹ ਤੇਰੀ ਅਗਵਾਈ ਸਦਾ ਕਰਦਾ ਰਹੇਗਾ, ਝੁਲਸਿਆਂ ਥਾਵਾਂ ਵਿੱਚ ਤੇਰੀ ਜਾਨ ਨੂੰ ਤ੍ਰਿਪਤ ਕਰੇਗਾ, ਅਤੇ ਤੇਰੀਆਂ ਹੱਡੀਆਂ ਨੂੰ ਮਜ਼ਬੂਤ ਕਰੇਗਾ, ਤੂੰ ਸਿੰਜੇ ਹੋਏ ਬਾਗ਼ ਜਿਹਾ ਹੋਵੇਗਾ, ਅਤੇ ਉਸ ਸੁੰਬ ਜਿਹਾ ਜਿਹ ਦਾ ਪਾਣੀ ਮੁੱਕਦਾ ਨਹੀਂ।

12 ਤੇਰੇ ਲੋਕ ਪ੍ਰਾਚੀਨ ਖੰਡਰਾਂ ਨੂੰ ਉਸਾਰਨਗੇ, ਤੂੰ ਪਿਛਲੀਆਂ ਪੀੜ੍ਹੀਆਂ ਦੀਆਂ ਨੀਂਹਾਂ ਉੱਤੇ ਘਰ ਬਣਾਵੇਗਾ, ਅਤੇ ਤੂੰ “ਤੇੜ ਦੀ ਮੁਰੰਮਤ ਕਰਨ ਵਾਲਾ,” ਅਤੇ “ਵਸੋਬਿਆਂ ਦੇ ਰਾਹਾਂ ਦਾ ਸੁਧਾਰਕ” ਅਖਵਾਏਂਗਾ।

ਸਬਤ ਦੇ ਦਿਨ ਦੀ ਪਾਲਣਾ ਕਰਨਾ

13 ਜੇ ਤੂੰ ਸਬਤ ਦੇ ਦਿਨ ਨੂੰ ਅਸ਼ੁੱਧ ਨਾ ਕਰੇਂ ਅਤੇ ਮੇਰੇ ਪਵਿੱਤਰ ਦਿਨ ਵਿੱਚ ਆਪਣੇ ਪੈਰਾਂ ਨੂੰ ਆਪਣੀ ਮਰਜ਼ੀ ਪੂਰੀ ਕਰਨ ਤੋਂ ਰੋਕੋ, ਜੇ ਤੂੰ ਸਬਤ ਦੇ ਦਿਨ

ਅਰਥਾਤ ਮੇਰੇ ਪਵਿੱਤਰ ਦਿਨ ਨੂੰ ਯਹੋਵਾਹ ਦਾ ਪਵਿੱਤਰ ਦਿਨ ਮੰਨ ਕੇ ਆਦਰ ਕਰੋ ਅਤੇ ਆਪਣੀਆਂ ਚਾਲਾਂ ਉੱਤੇ ਨਾ ਚੱਲ ਕੇ, ਅਤੇ ਆਪਣੀ ਇੱਛਾ ਪੂਰੀ ਨਾ ਕਰ ਕੇ, ਨਾ ਆਪਣੀਆਂ ਹੀ ਗੱਲਾਂ ਕਰ ਕੇ ਉਹ ਨੂੰ ਆਦਰ ਦੇਵੋ,

14 ਤਦ ਤੂੰ ਯਹੋਵਾਹ ਵਿੱਚ ਮਗਨ ਰਹੇਂਗਾ, ਅਤੇ ਮੈਂ ਤੈਨੂੰ ਧਰਤੀ ਦੀਆਂ ਉਚਿਆਈਆਂ ਉੱਤੇ ਚੜ੍ਹਾਵਾਂਗਾ, ਤੇਰੇ ਪਿਤਾ ਯਾਕੂਬ ਦੀ ਵਿਰਾਸਤ ਵਿੱਚੋਂ ਖੁਆਵਾਂਗਾ, ਕਿਉਂ ਜੋ ਇਹ ਯਹੋਵਾਹ ਦਾ ਮੁੱਖ ਵਾਕ ਹੈ।

59

ਨਬੀ ਵੱਲੋਂ ਲੋਕਾਂ ਦੇ ਪਾਪਾਂ ਦੀ ਨਿੰਦਿਆ

1 ਵੇਖੋ, ਯਹੋਵਾਹ ਦਾ ਹੱਥ ਅਜਿਹਾ ਛੋਟਾ ਨਹੀਂ ਕਿ ਉਹ ਬਚਾ ਨਾ ਸਕੇ, ਨਾ ਉਹ ਦਾ ਕੰਨ ਅਜਿਹਾ ਭਾਰੀ ਹੈ ਕਿ ਉਹ ਸੁਣੇ ਨਾ।

2 ਸਗੋਂ ਤੁਹਾਡੀਆਂ ਬਦੀਆਂ ਨੇ ਤੁਹਾਨੂੰ ਤੁਹਾਡੇ ਪਰਮੇਸੁਰ ਤੋਂ ਦੂਰ ਕਰ ਦਿੱਤਾ ਹੈ, ਅਤੇ ਤੁਹਾਡੇ ਪਾਪਾਂ ਨੇ ਉਹ ਦਾ ਮੂੰਹ ਤੁਹਾਡੇ ਕੋਲੋਂ ਅਜਿਹਾ ਲੁਕਾ ਦਿੱਤਾ ਹੈ, ਕਿ ਉਹ ਸੁਣਦਾ ਨਹੀਂ।

3 ਤੁਹਾਡੇ ਹੱਥ ਤਾਂ ਲਹੂ ਨਾਲ ਲਿੱਬੜੇ ਹੋਏ ਹਨ, ਅਤੇ ਤੁਹਾਡੀਆਂ ਉਂਗਲੀਆਂ ਬਦੀ ਨਾਲ, ਤੁਹਾਡੇ ਬੁੱਲ੍ਹ ਝੂਠ ਨਾਲ ਭਰੇ ਹਨ ਅਤੇ ਤੁਹਾਡੀ ਜੀਭ ਬਦੀ ਬਕਦੀ ਹੈ।

4 ਕੋਈ ਆਪਣਾ ਮੁਕੱਦਮਾ ਧਰਮ ਨਾਲ ਪੇਸ਼ ਨਹੀਂ ਕਰਦਾ, ਨਾ ਕੋਈ ਸਚਿਆਈ ਨਾਲ ਇਨਸਾਫ਼ ਕਰਦਾ, ਉਹ ਫੋਕਟ ਉੱਤੇ ਭਰੋਸਾ ਰੱਖਦੇ ਅਤੇ ਝੂਠ ਬੋਲਦੇ ਹਨ, ਉਹ ਝਗੜੇ ਨਾਲ ਗਰਭੀ ਹੁੰਦੇ ਅਤੇ ਬਦੀ ਨੂੰ ਜਨਮ ਦਿੰਦੇ ਹਨ!

5 ਉਹ ਨਾਗ ਦੇ ਆਂਡੇ ਸੇਉਂਦੇ ਹਨ ਅਤੇ ਮੱਕੜੀ ਦਾ ਜਾਲਾ ਉਣਦੇ ਹਨ, ਜੋ ਕੋਈ ਉਹਨਾਂ ਦੇ ਆਂਡਿਆਂ ਵਿੱਚੋਂ ਖਾਵੇ ਉਹ ਮਰ ਜਾਵੇਗਾ, ਅਤੇ ਜਿਹੜਾ ਤੋੜਿਆ ਜਾਵੇ ਉਸ ਤੋਂ ਫਨੀਅਰ ਸੱਪ ਨਿੱਕਲਦਾ ਹੈ।

6 ਉਹਨਾਂ ਦੇ ਜਾਲੇ ਨਾਲ ਬਸਤਰ ਨਾ ਬਣਨਗੇ, ਨਾ ਉਹ ਆਪਣੀਆਂ ਕਰਤੂਤਾਂ ਨਾਲ ਆਪਣੇ ਆਪ ਨੂੰ ਢੱਕਣਗੇ, ਉਹਨਾਂ ਦੀਆਂ ਕਰਤੂਤਾਂ ਬਦੀ ਦੀਆਂ ਕਰਤੂਤਾਂ ਹਨ, ਅਤੇ ਜੁਲਮ ਦਾ ਕੰਮ ਉਹਨਾਂ ਦੇ ਹੱਥ ਵਿੱਚ ਹੈ।

7 ਉਹਨਾਂ ਦੇ ਪੈਰ ਬੁਰਿਆਈ ਵੱਲ ਭੱਜਦੇ ਹਨ, ਅਤੇ ਨਿਰਦੋਸ਼ ਦਾ ਲਹੂ ਵਹਾਉਣ ਵਿੱਚ ਕਾਹਲੀ ਕਰਦੇ ਹਨ। ਉਹਨਾਂ ਦੇ ਖ਼ਿਆਲ ਬਦੀ ਦੇ ਖ਼ਿਆਲ ਹਨ, ਵਿਰਾਨੀ ਅਤੇ ਬਰਬਾਦੀ ਉਹਨਾਂ ਦੇ ਰਸਤਿਆਂ ਵਿੱਚ ਹੈ।

8 ਸ਼ਾਂਤੀ ਦਾ ਰਾਹ ਉਹ ਜਾਣਦੇ ਹੀ ਨਹੀਂ, ਉਹਨਾਂ ਦੇ ਮਾਰਗਾਂ ਵਿੱਚ ਇਨਸਾਫ਼ ਨਹੀਂ, ਉਹਨਾਂ ਦੇ ਪਹੇ ਟੇਢੇ ਹਨ, ਜੋ ਉਹਨਾਂ ਦੇ ਨਾਲ ਤੁਰਦਾ ਉਹ ਸ਼ਾਂਤੀ ਨਹੀਂ ਜਾਣਦਾ।

ਪਾਪਾਂ ਤੋਂ ਤੋਬਾ

9 ਇਸੇ ਕਾਰਨ ਨਿਆਂ ਸਾਡੇ ਕੋਲੋਂ ਦੂਰ ਹੈ, ਅਤੇ ਧਰਮ ਸਾਡੇ ਨੇੜੇ ਨਹੀਂ ਆਉਂਦਾ, ਅਸੀਂ ਚਾਨਣ ਨੂੰ ਉਡੀਕਦੇ ਹਾਂ ਅਤੇ ਵੇਖੋ, ਹਨੇਰਾ ਹੀ ਹਨੇਰਾ! ਅਤੇ ਉਜਾਲੇ ਨੂੰ ਪਰ ਅਸੀਂ ਘੁੱਪ ਹਨੇਰੇ ਵਿੱਚ ਚਲਦੇ ਹਾਂ।

10 ਅਸੀਂ ਅੰਨ੍ਹਿਆਂ ਵਾਂਗੂੰ ਕੰਧ ਨੂੰ ਟੇਹੰਦੇ ਹਾਂ, ਅਤੇ ਉਨ੍ਹਾਂ ਵਾਂਗੂੰ ਜਿਨ੍ਹਾਂ ਦੀਆਂ ਅੱਖਾਂ ਨਹੀਂ ਅਸੀਂ ਆਪਣਾ ਰਾਹ ਭਾਲਦੇ ਹਾਂ, ਅਸੀਂ ਦੁਪਹਿਰ ਨੂੰ ਸ਼ਾਮ ਵਾਂਗੂੰ ਠੇਡਾ ਖਾਂਦੇ ਹਾਂ, ਬਲਵਾਨਾਂ* ਦੇ ਵਿਚਕਾਰ ਅਸੀਂ ਮੁਰਦਿਆਂ ਵਾਂਗੂੰ ਹਾਂ।

11 ਅਸੀਂ ਸਾਰੇ ਰਿੱਛਾਂ ਵਾਂਗੂੰ ਗੁਰਰਾਉਂਦੇ ਹਾਂ, ਅਸੀਂ ਘੁੱਰੀਆਂ ਵਾਂਗੂੰ ਹੂੰਗਦੇ ਰਹਿੰਦੇ ਹਾਂ, ਅਸੀਂ ਨਿਆਂ ਨੂੰ ਉਡੀਕਦੇ ਹਾਂ, ਪਰ ਉਹ ਹੈ ਹੀ ਨਹੀਂ, ਮੁਕਤੀ ਨੂੰ, ਪਰ ਉਹ ਸਾਡੇ ਕੋਲੋਂ ਦੂਰ ਹੈ।

12 ਸਾਡੇ ਅਪਰਾਧ ਤਾਂ ਤੇਰੇ ਹਜ਼ੂਰ ਵੱਧ ਗਏ ਹਨ ਸਾਡੇ ਪਾਪ ਸਾਡੇ ਵਿਰੁੱਧ ਗਵਾਹੀ ਦਿੰਦੇ ਹਨ, ਕਿਉਂ ਜੋ ਸਾਡੇ ਅਪਰਾਧ ਸਾਡੇ ਨਾਲ ਹਨ, ਅਤੇ ਆਪਣੀਆਂ ਬਦੀਆਂ ਨੂੰ ਅਸੀਂ ਜਾਣਦੇ ਹਾਂ।

13 ਅਸੀਂ ਯਹੋਵਾਹ ਦਾ ਅਪਰਾਧ ਕੀਤਾ ਅਤੇ ਉਸ ਤੋਂ ਮੁੱਕਰ ਗਏ, ਅਸੀਂ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਣੋਂ ਹੱਟ ਗਏ, ਅਸੀਂ ਜੁਲਮ ਕੀਤਾ ਅਤੇ ਵਿਦਰੋਹੀ ਹੋ ਗਏ, ਅਸੀਂ ਮਨੋਂ ਜੁਗਤੀ ਕਰ ਕੇ ਝੂਠੀਆਂ ਗੱਲਾਂ ਕੀਤੀਆਂ।

14 ਨਿਆਂ ਪਲਟ ਗਿਆ, ਅਤੇ ਧਰਮ ਦੂਰ ਖੜ੍ਹਾ ਰਹਿੰਦਾ ਹੈ, ਸਚਿਆਈ ਤਾਂ ਚੌਕ ਵਿੱਚ ਡਿੱਗ ਪਈ, ਅਤੇ ਸਿਧਿਆਈ ਅੰਦਰ ਵੜ ਨਹੀਂ ਸਕਦੀ।

15 ਸਚਿਆਈ ਲੱਭਦੀ ਹੀ ਨਹੀਂ ਅਤੇ ਜਿਹੜਾ ਬਦੀ ਤੋਂ ਭੱਜਦਾ ਹੈ, ਉਹ ਆਪਣੇ ਆਪ ਨੂੰ ਸ਼ਿਕਾਰ ਬਣਾਉਂਦਾ ਹੈ।

ਪਰਮੇਸ਼ੁਰ ਛੁਟਕਾਰਾ ਦੇਣ ਨੂੰ ਤਿਆਰ

ਯਹੋਵਾਹ ਨੇ ਵੇਖਿਆ ਅਤੇ ਪ੍ਰਸੰਨ ਨਾ ਹੋਇਆ ਕਿਉਂ ਜੋ ਨਿਆਂ ਕਿਤੇ ਵੀ ਨਹੀਂ ਸੀ।

* 59:10 ਬੰਜਰ ਭੂਮੀ

16 ਉਹ ਨੇ ਵੇਖਿਆ ਕਿ ਕੋਈ ਮਨੁੱਖ ਨਹੀਂ, ਉਹ ਦੰਗ ਰਹਿ ਗਿਆ ਕਿ ਕੋਈ ਵੀ ਵਿਚੋਲਾ ਨਹੀਂ, ਇਸ ਲਈ ਉਹ ਦੀ ਭੁਜਾ ਨੇ ਆਪ ਹੀ ਉਸ ਲਈ ਬਚਾਓ ਕੀਤਾ, ਅਤੇ ਉਹ ਦੇ ਧਰਮ ਨੇ ਹੀ ਉਸ ਨੂੰ ਸੰਭਾਲਿਆ।

17 ਉਹ ਨੇ ਧਰਮ ਨੂੰ ਸੰਜੋ ਵਾਂਗੂੰ ਪਹਿਨਿਆ ਅਤੇ ਆਪਣੇ ਸਿਰ ਉੱਤੇ ਮੁਕਤੀ ਦਾ ਟੋਪ ਰੱਖਿਆ, ਉਸ ਨੇ ਬਦਲਾ ਲੈਣ ਦੇ ਬਸਤਰ ਧਾਰਣ ਕੀਤਾ ਅਤੇ ਚੇਲੇ ਵਾਂਗੂੰ ਅਣਖ ਨੂੰ ਪਾ ਲਿਆ।

18 ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਉਹ ਉਨ੍ਹਾਂ ਨੂੰ ਬਦਲਾ ਦੇਵੇਗਾ, ਆਪਣੇ ਵੈਰੀਆਂ ਲਈ ਕ੍ਰੋਧ, ਵਿਰੋਧੀਆਂ ਲਈ ਬਦਲਾ ਦੇਵੇਗਾ, ਉਹ ਟਾਪੂਆਂ ਨੂੰ ਉਨ੍ਹਾਂ ਦੀ ਕੀਤੀ ਦਾ ਫਲ ਦੇਵੇਗਾ।

19 ਤਦ ਪੱਛਮ ਵੱਲ ਲੋਕ ਯਹੋਵਾਹ ਦੇ ਨਾਮ ਤੋਂ ਡਰਨਗੇ ਅਤੇ ਸੂਰਜ ਦੇ ਚੜ੍ਹਦੇ ਪਾਸਿਓਂ ਉਹ ਦੇ ਪਰਤਾਪ ਤੋਂ ਡਰਨਗੇ, ਕਿਉਂ ਜੋ ਉਹ ਹੜ੍ਹ ਵਾਲੀ ਨਦੀ ਵਾਂਗੂੰ ਆਵੇਗਾ, ਤਦ ਯਹੋਵਾਹ ਦਾ ਆਤਮਾ ਉਸ ਦੇ ਵਿਰੁੱਧ ਝੰਡਾ ਖੜ੍ਹਾ ਕਰੇਗਾ†
1

20 ਸੀਯੋਨ ਲਈ ਇੱਕ ਛੁਟਕਾਰਾ ਦੇਣ ਵਾਲਾ ਆਵੇਗਾ ਅਰਥਾਤ ਉਨ੍ਹਾਂ ਲਈ ਜੋ ਯਾਕੂਬ ਵਿੱਚ ਅਪਰਾਧਾਂ ਤੋਂ ਮਨ ਫਿਰਾਉਂਦੇ ਹਨ, ਯਹੋਵਾਹ ਦਾ ਵਾਕ ਹੈ।

21 ਯਹੋਵਾਹ ਆਖਦਾ ਹੈ, ਮੇਰੀ ਵੱਲੋਂ, ਉਹਨਾਂ ਦੇ ਨਾਲ ਮੇਰਾ ਇਹ ਨੇਮ ਹੈ, ਮੇਰਾ ਆਤਮਾ ਜੋ ਤੇਰੇ ਉੱਤੇ ਹੈ, ਅਤੇ ਮੇਰੇ ਬਚਨ ਜੋ ਮੈਂ ਤੇਰੇ ਮੂੰਹ ਵਿੱਚ ਪਾਏ, ਉਹ ਤੇਰੇ ਮੂੰਹ ਵਿੱਚੋਂ, ਤੇਰੀ ਅੰਸ ਦੇ ਮੂੰਹ ਵਿੱਚੋਂ, ਸਗੋਂ ਤੇਰੀ ਅੰਸ ਦੀ ਅੰਸ ਦੇ ਮੂੰਹ ਵਿੱਚੋਂ, ਹੁਣ ਤੋਂ ਸਦੀਪਕ ਕਾਲ ਤੱਕ ਕਦੇ ਨਾ ਮੁੱਕਣਗੇ, ਯਹੋਵਾਹ ਦਾ ਵਾਕ ਹੈ।

60

ਯਰੂਸ਼ਲਮ ਦਾ ਸ਼ਾਨਦਾਰ ਭਵਿੱਖ

1 ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ।

2 ਵੇਖੋ, ਹਨੇਰਾ ਧਰਤੀ ਨੂੰ ਢੱਕ ਲਵੇਗਾ, ਅਤੇ ਉੱਮਤਾਂ ਉੱਤੇ ਘੁੱਪ ਹਨੇਰਾ ਛਾਇਆ ਹੈ, ਪਰ ਯਹੋਵਾਹ ਤੇਰੇ ਉੱਤੇ ਚਮਕੇਗਾ, ਅਤੇ ਉਹ ਦਾ ਪਰਤਾਪ ਤੇਰੇ ਉੱਤੇ ਪਰਗਟ ਹੋਵੇਗਾ।

† 59:19 ਯਹੋਵਾਹ ਦਾ ਸਾਹ ਉਹਨਾਂ ਨੂੰ ਰੋੜ੍ਹ ਲੈ ਜਾਵੇਗਾ।

3 ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ, ਅਤੇ ਰਾਜੇ ਤੇਰੇ ਚੜ੍ਹਾਓ ਦੀ ਚਮਕ ਵੱਲ।

4 ਆਪਣੀਆਂ ਅੱਖਾਂ ਚੁੱਕ ਕੇ ਆਲੇ-ਦੁਆਲੇ ਵੇਖ! ਉਹ ਸਭ ਦੇ ਸਭ ਇਕੱਠੇ ਹੁੰਦੇ, ਉਹ ਤੇਰੇ ਕੋਲ ਆਉਂਦੇ, ਤੇਰੇ ਪੁੱਤਰ ਦੂਰੋਂ ਆਉਣਗੇ, ਅਤੇ ਤੇਰੀਆਂ ਧੀਆਂ ਕੁੱਛੜ ਚੁੱਕੀਆਂ ਜਾਣਗੀਆਂ।

5 ਤਦ ਤੂੰ ਇਸ ਨੂੰ ਵੇਖੋਗੀ ਅਤੇ ਚਮਕੋਗੀ, ਅਤੇ ਤੇਰਾ ਦਿਲ ਥਰ-ਥਰ ਕੰਬੇਗਾ ਅਤੇ ਅਨੰਦ ਨਾਲ ਭਰ ਜਾਵੇਗਾ, ਕਿਉਂ ਜੋ ਸਮੁੰਦਰ ਦੀ ਬਹੁਤਾਇਤ ਤੇਰੇ ਵੱਲ ਫਿਰੇਗੀ, ਅਤੇ ਕੌਮਾਂ ਦਾ ਮਾਲ-ਧਨ ਤੇਰੇ ਵੱਲ ਆਵੇਗਾ।

6 ਊਠਾਂ ਦੇ ਝੁੰਡ ਤੇਰੇ ਦੇਸ ਨੂੰ ਭਰ ਦੇਣਗੇ, ਮਿਦਯਾਨ ਅਤੇ ਏਫਾਹ ਦੇਸ ਦੇ ਜੁਆਨ ਉਠ, ਸ਼ਬਾ ਦੇਸ ਤੋਂ ਸਾਰੇ ਲੋਕ ਆਉਣਗੇ, ਅਤੇ ਸੋਨਾ ਅਤੇ ਲੁਬਾਨ ਲਿਆਉਣਗੇ ਅਤੇ ਯਹੋਵਾਹ ਦੀ ਉਸਤਤ ਦਾ ਪਰਚਾਰ ਕਰਨਗੇ।

7 ਕੇਦਾਰ ਦੇਸ ਦੇ ਸਾਰੇ ਇੱਜੜ ਤੇਰੇ ਕੋਲ ਇਕੱਠੇ ਕੀਤੇ ਜਾਣਗੇ, ਨਬਾਯੋਤ ਦੇਸ ਦੇ ਮੋਢੇ ਤੇਰੀ ਸੇਵਾ ਕਰਨਗੇ, ਉਹ ਮੇਰੀ ਜਗਵੇਦੀ ਉੱਤੇ ਕਬੂਲ ਕੀਤੇ ਜਾਣਗੇ, ਅਤੇ ਮੈਂ ਆਪਣੇ ਸੋਹਣੇ ਭਵਨ ਨੂੰ ਹੋਰ ਵੀ ਪਰਤਾਪੀ ਬਣਾਵਾਂਗਾ।

8 ਇਹ ਕੌਣ ਹਨ ਜਿਹੜੇ ਬੱਦਲ ਵਾਂਗੂੰ ਉੱਡੇ ਆਉਂਦੇ ਹਨ, ਜਿਵੇਂ ਘੁੰਗੀਆਂ ਆਪਣੇ ਆਲ੍ਹਣਿਆਂ ਨੂੰ?

9 ਸੱਚ-ਮੁੱਚ ਟਾਪੂ ਮੇਰੀ ਉਡੀਕ ਕਰਨਗੇ, ਸਭ ਤੋਂ ਅੱਗੇ ਤਰਸ਼ੀਸ਼ ਦੇ ਜਹਾਜ਼ ਹੋਣਗੇ, ਤਾਂ ਜੋ ਉਹ ਤੇਰੇ ਪੁੱਤਰਾਂ ਨੂੰ ਉਹਨਾਂ ਦੀ ਚਾਂਦੀ ਤੇ ਸੋਨੇ ਸਮੇਤ ਯਹੋਵਾਹ ਤੇਰੇ ਪਰਮੇਸ਼ੁਰ ਅਰਥਾਤ ਇਸਰਾਏਲ ਦੇ ਪਵਿੱਤਰ ਪੁਰਖ ਲਈ ਤੇਰੇ ਕੋਲ ਦੂਰੋਂ ਲਿਆਉਣ, ਕਿਉਂ ਜੋ ਉਸ ਨੇ ਤੈਨੂੰ ਸ਼ਾਨੋ-ਸ਼ੌਕਤ ਨਾਲ ਭਰਿਆ ਹੈ।

10 ਪਰਦੇਸੀ ਤੇਰੀਆਂ ਕੰਧਾਂ ਨੂੰ ਉਸਾਰਨਗੇ, ਅਤੇ ਉਹਨਾਂ ਦੇ ਰਾਜੇ ਤੇਰੀ ਸੇਵਾ ਕਰਨਗੇ, ਭਾਵੇਂ ਮੈਂ ਤੈਨੂੰ ਆਪਣੇ ਕ੍ਰੋਧ ਵਿੱਚ ਮਾਰਿਆ, ਪਰ ਮੈਂ ਆਪਣੀ ਪ੍ਰਸੰਨਤਾ ਵਿੱਚ ਤੇਰੇ ਉੱਤੇ ਰਹਮ ਕਰਾਂਗਾ।

11 ਤੇਰੇ ਫਾਟਕ ਸਦਾ ਖੁੱਲ੍ਹੇ ਰਹਿਣਗੇ, ਉਹ ਦਿਨ ਰਾਤ ਬੰਦ ਨਾ ਹੋਣਗੇ, ਤਾਂ ਜੋ ਲੋਕ ਤੇਰੇ ਕੋਲ ਕੌਮਾਂ ਦਾ ਧਨ, ਅਤੇ ਉਹਨਾਂ ਦੇ ਰਾਜਿਆਂ ਨੂੰ ਬੰਦੀ ਬਣਾ ਕੇ ਜਿੱਤ ਦੇ ਜਲੂਸ ਵਿੱਚ ਤੇਰੇ ਕੋਲ ਲਿਆਉਣ।

12 ਜਿਹੜੀ ਕੌਮ ਅਤੇ ਜਿਹੜਾ ਰਾਜ ਤੇਰੀ ਸੇਵਾ ਨਾ ਕਰੇਗਾ, ਉਹ ਨਾਸ ਹੋ ਜਾਵੇਗਾ, ਹਾਂ, ਉਹ ਕੌਮਾਂ ਪੂਰੀ ਤਰ੍ਹਾਂ ਹੀ ਬਰਬਾਦ ਹੋ ਜਾਣਗੀਆਂ।

13 ਲਬਾਨੋਨ ਦੀ ਸ਼ਾਨ ਤੇਰੇ ਕੋਲ ਆਵੇਗੀ ਅਰਥਾਤ ਸਰੂ, ਚੀਲ ਅਤੇ ਚਨਾਰ ਤੇਰੇ ਕੋਲ ਇਕੱਠੇ ਕੀਤੇ ਜਾਣਗੇ ਤਾਂ ਜੋ ਉਹ ਮੇਰੇ ਪਵਿੱਤਰ ਸਥਾਨ ਨੂੰ ਸਜਾਉਣ, ਇਸ ਤਰ੍ਹਾਂ ਮੈਂ ਆਪਣੇ ਪੈਰਾਂ ਦੇ ਸਥਾਨ ਨੂੰ ਸ਼ਾਨਦਾਰ ਬਣਾਵਾਂਗਾ।

14 ਤੈਨੂੰ ਦੁੱਖ ਦੇਣ ਵਾਲਿਆਂ ਦੀ ਸੰਤਾਨ ਤੇਰੇ ਕੋਲ ਸਿਰ ਝੁਕਾ ਕੇ ਆਵੇਗੀ, ਤੈਨੂੰ ਤੁੱਛ ਜਾਣਨ ਵਾਲੇ ਸਾਰੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ, ਉਹ ਤੈਨੂੰ ਯਹੋਵਾਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦਾ ਸੀਯੋਨ ਆਖਣਗੇ।

15 ਭਾਵੇਂ ਤੂੰ ਤਿਆਗੀ ਹੋਈ ਅਤੇ ਘਿਣਾਉਣੀ ਸੀ, ਅਤੇ ਤੇਰੇ ਵਿੱਚੋਂ ਦੀ ਕੋਈ ਨਹੀਂ ਸੀ ਲੰਘਦਾ, ਪਰ ਮੈਂ ਤੈਨੂੰ ਸਦਾ ਲਈ ਮਾਣ ਅਤੇ ਪੀੜ੍ਹੀਓਂ ਪੀੜ੍ਹੀ ਤੱਕ ਖੁਸ਼ੀ ਦਾ ਕਾਰਨ ਬਣਾਵਾਂਗਾ।

16 ਤੂੰ ਕੌਮਾਂ ਦਾ ਦੁੱਖ ਚੁੰਘੇਗੀ, ਅਤੇ ਰਾਜਿਆਂ ਦੀ ਛਾਤੀ ਚੁੰਘੇਗੀ, ਤੂੰ ਜਾਣ ਲਵੇਂਗੀ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਤੇਰਾ ਛੁਡਾਉਣ ਵਾਲਾ, ਯਾਕੂਬ ਦਾ ਸਰਬ ਸ਼ਕਤੀਮਾਨ ਹਾਂ।

17 ਪਿੱਤਲ ਦੀ ਥਾਂ ਮੈਂ ਸੋਨਾ ਅਤੇ ਲੋਹੇ ਦੀ ਥਾਂ ਮੈਂ ਚਾਂਦੀ ਲਿਆਵਾਂਗਾ, ਲੱਕੜੀ ਦੇ ਥਾਂ ਪਿੱਤਲ ਅਤੇ ਪੱਥਰਾਂ ਦੇ ਥਾਂ ਲੋਹਾ ਲਿਆਵਾਂਗਾ, ਮੈਂ ਸ਼ਾਂਤੀ ਨੂੰ ਤੇਰਾ ਹਾਕਮ ਅਤੇ ਸੁੱਖ ਨੂੰ ਤੇਰਾ ਧਰਮ ਬਣਾਵਾਂਗਾ।

18 ਤੇਰੇ ਦੇਸ ਵਿੱਚ ਫੇਰ ਕਦੀ ਜੁਲਮ ਅਤੇ ਤੇਰੀਆਂ ਹੱਦਾਂ ਵਿੱਚ ਬਰਬਾਦੀ ਜਾਂ ਤਬਾਹੀ ਫੇਰ ਕਦੀ ਸੁਣਾਈ ਨਾ ਦੇਵੇਗੀ, ਤੂੰ ਆਪਣੀਆਂ ਕੰਧਾਂ ਨੂੰ ਮੁਕਤੀ, ਅਤੇ ਆਪਣੇ ਫਾਟਕਾਂ ਨੂੰ ਉਸਤਤ ਸੱਦੇਂਗੀ।

19 ਫੇਰ ਦਿਨ ਨੂੰ ਸੂਰਜ ਤੇਰਾ ਚਾਨਣ ਨਾ ਹੋਵੇਗਾ, ਨਾ ਚੰਦ ਉਜਾਲੇ ਲਈ ਤੈਨੂੰ ਚਾਨਣ ਦੇਵੇਗਾ, ਪਰ ਯਹੋਵਾਹ ਤੇਰਾ ਸਦੀਪਕ ਚਾਨਣ ਹੋਵੇਗਾ, ਅਤੇ ਤੇਰਾ ਪਰਮੇਸ਼ੁਰ ਤੇਰੀ ਸ਼ੋਭਾ ਠਹਿਰੇਗਾ।

20 ਤੇਰਾ ਸੂਰਜ ਫੇਰ ਨਹੀਂ ਲੱਥੇਗਾ, ਨਾ ਤੇਰੇ ਲਈ ਚੰਦ ਦੀ ਰੋਸ਼ਨੀ ਘੱਟ ਹੋਵੇਗੀ, ਕਿਉਂ ਜੋ ਯਹੋਵਾਹ ਜੋ ਤੇਰੇ ਲਈ ਸਦੀਪਕ ਚਾਨਣ ਹੋਵੇਗਾ, ਅਤੇ ਤੇਰੇ ਸੋਗ ਦੇ ਦਿਨ ਮੁੱਕ ਜਾਣਗੇ।

21 ਤੇਰੇ ਸਾਰੇ ਲੋਕ ਧਰਮੀ ਹੋਣਗੇ, ਉਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ, ਉਹ ਮੇਰੇ ਲਾਏ ਹੋਏ ਬੂਟੇ ਅਤੇ ਮੇਰੇ ਹੱਥਾਂ ਦਾ ਕੰਮ ਠਹਿਰਣਗੇ ਤਾਂ ਜੋ ਮੇਰੀ ਸ਼ੋਭਾ ਪਰਗਟ ਹੋਵੇ।

22 ਛੋਟੇ ਤੋਂ ਛੋਟਾ ਇੱਕ ਹਜ਼ਾਰ* ਹੋ ਜਾਵੇਗਾ, ਅਤੇ ਸਭ ਤੋਂ ਕਮਜ਼ੋਰ ਇੱਕ

* 60:22 ਕਬੀਲਾ

ਬਲਵੰਤ ਕੌਮ, ਮੈਂ ਯਹੋਵਾਹ ਸਮੇਂ ਸਿਰ ਇਹ ਨੂੰ ਛੇਤੀ ਪੂਰਾ ਕਰਾਂਗਾ।

61

ਛੁਟਕਾਰੇ ਦੀ ਖੁਸ਼ਖਬਰੀ

1 ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,

2 ਤਾਂ ਜੋ ਮੈਂ ਯਹੋਵਾਹ ਦੇ ਮਨਭਾਉਂਦੇ ਸਾਲ ਦਾ, ਅਤੇ ਸਾਡੇ ਪਰਮੇਸ਼ੁਰ ਦੇ ਬਦਲਾ ਲੈਣ ਦੇ ਦਿਨ ਦਾ ਪਰਚਾਰ ਕਰਾਂ, ਅਤੇ ਸਾਰੇ ਸੋਗੀਆਂ ਨੂੰ ਦਿਲਾਸਾ ਦਿਆਂ,

3 ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ।

4 ਉਹ ਪ੍ਰਾਚੀਨ ਬਰਬਾਦੀਆਂ ਨੂੰ ਬਣਾਉਣਗੇ, ਉਹ ਪਹਿਲੇ ਵਿਰਾਨਿਆਂ ਨੂੰ ਉਸਾਰਨਗੇ, ਉਹ ਬਰਬਾਦ ਸ਼ਹਿਰਾਂ ਨੂੰ, ਜਿਹੜੇ ਬਹੁਤ ਪੀੜ੍ਹੀਆਂ ਤੋਂ ਵਿਰਾਨ ਪਏ ਸਨ, ਉਹਨਾਂ ਨੂੰ ਨਵੇਂ ਸਿਰਿਓ ਉਸਾਰਨਗੇ।

5 ਪਰਦੇਸੀ ਆ ਖੜ੍ਹੇ ਹੋਣਗੇ ਅਤੇ ਤੁਹਾਡੇ ਇੱਜ਼ਾਂ ਨੂੰ ਚਾਰਨਗੇ, ਓਪਰੇ ਤੁਹਾਡੇ ਹਾਲੀ ਤੇ ਮਾਲੀ ਹੋਣਗੇ,

6 ਪਰ ਤੁਸੀਂ ਯਹੋਵਾਹ ਦੇ ਜਾਜਕ ਕਹਾਓਗੇ, ਲੋਕ ਤੁਹਾਨੂੰ ਸਾਡੇ ਪਰਮੇਸ਼ੁਰ ਦੇ ਸੇਵਕ ਆਖਣਗੇ, ਤੁਸੀਂ ਕੌਮਾਂ ਦਾ ਧਨ ਖਾਓਗੇ, ਅਤੇ ਉਹਨਾਂ ਦੇ ਮਾਲ-ਧਨ ਉੱਤੇ ਮਾਣ ਕਰੋਗੇ।

7 ਤੁਹਾਡੀ ਲਾਜ ਦੇ ਬਦਲੇ ਤੁਹਾਨੂੰ ਦੁਗਣਾ ਹਿੱਸਾ ਮਿਲੇਗਾ, ਬੇਪਤੀ ਦੇ ਬਦਲੇ ਤੁਸੀਂ ਆਪਣੇ ਹਿੱਸੇ ਵਿੱਚ ਮੌਜ ਮਾਣੋਗੇ, ਇਸ ਲਈ ਤੁਸੀਂ ਆਪਣੇ ਦੇਸ ਵਿੱਚ ਦੁਗਣੇ ਹਿੱਸੇ ਦੇ ਅਧਿਕਾਰੀ ਹੋਵੋਗੇ, ਸਦੀਪਕ ਅਨੰਦ ਤੁਹਾਡਾ ਹੋਵੇਗਾ।

8 ਕਿਉਂਕਿ, ਮੈਂ ਯਹੋਵਾਹ, ਇਨਸਾਫ਼ ਨੂੰ ਤਾਂ ਪਿਆਰ ਕਰਦਾ ਹਾਂ, ਲੁੱਟ ਅਤੇ ਬੁਰਿਆਈ ਤੋਂ ਘਿਣ ਕਰਦਾ ਹਾਂ, ਇਸ ਲਈ ਮੈਂ ਆਪਣੇ ਲੋਕਾਂ ਨੂੰ ਸਚਿਆਈ ਨਾਲ ਬਦਲਾ ਦਿਆਂਗਾ, ਮੈਂ ਉਹਨਾਂ ਦੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ।

9 ਉਹਨਾਂ ਦਾ ਵੰਸ਼ ਕੌਮਾਂ ਵਿੱਚ, ਅਤੇ ਉਹਨਾਂ ਦੀ ਸੰਤਾਨ ਲੋਕਾਂ ਵਿੱਚ ਜਾਣੀ ਜਾਵੇਗੀ, ਉਹਨਾਂ ਦੇ ਸਾਰੇ ਵੇਖਣ ਵਾਲੇ ਜਾਣ ਲੈਣਗੇ ਕਿ ਇਹ ਯਹੋਵਾਹ ਦਾ ਮੁਬਾਰਕ ਵੰਸ਼ ਹੈ।

10 ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਪ੍ਰਾਣ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਉਸ ਨੇ ਮੈਨੂੰ ਮੁਕਤੀ ਦੇ ਬਸਤਰ ਪਵਾਏ ਹਨ, ਅਤੇ ਉਸ ਨੇ ਧਰਮ ਦੇ ਚੋਗੇ ਨਾਲ ਮੈਨੂੰ ਢੱਕਿਆ ਹੈ, ਜਿਵੇਂ ਲਾੜਾ ਸਿਹਰੇ ਨਾਲ ਆਪਣੇ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਦੀ ਹੈ।

11 ਜਿਵੇਂ ਧਰਤੀ ਤਾਂ ਆਪਣਾ ਪੁੰਗਰ ਕੱਢਦੀ ਹੈ, ਅਤੇ ਬਾਗ਼ ਬੀਜਾਂ ਨੂੰ ਉਪਜਾਉਂਦਾ ਹੈ, ਉਸੇ ਤਰ੍ਹਾਂ ਹੀ ਪ੍ਰਭੂ ਯਹੋਵਾਹ ਧਰਮ ਅਤੇ ਉਸਤਤ ਨੂੰ ਸਾਰੀਆਂ ਕੌਮਾਂ ਦੇ ਅੱਗੇ ਪੁੰਗਰਾਵੇਗਾ।

62

ਸੀਯੋਨ ਦੇ ਲਈ ਪਰਮੇਸ਼ੁਰ ਦੀ ਚਿੰਤਾ

1 ਸੀਯੋਨ ਦੇ ਨਮਿੱਤ ਮੈਂ ਚੁੱਪ ਨਹੀਂ ਰਹਾਂਗਾ, ਅਤੇ ਯਰੂਸ਼ਲਮ ਦੇ ਨਮਿੱਤ ਮੈਂ ਚੈਨ ਨਾ ਲਵਾਂਗਾ, ਜਦ ਤੱਕ ਉਸ ਦਾ ਧਰਮ ਉਜਾਲੇ ਵਾਂਗੂੰ, ਅਤੇ ਉਸ ਦੀ ਮੁਕਤੀ ਬਲਦੇ ਦੀਵੇ ਵਾਂਗੂੰ ਨਾ ਵਿਖਾਈ ਦੇਵੇ।

2 ਕੌਮਾਂ ਤੇਰੇ ਧਰਮ ਨੂੰ ਅਤੇ ਸਾਰੇ ਰਾਜ ਤੇਰੀ ਸ਼ਾਨ ਨੂੰ ਵੇਖਣਗੇ, ਤੂੰ ਇੱਕ ਨਵੇਂ ਨਾਮ ਤੋਂ ਸੱਦੀ ਜਾਵੇਂਗੀ, ਜਿਹੜਾ ਯਹੋਵਾਹ ਦੇ ਮੂੰਹੋਂ ਨਿੱਕਲੇਗਾ।

3 ਤੂੰ ਯਹੋਵਾਹ ਦੇ ਹੱਥ ਵਿੱਚ ਇੱਕ ਸੁਹੱਪਣ ਦਾ ਮੁਕਟ, ਅਤੇ ਆਪਣੇ ਪਰਮੇਸ਼ੁਰ ਦੇ ਹੱਥ ਵਿੱਚ ਇੱਕ ਸ਼ਾਹੀ ਤਾਜ ਹੋਵੇਂਗੀ।

4 ਤੂੰ ਫੇਰ “ਛੱਡੀ ਹੋਈ” ਨਾ ਸਦਾਏਂਗੀ, ਨਾ ਤੇਰੀ ਧਰਤੀ ਫੇਰ “ਉਜਾੜ” ਅਖਵਾਏਗੀ, ਪਰ ਤੂੰ ਹੇਪਸੀਬਾ ਸੱਦੀ ਜਾਵੇਂਗੀ, ਅਰਥਾਤ “ਮੇਰੀ ਭਾਉਣੀ ਉਹ ਦੇ ਵਿੱਚ ਹੈ,” ਅਤੇ ਤੇਰੀ ਧਰਤੀ ਬਿਯੂਲਾਹ ਅਰਥਾਤ “ਸੁਹਾਗਣ” ਅਖਵਾਏਗੀ, ਕਿਉਂ ਜੋ ਯਹੋਵਾਹ ਤੇਰੇ ਤੋਂ ਪ੍ਰਸੰਨ ਹੈ, ਅਤੇ ਤੇਰੀ ਧਰਤੀ ਵਿਆਹੀ ਜਾਵੇਗੀ।

5 ਜਿਵੇਂ ਜੁਆਨ ਕੁਆਰੀ ਨੂੰ ਵਿਆਹ ਲੈਂਦਾ ਹੈ, ਉਸੇ ਤਰ੍ਹਾਂ ਤੇਰੇ ਪੁੱਤਰ* ਤੈਨੂੰ ਵਿਆਹ ਲੈਣਗੇ, ਅਤੇ ਜਿਵੇਂ ਲਾੜਾ ਆਪਣੀ ਲਾੜੀ ਉੱਤੇ ਅਨੰਦ ਹੁੰਦਾ ਹੈ, ਉਸੇ ਤਰ੍ਹਾਂ ਤੇਰਾ ਪਰਮੇਸ਼ੁਰ ਤੇਰੇ ਉੱਤੇ ਅਨੰਦ ਹੋਵੇਗਾ।

* 62:5 ਬਣਾਉਣ ਵਾਲਾ

6 ਹੇ ਯਰੂਸ਼ਲਮ, ਮੈਂ ਤੇਰੀਆਂ ਕੰਧਾਂ ਉੱਤੇ ਰਾਖੇ ਲਾਏ ਹਨ, ਸਾਰਾ ਦਿਨ ਅਤੇ ਸਾਰੀ ਰਾਤ ਉਹ ਕਦੀ ਚੁੱਪ ਨਾ ਰਹਿਣਗੇ, ਤੁਸੀਂ ਜਿਹੜੇ ਯਹੋਵਾਹ ਨੂੰ ਪੁਕਾਰਦੇ ਹੋ ਅਰਾਮ ਨਾ ਕਰੋ!

7 ਅਤੇ ਉਹ ਨੂੰ ਅਰਾਮ ਨਾ ਕਰਨ ਦਿਓ, ਜਦ ਤੱਕ ਉਹ ਯਰੂਸ਼ਲਮ ਨੂੰ ਧਰਤੀ ਉੱਤੇ ਉਸਤਤ ਲਈ ਕਾਇਮ ਨਾ ਕਰੇ!

8 ਯਹੋਵਾਹ ਨੇ ਆਪਣੇ ਸੱਜੇ ਹੱਥ ਨਾਲ, ਅਤੇ ਆਪਣੀ ਬਲਵੰਤ ਭੁਜਾ ਨਾਲ ਸਹੁੰ ਖਾਧੀ ਹੈ ਕਿ ਮੈਂ ਅੱਗੇ ਨੂੰ ਤੇਰਾ ਅੰਨ ਤੇਰੇ ਵੈਰੀਆਂ ਨੂੰ ਭੋਜਨ ਲਈ ਕਦੀ ਨਾ ਦੇਵਾਂਗਾ, ਅਤੇ ਓਪਰੇ ਤੇਰੀ ਨਵੀਂ ਮਧ ਨਾ ਪੀਣਗੇ, ਜਿਸ ਦੇ ਲਈ ਤੂੰ ਮਿਹਨਤ ਕੀਤੀ ਹੈ,

9 ਪਰ ਉਹ ਦੇ ਸਾਂਭਣ ਵਾਲੇ ਉਹ ਨੂੰ ਖਾਣਗੇ, ਅਤੇ ਯਹੋਵਾਹ ਦੀ ਉਸਤਤ ਕਰਨਗੇ। ਉਹ ਦੇ ਇਕੱਠਾ ਕਰਨ ਵਾਲੇ ਉਹ ਨੂੰ ਮੇਰੇ ਪਵਿੱਤਰ ਅਸਥਾਨ ਦੇ ਵੇਹੜਿਆਂ ਵਿੱਚ ਪੀਣਗੇ।

10 ਲੰਘ ਜਾਓ, ਫਾਟਕਾਂ ਦੇ ਵਿੱਚੋਂ ਦੀ ਲੰਘ ਜਾਓ! ਪਰਜਾ ਦੇ ਲਈ ਰਸਤਾ ਤਿਆਰ ਕਰੋ, ਭਰਤੀ ਪਾਓ, ਸ਼ਾਹੀ ਸੜਕ ਉੱਤੇ ਭਰਤੀ ਪਾਓ! ਪੱਥਰਾਂ ਨੂੰ ਕੱਢ ਸੁੱਟੋ, ਦੇਸ਼-ਦੇਸ਼ ਦੇ ਲੋਕਾਂ ਲਈ ਝੰਡਾ ਉੱਚਾ ਕਰੋ!

11 ਵੇਖੋ, ਯਹੋਵਾਹ ਨੇ ਧਰਤੀ ਦੀ ਹੱਦ ਤੱਕ ਇਹ ਪਰਚਾਰ ਕੀਤਾ ਕਿ ਸੀਯੋਨ ਦੀ ਧੀ ਨੂੰ ਆਖੋ, ਵੇਖ, ਤੇਰਾ ਬਚਾਉਣ ਵਾਲਾ ਆਉਂਦਾ ਹੈ, ਵੇਖ, ਉਹ ਦਾ ਇਨਾਮ ਉਹ ਦੇ ਕੋਲ ਹੈ, ਅਤੇ ਉਹ ਦਾ ਬਦਲਾ ਉਹ ਦੇ ਅੱਗੇ ਹੈ।

12 ਉਹ ਉਨ੍ਹਾਂ ਨੂੰ “ਪਵਿੱਤਰ ਪਰਜਾ,” “ਯਹੋਵਾਹ ਦੇ ਛੁਡਾਏ ਹੋਏ” ਆਖਣਗੇ, ਅਤੇ ਤੇਰਾ ਨਾਮ “ਲੱਭੀ ਹੋਈ” ਅਰਥਾਤ “ਨਾ ਤਿਆਗੀ ਹੋਈ ਨਗਰੀ” ਸੱਦਿਆ ਜਾਵੇਗਾ।

63

ਕੌਮਾਂ ਉੱਤੇ ਪ੍ਰਭੂ ਦੀ ਜਿੱਤ

1 ਇਹ ਕੌਣ ਹੈ ਜੋ ਅਦੋਮ ਦੇਸ਼ ਦੇ ਬਾਸਰਾਹ ਨਗਰ ਤੋਂ ਲਾਲ ਬਸਤਰ ਪੁਰਾ ਕੇ ਤੁਰਿਆ ਆਉਂਦਾ ਹੈ? ਇਹ ਕੌਣ ਹੈ ਜੋ ਪਰਤਾਪ ਦਾ ਲਿਬਾਸ ਪਹਿਨੇ ਹੋਏ ਆਪਣੇ ਬਲ ਦੇ ਵਾਧੇ ਵਿੱਚ ਉਲਾਂਘਾਂ ਭਰਦਾ ਆਉਂਦਾ ਹੈ?

ਇਹ ਮੈਂ ਹਾਂ, ਜੋ ਧਰਮ ਨਾਲ ਬੋਲਦਾ, ਅਤੇ ਬਚਾਉਣ ਲਈ ਸਮਰੱਥੀ ਹਾਂ।

2 ਤੇਰਾ ਲਿਬਾਸ ਲਾਲ ਕਿਉਂ ਹੈ, ਅਤੇ ਤੇਰਾ ਬਸਤਰ ਹੌਂਦ ਵਿੱਚ ਦਾਖਾਂ ਲਤਾੜਨ ਵਾਲੇ ਜਿਹਾ ਕਿਉਂ ਹੈ?

† 62:12 ਪਰਮੇਸੁਰ ਦੀ ਪਿਆਰੀ

3 ਮੈਂ ਇਕੱਲੇ ਹੀ ਦਾਖਾਂ ਦੇ ਹੌਦ ਵਿੱਚ ਲਤਾੜਿਆ, ਅਤੇ ਦੇਸ਼-ਦੇਸ਼ ਦੇ ਲੋਕਾਂ ਵਿੱਚੋਂ ਮੇਰੇ ਨਾਲ ਕੋਈ ਨਹੀਂ ਸੀ। ਹਾਂ, ਮੈਂ ਆਪਣੇ ਕ੍ਰੋਧ ਵਿੱਚ ਉਹਨਾਂ ਨੂੰ ਲਤਾੜਿਆ, ਅਤੇ ਆਪਣੇ ਗੁੱਸੇ ਵਿੱਚ ਉਹਨਾਂ ਨੂੰ ਮਿੱਧਿਆ, ਮੇਰੇ ਬਸਤਰ ਉੱਤੇ ਉਹਨਾਂ ਦਾ ਲਹੂ ਛਿੜਕਿਆ ਗਿਆ, ਅਤੇ ਮੈਂ ਆਪਣੇ ਸਾਰੇ ਲਿਬਾਸ ਨੂੰ ਲਬੇੜਿਆ ਹੈ!

4 ਕਿਉਂ ਜੋ ਬਦਲਾ ਲੈਣ ਦਾ ਦਿਨ ਮੇਰੇ ਦਿਲ ਵਿੱਚ ਸੀ, ਅਤੇ ਮੇਰੇ ਛੁਡਾਇਆਂ ਹੋਇਆਂ ਦਾ ਸਾਲ ਆ ਗਿਆ ਹੈ।

5 ਮੈਂ ਨਿਗਾਹ ਕੀਤੀ ਪਰ ਕੋਈ ਸਹਾਇਕ ਨਹੀਂ ਸੀ, ਮੈਂ ਦੰਗ ਰਹਿ ਗਿਆ ਕਿ ਕੋਈ ਸੰਭਾਲਣ ਵਾਲਾ ਨਹੀਂ ਸੀ। ਤਦ ਮੈਂ ਆਪਣੀ ਹੀ ਬਾਂਹ ਨਾਲ ਬਚਾਉਣ ਦਾ ਕੰਮ ਕੀਤਾ, ਅਤੇ ਮੇਰੇ ਗੁੱਸੇ ਨੇ ਹੀ ਮੈਨੂੰ ਸੰਭਾਲਿਆ।

6 ਮੈਂ ਆਪਣੇ ਕ੍ਰੋਧ ਵਿੱਚ ਲੋਕਾਂ ਨੂੰ ਲਤਾੜਿਆ, ਮੈਂ ਆਪਣੇ ਗੁੱਸੇ ਵਿੱਚ ਉਹਨਾਂ ਨੂੰ ਮਤਵਾਲੇ ਕੀਤਾ, ਅਤੇ ਉਹਨਾਂ ਦਾ ਲਹੂ ਧਰਤੀ ਉੱਤੇ ਵਹਾਇਆ।

ਇਸਰਾਏਲ ਨਾਲ ਕੀਤੀ ਗਈ ਭਲਿਆਈ

7 ਉਹਨਾਂ ਸਾਰੇ ਉਪਕਾਰਾਂ ਲਈ ਜੋ ਯਹੋਵਾਹ ਨੇ ਸਾਡੇ ਉੱਤੇ ਕੀਤੇ, ਨਾਲੇ ਇਸਰਾਏਲ ਦੇ ਘਰਾਣੇ ਉੱਤੇ ਉਸ ਵੱਡੀ ਭਲਿਆਈ ਲਈ ਜਿਸ ਨੂੰ ਉਹ ਨੇ ਆਪਣੇ ਰਹਮ, ਅਤੇ ਆਪਣੀ ਦਯਾ ਦੀ ਵਾਫ਼ਰੀ ਅਨੁਸਾਰ ਉਹਨਾਂ ਨੂੰ ਬਖ਼ਸ਼ ਦਿੱਤਾ, ਮੈਂ ਯਹੋਵਾਹ ਦੀ ਦਯਾ ਦਾ ਵਰਣਨ ਕਰਾਂਗਾ ਅਤੇ ਉਸ ਦੀ ਉਸਤਤ ਕਰਾਂਗਾ।

8 ਉਸ ਨੇ ਆਖਿਆ, ਸੱਚ-ਮੁੱਚ ਇਹ ਮੇਰੀ ਪਰਜਾ ਹੈ, ਅਜਿਹੇ ਪੁੱਤਰ ਜੋ ਧੋਖਾ ਨਾ ਦੇਣਗੇ, ਇਸ ਲਈ ਉਹ ਉਹਨਾਂ ਦਾ ਬਚਾਉਣ ਵਾਲਾ ਹੋਇਆ।

9 ਉਹਨਾਂ ਦੇ ਸਾਰੇ ਦੁੱਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੇ ਹਜ਼ੂਰ ਰਹਿਣ ਵਾਲੇ ਦੂਤ ਨੇ ਉਹਨਾਂ ਨੂੰ ਬਚਾਇਆ, ਉਸ ਨੇ ਆਪਣੇ ਪ੍ਰੇਮ ਅਤੇ ਆਪਣੇ ਤਰਸ ਵਿੱਚ ਉਹਨਾਂ ਨੂੰ ਛੁਡਾਇਆ, ਉਹ ਉਹਨਾਂ ਨੂੰ ਸਾਰੇ ਪ੍ਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ।

10 ਪਰ ਉਹ ਵਿਦਰੋਹੀ ਹੋ ਗਏ, ਅਤੇ ਉਹ ਦੇ ਪਵਿੱਤਰ ਆਤਮਾ ਨੂੰ ਦੁਖੀ ਕੀਤਾ, ਇਸ ਕਾਰਨ ਉਹ ਉਲਟਾ ਉਹਨਾਂ ਦਾ ਵੈਰੀ ਬਣ ਗਿਆ, ਅਤੇ ਆਪ ਉਹਨਾਂ ਨਾਲ ਲੜਿਆ।

11 ਤਦ ਉਹ ਦੀ ਪਰਜਾ ਨੇ ਮੂਸਾ ਦੇ ਪ੍ਰਾਚੀਨ ਦਿਨਾਂ ਨੂੰ ਯਾਦ ਕੀਤਾ ਅਤੇ ਆਖਣ ਲੱਗੇ, - ਉਹ ਕਿੱਥੇ ਹੈ ਜੋ ਉਹਨਾਂ ਨੂੰ ਸਮੁੰਦਰੋਂ ਉਤਾਰਾਂ ਲਿਆਇਆ, ਆਪਣੇ ਇੱਜ਼ਤ ਨੂੰ ਉਹਨਾਂ ਦੇ ਅਯਾਲੀ ਸਮੇਤ? ਉਹ ਕਿੱਥੇ ਹੈ ਜਿਸ ਨੇ ਆਪਣਾ ਪਵਿੱਤਰ ਆਤਮਾ ਉਹਨਾਂ ਦੇ ਅੰਦਰ ਪਾਇਆ?

12 ਜਿਸ ਨੇ ਆਪਣੀ ਪਰਤਾਪਵਾਨ ਭੁਜਾ ਨੂੰ ਮੂਸਾ ਦੇ ਸੱਜੇ ਹੱਥ ਦੇ ਨਾਲ ਕਰ ਦਿੱਤਾ? ਜਿਸ ਨੇ ਉਹਨਾਂ ਦੇ ਅੱਗੇ ਪਾਣੀਆਂ ਨੂੰ ਪਾੜਿਆ, ਤਾਂ ਜੋ ਉਹ ਆਪਣੇ ਲਈ ਇੱਕ ਸਦੀਪਕ ਨਾਮ ਬਣਾਵੇ?

13 ਜਿਸ ਨੇ ਡੁੱਘਿਆਈਆਂ ਦੇ ਵਿੱਚ ਉਹਨਾਂ ਦੀ ਅਗਵਾਈ ਕੀਤੀ? ਜਿਵੇਂ ਘੋੜਾ ਉਜਾੜ ਵਿੱਚ, ਤਿਵੇਂ ਉਹਨਾਂ ਨੇ ਠੋਕਰ ਨਾ ਖਾਧੀ।

14 ਜਿਵੇਂ ਪਸ਼ੂ ਦੂਣ ਵਿੱਚ ਜਾਂਦੇ, ਤਿਵੇਂ ਯਹੋਵਾਹ ਦੇ ਆਤਮਾ ਨੇ ਉਹਨਾਂ ਨੂੰ ਅਰਾਮ ਦਿੱਤਾ। ਤੂੰ ਇਸੇ ਤਰ੍ਹਾਂ ਆਪਣੀ ਪਰਜਾ ਦੀ ਅਗਵਾਈ ਕੀਤੀ, ਤਾਂ ਜੋ ਤੂੰ ਆਪਣੇ ਲਈ ਇੱਕ ਪਰਤਾਪਵਾਨ ਨਾਮ ਬਣਾਵੇਂ।

ਦਯਾ ਅਤੇ ਸਹਾਇਤਾ ਲਈ ਪ੍ਰਾਰਥਨਾ

15 ਸਵਰਗ ਤੋਂ ਨਿਗਾਹ ਮਾਰ ਅਤੇ ਵੇਖ, ਆਪਣੇ ਪਵਿੱਤਰ ਅਤੇ ਸ਼ਾਨਦਾਰ ਭਵਨ ਤੋਂ, ਤੇਰੀ ਅਣਖ ਅਤੇ ਤੇਰੀਆਂ ਸ਼ਕਤੀਆਂ ਕਿੱਥੇ ਹਨ? ਤੇਰੀ ਅਣਖ ਅਤੇ ਤੇਰਾ ਰਹਮ ਜੋ ਸਾਡੇ ਲਈ ਸੀ, ਰੁੱਕ ਗਿਆ ਹੈ।

16 ਤੂੰ ਤਾਂ ਸਾਡਾ ਪਿਤਾ ਹੈਂ, ਭਾਵੇਂ ਅਬਰਾਹਾਮ ਸਾਨੂੰ ਨਹੀਂ ਜਾਣਦਾ, ਅਤੇ ਇਸਰਾਏਲ ਸਾਨੂੰ ਨਹੀਂ ਪਹਿਚਾਣਦਾ, ਪਰ ਤੂੰ ਯਹੋਵਾਹ ਸਾਡਾ ਪਿਤਾ ਹੈ, ਸਾਡਾ ਛੁਡਾਉਣ ਵਾਲਾ, ਤੇਰਾ ਨਾਮ ਸਦੀਪਕ ਕਾਲ ਤੋਂ ਹੈ।

17 ਹੇ ਯਹੋਵਾਹ, ਤੂੰ ਆਪਣਿਆਂ ਰਾਹਾਂ ਤੋਂ ਸਾਨੂੰ ਕਿਉਂ ਭਟਕਣ ਦਿੱਤਾ? ਤੂੰ ਸਾਡੇ ਦਿਲਾਂ ਨੂੰ ਤੇਰਾ ਡਰ ਮੰਨਣ ਤੋਂ ਕਿਉਂ ਕਠੋਰ ਹੋਣ ਦਿੱਤਾ? ਆਪਣੇ ਦਾਸਾਂ, ਆਪਣੇ ਨਿੱਜ ਭਾਗ ਦੇ ਗੋਤਾਂ ਦੀ ਖਾਤਰ ਮੁੜ ਆ।

18 ਥੋੜ੍ਹੇ ਸਮੇਂ ਲਈ ਹੀ ਤੇਰੀ ਪਵਿੱਤਰ ਪਰਜਾ ਨੇ ਤੇਰੇ ਪਵਿੱਤਰ ਅਸਥਾਨ ਨੂੰ ਆਪਣੇ ਅਧਿਕਾਰ ਵਿੱਚ ਰੱਖਿਆ, ਫੇਰ ਸਾਡੇ ਵੈਰੀਆਂ ਨੇ ਉਹ ਨੂੰ ਲਤਾੜਿਆ ਹੈ।

19 ਅਸੀਂ ਤਾਂ ਜਾਣੇ ਉਹਨਾਂ ਵਰਗੇ ਹੋ ਗਏ ਹਾਂ ਜਿਨ੍ਹਾਂ ਉੱਤੇ ਤੂੰ ਰਾਜ ਨਹੀਂ ਕੀਤਾ, ਉਹਨਾਂ ਵਰਗੇ ਜਿਹੜੇ ਤੇਰੇ ਨਾਮ ਤੋਂ ਨਹੀਂ ਸੱਦੇ ਜਾਂਦੇ।

64

1 ਕਾਸ਼ ਕਿ ਤੂੰ ਅਕਾਸ਼ਾਂ ਨੂੰ ਪਾੜ ਕੇ ਉਤਰ ਆਵੇਂ ਤਾਂ ਜੋ ਤੇਰੀ ਹਜ਼ੂਰੀ ਤੋਂ ਪਰਬਤ ਕੰਬ ਜਾਣ!

2 ਜਿਵੇਂ ਅੱਗ ਝਾੜੀਆਂ ਨੂੰ ਸਾੜਦੀ ਅਤੇ ਪਾਣੀ ਨੂੰ ਉਬਾਲਦੀ, ਤਿਵੇਂ ਹੀ ਤੇਰਾ ਨਾਮ ਤੇਰੇ ਵੈਰੀਆਂ ਉੱਤੇ ਪਰਗਟ ਹੋਵੇ, ਅਤੇ ਤੇਰੀ ਹਜ਼ੂਰੀ ਤੋਂ ਕੌਮਾਂ ਕੰਬ ਜਾਣ!

3 ਜਦ ਤੂੰ ਭਿਆਨਕ ਕੰਮ ਕੀਤੇ, ਜਿਨ੍ਹਾਂ ਦੀ ਸਾਨੂੰ ਆਸ ਨਹੀਂ ਸੀ, ਤਾਂ ਤੂੰ ਉਤਰ ਆਇਆ, ਤੇਰੀ ਹਜ਼ੂਰੀ ਤੋਂ ਪਰਬਤ ਕੰਬ ਗਏ।

4 ਪ੍ਰਾਚੀਨ ਸਮਿਆਂ ਤੋਂ ਨਾ ਕਿਸੇ ਨੇ ਸੁਣਿਆ, ਨਾ ਕਿਸੇ ਦੇ ਕੰਨ ਵਿੱਚ ਪਿਆ, ਨਾ ਅੱਖ ਨੇ ਤੇਰੇ ਬਿਨ੍ਹਾਂ ਕਿਸੇ ਹੋਰ ਪਰਮੇਸ਼ੁਰ ਨੂੰ ਵੇਖਿਆ, ਜੋ ਆਪਣੇ ਉਡੀਕਣ ਵਾਲਿਆਂ ਲਈ ਕੰਮ ਕਰਦਾ ਹੈ।

5 ਤੂੰ ਉਹਨਾਂ ਦੀ ਮਦਦ ਲਈ ਆਉਂਦਾ ਹੈਂ ਜੋ ਖੁਸ਼ੀ ਨਾਲ ਧਰਮ ਦੇ ਕੰਮ ਕਰਦੇ ਅਤੇ ਜੋ ਤੇਰੇ ਰਾਹਾਂ ਵਿੱਚ ਤੁਰਦੇ ਹੋਏ ਤੈਨੂੰ ਯਾਦ ਰੱਖਦੇ ਹਨ। ਵੇਖ, ਤੂੰ ਕ੍ਰੋਧਵਾਨ ਹੋਇਆ, ਕਿਉਂਕਿ ਅਸੀਂ ਤੇਰੇ ਵਿਰੁੱਧ ਪਾਪ ਕਰਦੇ ਰਹੇ - ਅਸੀਂ ਕਿਸ ਤਰ੍ਹਾਂ ਬਚਾਂਗੇ?

6 ਅਸੀਂ ਸਾਰੇ ਅਸੁੱਖ ਮਨੁੱਖ ਵਰਗੇ ਹੋ ਗਏ, ਅਤੇ ਸਾਡੇ ਸਾਰੇ ਧਾਰਮਿਕਤਾ ਦੇ ਕੰਮ ਗੰਦੇ ਕੱਪੜਿਆਂ ਵਰਗੇ ਹਨ। ਅਸੀਂ ਪੱਤੇ ਵਾਂਗੂੰ ਕੁਮਲਾ ਜਾਂਦੇ ਹਾਂ, ਅਤੇ ਸਾਡੀਆਂ ਬਦੀਆਂ ਹਵਾ ਵਾਂਗੂੰ ਸਾਨੂੰ ਚੁੱਕ ਲੈ ਜਾਂਦੀਆਂ ਹਨ।

7 ਕੋਈ ਤੇਰਾ ਨਾਮ ਨਹੀਂ ਪੁਕਾਰਦਾ, ਨਾ ਕੋਈ ਯਤਨ ਕਰਦਾ ਹੈ ਕਿ ਤੈਨੂੰ ਫੜ ਕੇ ਰੱਖੇ, ਕਿਉਂ ਜੋ ਤੂੰ ਆਪਣਾ ਮੂੰਹ ਸਾਡੇ ਕੋਲੋਂ ਲੁਕਾ ਲਿਆ, ਅਤੇ ਸਾਨੂੰ ਸਾਡੀਆਂ ਬਦੀਆਂ ਦੇ ਹੱਥ ਛੱਡ ਦਿੱਤਾ।

8 ਪਰ ਹੁਣ, ਹੇ ਯਹੋਵਾਹ, ਤੂੰ ਸਾਡਾ ਪਿਤਾ ਹੈਂ, ਅਸੀਂ ਮਿੱਟੀ ਹਾਂ ਅਤੇ ਤੂੰ ਘੁਮਿਆਰ ਹੈਂ, ਅਸੀਂ ਸਾਰੇ ਤੇਰੀ ਦਸਤਕਾਰੀ ਹਾਂ।

9 ਹੇ ਯਹੋਵਾਹ, ਤੂੰ ਅੱਤ ਕ੍ਰੋਧਵਾਨ ਨਾ ਹੋ, ਨਾ ਸਾਡੀ ਬਦੀ ਨੂੰ ਸਦਾ ਲਈ ਯਾਦ ਰੱਖ। ਵੇਖ, ਧਿਆਨ ਦੇ, ਅਸੀਂ ਬੇਨਤੀ ਕਰਦੇ ਹਾਂ, ਕਿਉਂ ਜੋ ਅਸੀਂ ਸਾਰੇ ਤੇਰੀ ਪਰਜਾ ਹਾਂ।

10 ਤੇਰੇ ਪਵਿੱਤਰ ਸ਼ਹਿਰ ਉਜਾੜ ਹੋ ਗਏ, ਸੀਯੋਨ ਸੁੰਨਸਾਨ, ਯਰੂਸ਼ਲਮ ਵਿਰਾਨ ਹੋ ਗਿਆ।

11 ਸਾਡਾ ਪਵਿੱਤਰ ਅਤੇ ਸ਼ਾਨਦਾਰ ਭਵਨ, ਜਿੱਥੇ ਸਾਡੇ ਪੁਰਖੇ ਤੇਰੀ ਉਸਤਤ ਕਰਦੇ ਸਨ, ਅੱਗ ਨਾਲ ਸੜ ਗਿਆ, ਸਾਡੇ ਸਾਰੇ ਮਨਭਾਉਂਦੇ ਸਥਾਨ ਬਰਬਾਦ ਹੋ ਗਏ।

12 ਹੇ ਯਹੋਵਾਹ, ਕੀ ਇਹਨਾਂ ਗੱਲਾਂ ਦੇ ਬਾਅਦ ਵੀ ਤੂੰ ਆਪਣੇ ਆਪ ਨੂੰ ਰੋਕ ਰੱਖੋਗਾ? ਕੀ ਤੂੰ ਚੁੱਪ ਰਹੋਗਾ ਅਤੇ ਸਾਨੂੰ ਅੱਤ ਦੁੱਖ ਦੇਵੇਗਾ?

65

ਵਿਦਰੋਹੀਆਂ ਨੂੰ ਸਜ਼ਾ

1 ਜੇ ਮੈਨੂੰ ਪੁੱਛਦੇ ਨਹੀਂ ਸਨ, ਮੈਂ ਆਪਣੇ ਆਪ ਨੂੰ ਉਨ੍ਹਾਂ ਉੱਤੇ ਪਰਗਟ ਕੀਤਾ, ਜੇ ਮੈਨੂੰ ਭਾਲਦੇ ਨਹੀਂ ਸਨ, ਉਨ੍ਹਾਂ ਨੇ ਮੈਨੂੰ ਲੱਭ ਲਿਆ, ਇੱਕ ਕੌਮ ਨੂੰ ਵੀ ਜੇ ਮੇਰਾ ਨਾਮ ਨਹੀਂ ਲੈਂਦੀ ਸੀ, ਉਸ ਨੂੰ ਮੈਂ ਆਖਿਆ, “ਵੇਖੋ, ਮੈਂ ਹਾਂ, ਮੈਂ ਹਾਂ।”

2 ਮੈਂ ਸਾਰਾ ਦਿਨ ਆਪਣੇ ਹੱਥਾਂ ਨੂੰ ਇੱਕ ਵਿਦਰੋਹੀ ਪਰਜਾ ਲਈ ਪਸਾਰਿਆ ਹੈ, ਜਿਸ ਦੇ ਲੋਕ ਬੁਰੇ ਰਾਹਾਂ ਵਿੱਚ ਆਪਣੇ ਹੀ ਖਿਆਲਾਂ ਦੇ ਪਿੱਛੇ ਚੱਲਦੇ ਹਨ, -

3 ਇੱਕ ਪਰਜਾ ਜਿਸ ਦੇ ਲੋਕ ਮੇਰੇ ਸਾਹਮਣੇ ਹੀ ਬਾਗ਼ਾਂ ਵਿੱਚ ਬਲੀਆਂ ਚੜ੍ਹਾ ਕੇ ਅਤੇ ਇੱਟਾਂ ਉੱਤੇ ਧੂਪ ਧੁਖਾ ਕੇ ਮੇਰਾ ਕ੍ਰੋਧ ਭੜਕਾਉਂਦੇ ਹਨ।

4 ਜਿਹੜੇ ਕਥਰਾਂ ਵਿੱਚ ਬਹਿੰਦੇ ਹਨ, ਅਤੇ ਗੁੱਝਿਆਂ ਥਾਵਾਂ ਵਿੱਚ ਰਾਤ ਕੱਟਦੇ ਹਨ, ਜਿਹੜੇ ਸੂਰ ਦਾ ਮਾਸ ਖਾਂਦੇ ਹਨ, ਅਤੇ ਗੰਦੀਆਂ ਚੀਜ਼ਾਂ ਦਾ ਸ਼ੇਰਾ ਉਹਨਾਂ ਦੇ ਭਾਂਡਿਆਂ ਵਿੱਚ ਹੈ,

5 ਜਿਹੜੇ ਆਖਦੇ ਹਨ, ਤੂੰ ਇਕੱਲਾ ਰਹਿ, ਮੇਰੇ ਨੇੜੇ ਨਾ ਆ, ਕਿਉਂ ਜੇ ਮੈਂ ਤੇਰੇ ਤੋਂ ਜ਼ਿਆਦਾ ਪਵਿੱਤਰ ਹਾਂ। ਇਹ ਮੇਰੇ ਨੱਕ ਵਿੱਚ ਧੂੰਏਂ ਅਤੇ ਇੱਕ ਅੱਗ ਵਾਂਗੂੰ ਹਨ, ਜੇ ਸਾਰਾ ਦਿਨ ਬਲਦੀ ਰਹਿੰਦੀ ਹੈ!

6 ਵੇਖੋ, ਮੇਰੇ ਸਾਹਮਣੇ ਇਹ ਲਿਖਿਆ ਹੈ, ਮੈਂ ਚੁੱਪ ਨਾ ਰਹਾਂਗਾ ਪਰ ਮੈਂ ਬਦਲਾ ਦਿਆਂਗਾ, ਹਾਂ, ਮੈਂ ਉਹਨਾਂ ਦੇ ਪੱਲੇ ਵਿੱਚ ਬਦਲਾ ਪਾਵਾਂਗਾ,

7 ਤੁਹਾਡੀਆਂ ਬਦੀਆਂ ਦਾ ਬਦਲਾ ਅਤੇ ਤੁਹਾਡੇ ਪੁਰਖਿਆਂ ਦੀਆਂ ਬਦੀਆਂ ਦਾ ਬਦਲਾ ਵੀ, ਯਹੋਵਾਹ ਆਖਦਾ ਹੈ, ਜਿਨ੍ਹਾਂ ਨੇ ਪਹਾੜਾਂ ਉੱਤੇ ਧੂਪ ਧੁਖਾਇਆ ਹੈ, ਅਤੇ ਟਿੱਬਿਆਂ ਦੇ ਉੱਤੇ ਮੇਰੇ ਵਿਰੁੱਧ ਕੁਫ਼ਰ ਬਕਿਆ ਹੈ, ਇਸ ਲਈ ਮੈਂ ਉਹਨਾਂ ਦੇ ਪਹਿਲੇ ਕੰਮਾਂ ਦਾ ਫਲ ਉਹਨਾਂ ਦੇ ਪੱਲੇ ਵਿੱਚ ਮਿਣ ਕੇ ਪਾਵਾਂਗਾ।

8 ਯਹੋਵਾਹ ਇਹ ਆਖਦਾ ਹੈ, ਜਿਵੇਂ ਅੰਗੂਰ ਦੇ ਗੁੱਛੇ ਵਿੱਚ ਨਵੀਂ ਮੈਅ ਭਰ ਜਾਂਦੀ ਹੈ, ਤਾਂ ਲੋਕ ਆਖਦੇ ਹਨ, ਇਹ ਦਾ ਨਾਸ ਨਾ ਕਰੋ, ਕਿਉਂ ਜੇ ਉਹ ਦੇ ਵਿੱਚ ਬਰਕਤ ਹੈ, ਉਸੇ ਤਰ੍ਹਾਂ ਹੀ ਮੈਂ ਆਪਣੇ ਦਾਸਾਂ ਦੀ ਖ਼ਾਤਰ ਵਰਤਾਂਗਾ ਕਿ ਮੈਂ ਸਾਰਿਆਂ ਦਾ ਨਾਸ ਨਾ ਕਰਾਂ।

9 ਮੈਂ ਯਾਰੂਬ ਵਿੱਚੋਂ ਇੱਕ ਵੰਸ਼ ਅਤੇ ਯਹੂਦਾਹ ਵਿੱਚੋਂ ਆਪਣੇ ਪਰਬਤ ਦਾ ਅਧਿਕਾਰੀ ਕੱਢਾਂਗਾ, ਮੇਰੇ ਚੁਣੇ ਹੋਏ ਉਸ ਨੂੰ ਅਧਿਕਾਰ ਵਿੱਚ ਲੈਣਗੇ, ਅਤੇ ਮੇਰੇ ਦਾਸ ਉੱਥੇ ਵੱਸਣਗੇ।

10 ਮੇਰੀ ਪਰਜਾ ਲਈ ਜਿਨ੍ਹਾਂ ਨੇ ਮੈਨੂੰ ਭਾਲਿਆ ਹੈ, ਉਨ੍ਹਾਂ ਲਈ ਸ਼ਾਰੋਨ ਇੱਜ਼ਤਾਂ ਦਾ ਵਾੜਾ ਅਤੇ ਆਕੋਰ ਦੀ ਘਾਟੀ ਚੌਣੇ ਦੇ ਬੈਠਣ ਦਾ ਥਾਂ ਹੋਵੇਗੀ।

11 ਪਰ ਤੁਸੀਂ ਜੇ ਯਹੋਵਾਹ ਨੂੰ ਤਿਆਗਦੇ ਹੋ, ਜੇ ਮੇਰੇ ਪਵਿੱਤਰ ਪਰਬਤ ਨੂੰ

ਭੁਲਾਉਂਦੇ ਹੋ, ਜੋ ਕਿਸਮਤ ਦੀ ਦੇਵੀ ਲਈ ਮੇਜ਼ ਸੁਆਰਦੇ ਹੋ, ਅਤੇ ਭਾਗ ਦੀ ਦੇਵੀ ਲਈ ਰਲਵੀਂ ਮਧ ਭਰਦੇ ਹੋ,

12 ਮੈਂ ਤਲਵਾਰ ਨੂੰ ਤੁਹਾਡਾ ਭਾਗ ਬਣਾਵਾਂਗਾ, ਤੁਸੀਂ ਸਾਰੇ ਵੱਢੇ ਜਾਣ ਲਈ ਝੁੱਕ ਜਾਓਗੇ, ਕਿਉਂ ਜੋ ਮੈਂ ਬੁਲਾਇਆ ਪਰ ਤੁਸੀਂ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਤੁਸੀਂ ਨਾ ਸੁਣੀ, ਤੁਸੀਂ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ, ਉਹ ਹੀ ਤੁਸੀਂ ਚੁਣਿਆ।

13 ਇਸ ਲਈ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਵੇਖੋ, ਮੇਰੇ ਦਾਸ ਖਾਣਗੇ ਪਰ ਤੁਸੀਂ ਭੁੱਖੇ ਰਹੋਗੇ, ਵੇਖੋ, ਮੇਰੇ ਦਾਸ ਪੀਣਗੇ ਪਰ ਤੁਸੀਂ ਤਿਹਾਏ ਰਹੋਗੇ, ਵੇਖੋ, ਮੇਰੇ ਦਾਸ ਖੁਸ਼ੀ ਮਨਾਉਣਗੇ ਪਰ ਤੁਸੀਂ ਸ਼ਰਮਿੰਦੇ ਹੋਵੋਗੇ,

14 ਵੇਖੋ, ਮੇਰੇ ਦਾਸ ਖੁਸ਼ ਦਿਲੀ ਨਾਲ ਜੈਕਾਰੇ ਗਜਾਉਣਗੇ, ਪਰ ਤੁਸੀਂ ਸੋਗ ਨਾਲ ਚਿੱਲਾਓਗੇ, ਅਤੇ ਦੁਖੀ ਆਤਮਾ ਨਾਲ ਚੀਕਾਂ ਮਾਰੋਗੇ!

15 ਮੇਰੇ ਚੁਣੇ ਹੋਏ ਲੋਕ ਤੁਹਾਡਾ ਨਾਮ ਲੈ-ਲੈ ਕੇ ਸਰਾਪ ਦੇਣਗੇ, ਅਤੇ ਪ੍ਰਭੂ ਯਹੋਵਾਹ ਤੁਹਾਨੂੰ ਮਰਵਾ ਸੁੱਟੇਗਾ, ਪਰ ਉਹ ਆਪਣੇ ਦਾਸਾਂ ਨੂੰ ਦੂਜੇ ਨਾਮ ਤੋਂ ਬੁਲਾਵੇਗਾ।

16 ਜੋ ਕੋਈ ਧਰਤੀ ਉੱਤੇ ਆਪਣੇ ਆਪ ਨੂੰ ਅਸੀਸ ਦੇਵੇ, ਉਹ ਸਚਿਆਈ ਦੇ ਪਰਮੇਸ਼ੁਰ ਨਾਲ ਆਪਣੇ ਆਪ ਨੂੰ ਅਸੀਸ ਦੇਵੇਗਾ, ਜੋ ਕੋਈ ਧਰਤੀ ਉੱਤੇ ਸਹੁੰ ਖਾਵੇ, ਉਹ ਸਚਿਆਈ ਦੇ ਪਰਮੇਸ਼ੁਰ ਦੀ ਸਹੁੰ ਖਾਵੇਗਾ, ਕਿਉਂ ਜੋ ਪਹਿਲੇ ਦੁੱਖ ਭੁਲਾਏ ਜਾਣਗੇ, ਅਤੇ ਮੇਰੀਆਂ ਅੱਖਾਂ ਤੋਂ ਲੁਕਾਏ ਜਾਣਗੇ।

ਨਵਾਂ ਅਕਾਸ਼ ਅਤੇ ਨਵੀਂ ਧਰਤੀ

17 ਵੇਖੋ, ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਉਤਪੰਨ ਕਰਦਾ ਹਾਂ, ਅਤੇ ਪਹਿਲੀਆਂ ਚੀਜ਼ਾਂ ਯਾਦ ਨਾ ਰਹਿਣਗੀਆਂ, ਸਗੋਂ ਸੋਚ-ਵਿਚਾਰਾਂ ਵਿੱਚ ਵੀ ਨਾ ਚੜ੍ਹਨਗੀਆਂ।

18 ਪਰ ਜੋ ਕੁਝ ਮੈਂ ਉਤਪੰਨ ਕਰਦਾ ਹਾਂ, ਉਸ ਤੋਂ ਤੁਸੀਂ ਜੁੱਗੋ-ਜੁੱਗ ਖੁਸ਼ੀ ਮਨਾਓ ਅਤੇ ਬਾਗ-ਬਾਗ ਹੋਵੋ, ਵੇਖੋ, ਮੈਂ ਯਰੂਸ਼ਲਮ ਲਈ ਅਨੰਦ ਅਤੇ ਉਸ ਦੀ ਪਰਜਾ ਲਈ ਖੁਸ਼ੀ ਉਤਪੰਨ ਕਰਦਾ ਹਾਂ।

19 ਮੈਂ ਯਰੂਸ਼ਲਮ ਤੋਂ ਅਨੰਦ ਹੋਵਾਂਗਾ, ਅਤੇ ਆਪਣੀ ਪਰਜਾ ਤੋਂ ਖੁਸ਼ ਹੋਵਾਂਗਾ, ਉਸ ਵਿੱਚ ਫੇਰ ਰੋਣ ਦੀ ਅਵਾਜ਼ ਜਾਂ ਦੁਹਾਈ ਦੀ ਅਵਾਜ਼ ਸੁਣਾਈ ਨਾ ਦੇਵੇਗੀ,

20 ਉੱਥੇ ਫੇਰ ਕੋਈ ਥੋੜ੍ਹੇ ਦਿਨਾਂ ਦਾ ਬੱਚਾ ਨਾ ਹੋਵੇਗਾ, ਨਾ ਕੋਈ ਬਜ਼ੁਰਗ ਜਿਸ ਨੇ ਆਪਣੇ ਦਿਨ ਪੂਰੇ ਨਾ ਕੀਤੇ ਹੋਣ, ਕਿਉਂਕਿ ਸੌ ਸਾਲ ਦੀ ਉਮਰ ਵਿੱਚ ਮਰੇਗਾ, ਉਸ ਨੂੰ ਬੱਚਾ ਹੀ ਮੰਨਿਆ ਜਾਵੇਗਾ, ਪਰ ਸੌ ਸਾਲ ਦਾ ਪਾਪੀ ਸਰਾਪੀ ਹੋਵੇਗਾ।

21 ਉਹ ਘਰ ਬਣਾਉਣਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ਼ ਲਾਉਣਗੇ ਅਤੇ ਉਨ੍ਹਾਂ ਦਾ ਫਲ ਖਾਣਗੇ।

22 ਅਜਿਹਾ ਨਹੀਂ ਹੋਵੇਗਾ ਕਿ ਉਹ ਬਣਾਉਣ ਅਤੇ ਦੂਜਾ ਵੱਸੇ, ਜਾਂ ਉਹ ਲਾਉਣਗੇ ਅਤੇ ਦੂਜਾ ਖਾਵੇ, ਕਿਉਂਕਿ ਮੇਰੀ ਪਰਜਾ ਦੇ ਦਿਨ ਤਾਂ ਰੁੱਖ ਦੇ ਦਿਨਾਂ ਵਰਗੇ ਹੋਣਗੇ, ਅਤੇ ਮੇਰੇ ਚੁਣੇ ਹੋਏ ਆਪਣੇ ਹੱਥਾਂ ਦੇ ਕੰਮਾਂ ਦਾ ਲੰਮੇ ਸਮੇਂ ਤੱਕ ਅਨੰਦ ਮਾਣਨਗੇ।

23 ਉਹ ਵਿਅਰਥ ਮਿਹਨਤ ਨਾ ਕਰਨਗੇ, ਨਾ ਉਹਨਾਂ ਦੀ ਸੰਤਾਨ ਕਲੇਸ਼ ਲਈ ਜੰਮੇਗੀ, ਕਿਉਂ ਜੋ ਉਹ ਅਤੇ ਉਹਨਾਂ ਦੀ ਸੰਤਾਨ, ਯਹੋਵਾਹ ਦੀ ਮੁਬਾਰਕ ਅੰਸ ਹੋਣਗੇ।

24 ਉਹਨਾਂ ਦੇ ਪੁਕਾਰਨ ਤੋਂ ਪਹਿਲਾਂ ਮੈਂ ਉੱਤਰ ਦਿਆਂਗਾ, ਅਤੇ ਉਹ ਅਜੇ ਗੱਲਾਂ ਹੀ ਕਰਦੇ ਹੋਣਗੇ, ਕਿ ਮੈਂ ਸੁਣ ਲਵਾਂਗਾ।

25 ਬਘਿਆੜ ਅਤੇ ਲੇਲਾ ਇਕੱਠੇ ਚਰਨਗੇ, ਅਤੇ ਬੱਬਰ ਸ਼ੇਰ ਬਲਦ ਵਾਂਗੂੰ ਘਾਹ ਖਾਵੇਗਾ, ਸੱਪ ਦਾ ਭੋਜਨ ਮਿੱਟੀ ਹੀ ਹੋਵੇਗੀ, ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਉਹ ਕਿਸੇ ਨੂੰ ਦੁੱਖ ਦੇਣਗੇ, ਨਾ ਨਾਸ ਕਰਨਗੇ, ਯਹੋਵਾਹ ਫ਼ਰਮਾਉਂਦਾ ਹੈ।

66

ਪਰਮੇਸ਼ੁਰ ਕੌਮਾਂ ਦਾ ਨਿਆਂ ਕਰੇਗਾ

1 ਯਹੋਵਾਹ ਇਹ ਆਖਦਾ ਹੈ ਕਿ ਸਵਰਗ ਮੇਰਾ ਸਿੰਘਾਸਣ ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਕੀ ਹੈ, - ਫੇਰ ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ? ਅਤੇ ਮੇਰੀ ਅਰਾਮਗਾਹ ਫੇਰ ਕਿੱਥੇ ਹੋਵੇਗੀ?

2 ਯਹੋਵਾਹ ਦਾ ਵਾਕ ਹੈ, ਇਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਇਸ ਤਰ੍ਹਾਂ ਉਹ ਬਣ ਗਏ। ਮੈਂ ਅਜਿਹੇ ਜਨ ਉੱਤੇ ਨਿਗਾਹ ਰੱਖਾਂਗਾ, ਜੋ ਦੀਨ ਅਤੇ ਨਿਮਰ ਆਤਮਾ ਵਾਲਾ ਹੈ ਅਤੇ ਜੋ ਮੇਰੇ ਬਚਨ ਸੁਣ ਕੇ ਕੰਬ ਜਾਂਦਾ ਹੈ।

3 ਬਲਦ ਨੂੰ ਵੱਢਣ ਵਾਲਾ ਮਨੁੱਖ ਨੂੰ ਮਾਰਨ ਵਾਲੇ ਜਿਹਾ ਹੈ, ਅਤੇ ਲੇਲੇ ਨੂੰ ਕੱਟਣ ਵਾਲਾ ਕੁੱਤੇ ਦੀ ਧੌਣ ਭੰਨਣ ਵਾਲੇ ਜਿਹਾ ਹੈ, ਮੈਦੇ ਦੀ ਭੇਟ ਦਾ ਚੜ੍ਹਾਉਣ ਵਾਲਾ ਸੂਰ ਦਾ ਲਹੂ ਚੜ੍ਹਾਉਣ ਵਾਲੇ ਜਿਹਾ ਹੈ, ਲੁਬਾਨ ਦਾ ਧੁਖਾਉਣ ਵਾਲਾ ਮੂਰਤ

ਨੂੰ ਧੰਨ ਆਖਣ ਵਾਲੇ ਜਿਹਾ ਹੈ, ਹਾਂ, ਇਹਨਾਂ ਨੇ ਆਪਣੇ ਰਾਹ ਚੁਣ ਲਏ ਹਨ, ਅਤੇ ਇਹਨਾਂ ਦਾ ਜੀਅ ਇਹਨਾਂ ਦੇ ਘਿਣਾਉਣੇ ਕੰਮਾਂ ਵਿੱਚ ਪ੍ਰਸੰਨ ਰਹਿੰਦਾ ਹੈ।

4 ਇਸ ਲਈ ਮੈਂ ਵੀ ਇਹਨਾਂ ਲਈ ਮੁਸੀਬਤ ਚੁਣਾਂਗਾ, ਅਤੇ ਇਹਨਾਂ ਦੇ ਭੈਅ ਇਹਨਾਂ ਉੱਤੇ ਲਿਆਵਾਂਗਾ, ਕਿਉਂ ਜੋ ਮੈਂ ਬੁਲਾਇਆ ਪਰ ਕਿਸੇ ਨੇ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਕਿਸੇ ਨੇ ਨਾ ਸੁਣੀ, ਇਹਨਾਂ ਨੇ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ, ਉਹ ਹੀ ਇਹਨਾਂ ਨੇ ਕੀਤਾ।

5 ਤੁਸੀਂ ਜੋ ਯਹੋਵਾਹ ਦਾ ਬਚਨ ਸੁਣ ਕੇ ਕੰਬਦੇ ਹੋ, ਉਸ ਦਾ ਇਹ ਬਚਨ ਸੁਣੋ! ਤੁਹਾਡੇ ਭਰਾ ਜੋ ਤੁਹਾਡੇ ਤੋਂ ਘਿਣ ਕਰਦੇ ਹਨ, ਜੋ ਤੁਹਾਨੂੰ ਮੇਰੇ ਨਾਮ ਦੇ ਕਾਰਨ ਕੱਢ ਦਿੰਦੇ ਹਨ, ਆਖਦੇ ਹਨ, ਯਹੋਵਾਹ ਦੀ ਵਡਿਆਈ ਹੋਵੇ, ਕਿ ਅਸੀਂ ਤੁਹਾਡੀ ਖੁਸ਼ੀ ਨੂੰ ਵੇਖੀਏ, ਪਰ ਉਹ ਹੀ ਸ਼ਰਮਿੰਦੇ ਹੋਣਗੇ।

6 ਸ਼ਹਿਰ ਤੋਂ ਰੌਲੇ ਦੀ ਅਵਾਜ਼, ਹੈਕਲ ਤੋਂ ਇੱਕ ਅਵਾਜ਼ ਸੁਣਾਈ ਦਿੰਦੀ ਹੈ! ਇਹ ਯਹੋਵਾਹ ਦੀ ਅਵਾਜ਼ ਹੈ, ਜੋ ਆਪਣੇ ਵੈਰੀਆਂ ਨੂੰ ਬਦਲਾ ਦੇ ਰਿਹਾ ਹੈ!

7 ਪੀੜਾਂ ਲੱਗਣ ਤੋਂ ਪਹਿਲਾਂ ਉਸ ਨੇ ਜਨਮ ਦਿੱਤਾ, ਦਰਦ ਹੋਣ ਤੋਂ ਪਹਿਲਾਂ ਉਸ ਦੇ ਪੁੱਤਰ ਜੰਮਿਆ।

8 ਕਿਸ ਨੇ ਅਜਿਹੀ ਗੱਲ ਸੁਣੀ? ਕਿਸ ਨੇ ਅਜਿਹੀਆਂ ਗੱਲਾਂ ਵੇਖੀਆਂ? ਭਲਾ, ਇੱਕ ਦਿਨ ਵਿੱਚ ਕੋਈ ਦੇਸ ਪੈਦਾ ਹੋ ਸਕਦਾ ਹੈ? ਜਾਂ ਇੱਕ ਪਲ ਵਿੱਚ ਇੱਕ ਕੌਮ ਜੰਮ ਸਕਦੀ ਹੈ। ਪਰ ਜਿਵੇਂ ਹੀ ਸੀਯੋਨ ਨੂੰ ਪੀੜਾਂ ਲੱਗੀਆਂ, ਉਸ ਨੇ ਆਪਣੇ ਬੱਚਿਆਂ ਨੂੰ ਜਨਮ ਦਿੱਤਾ।

9 ਯਹੋਵਾਹ ਆਖਦਾ ਹੈ, ਭਲਾ, ਮੈਂ ਜੰਮਣ ਦੇ ਸਮੇਂ ਤੱਕ ਪਹੁੰਚਾਵਾਂ ਅਤੇ ਨਾ ਜਨਮਾਵਾਂ? ਜਾਂ ਕੀ ਜਦੋਂ ਜੰਮਣ ਦਾ ਸਮਾਂ ਆ ਜਾਵੇ ਤਾਂ ਮੈਂ ਕੁੱਖ ਨੂੰ ਬੰਦ ਕਰਾਂ? ਤੇਰਾ ਪਰਮੇਸ਼ੁਰ ਆਖਦਾ ਹੈ।

10 ਹੇ ਯਹੂਸ਼ਲਮ ਦੇ ਸਾਰੇ ਪ੍ਰੇਮੀਓ! ਉਸ ਦੇ ਨਾਲ ਨਿਹਾਲ ਹੋਵੋ, ਉਸ ਨਾਲ ਅਨੰਦ ਕਰੋ ਅਤੇ ਬਾਗ-ਬਾਗ ਹੋਵੋ, ਹੇ ਉਸ ਦੇ ਲਈ ਸੋਗ ਕਰਨ ਵਾਲਿਓ! ਉਸ ਦੀ ਖੁਸ਼ੀ ਵਿੱਚ ਖੁਸ਼ੀ ਮਨਾਓ!

11 ਤਾਂ ਜੋ ਤੁਸੀਂ ਉਸ ਦੀਆਂ ਤਸੱਲੀ ਦੀਆਂ ਦੁੱਧੀਆਂ ਚੁੰਘੋ ਅਤੇ ਰੱਜ ਜਾਓ, ਤੁਸੀਂ ਰੱਜ ਜਾਓ ਅਤੇ ਉਸ ਦੀ ਸ਼ਾਨ ਦੀ ਬਹੁਤਾਇਤ ਨਾਲ ਆਪਣੇ ਆਪ ਨੂੰ ਮਗਨ ਕਰੋ।

12 ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਸ਼ਾਂਤੀ ਦਰਿਆ ਵਾਂਗੂੰ, ਅਤੇ ਕੌਮਾਂ ਦਾ ਮਾਲ-ਧਨ ਨਦੀ ਦੇ ਹੜ੍ਹ ਵਾਂਗੂੰ ਉਸ ਤੱਕ ਪਹੁੰਚਾਵਾਂਗਾ ਅਤੇ ਤੁਸੀਂ ਚੁੰਘੋਗੇ, ਤੁਸੀਂ ਕੁੱਛੜ ਚੁੱਕੇ ਜਾਓਗੇ ਅਤੇ ਗੋਡਿਆਂ ਉੱਤੇ ਕੁਦਾਏ ਜਾਓਗੇ।

13 ਜਿਸ ਤਰ੍ਹਾਂ ਮਾਤਾ ਆਪਣੇ ਬੱਚੇ ਨੂੰ ਦਿਲਾਸਾ ਦਿੰਦੀ ਹੈ, ਉਸੇ ਤਰ੍ਹਾਂ ਮੈਂ ਤੁਹਾਨੂੰ ਦਿਲਾਸਾ ਦਿਆਂਗਾ, ਅਤੇ ਤੁਸੀਂ ਯਰੂਸ਼ਲਮ ਦੇ ਵਿਖੇ ਦਿਲਾਸਾ ਪਾਓਗੇ।

14 ਤੁਸੀਂ ਵੇਖੋਗੇ ਅਤੇ ਤੁਹਾਡਾ ਦਿਲ ਖੁਸ਼ ਹੋਵੇਗਾ, ਅਤੇ ਤੁਹਾਡੀਆਂ ਹੱਡੀਆਂ ਘਾਹ ਵਾਂਗੂੰ ਹਰੀਆਂ-ਭਰੀਆਂ ਹੋਣਗੀਆਂ ਅਤੇ ਇਹ ਪਰਗਟ ਹੋਵੇਗਾ ਕਿ ਯਹੋਵਾਹ ਦਾ ਹੱਥ ਆਪਣੇ ਦਾਸਾਂ ਉੱਤੇ ਹੈ, ਪਰ ਉਸਦਾ ਕਹਿਰ ਉਸ ਦੇ ਵੈਰੀਆਂ ਉੱਤੇ ਹੈ।

15 ਵੇਖੋ, ਯਹੋਵਾਹ ਅੱਗ ਨਾਲ ਆਵੇਗਾ, ਅਤੇ ਉਹ ਦੇ ਰਥ ਵਾਵਰੋਲੇ ਵਾਂਗੂੰ, ਤਾਂ ਜੋ ਉਹ ਆਪਣਾ ਕ੍ਰੋਧ ਤੇਜ਼ੀ ਨਾਲ, ਅਤੇ ਆਪਣੀ ਤਾੜ ਅੱਗ ਦੀਆਂ ਲਾਟਾਂ ਨਾਲ ਪਾਵੇ,

16 ਕਿਉਂ ਜੋ ਯਹੋਵਾਹ ਅੱਗ ਨਾਲ, ਅਤੇ ਆਪਣੀ ਤਲਵਾਰ ਨਾਲ ਹਰੇਕ ਪ੍ਰਾਣੀ ਦਾ ਨਿਆਂ ਕਰੇਗਾ, ਅਤੇ ਯਹੋਵਾਹ ਦੇ ਵੱਢੇ ਹੋਏ ਬਹੁਤ ਹੋਣਗੇ।

17 ਜੇ ਆਪਣੇ ਆਪ ਨੂੰ ਇਸ ਲਈ ਪਵਿੱਤਰ ਅਤੇ ਸੁੱਧ ਕਰਦੇ ਹਨ ਕਿ ਬਾਗ਼ਾਂ ਵਿੱਚ ਜਾਣ, ਅਤੇ ਉਸ ਦੇ ਪਿੱਛੇ ਚੱਲਦੇ ਹਨ ਜੋ ਸੂਰ ਦਾ ਮਾਸ, ਚੂਹੇ ਅਤੇ ਹੋਰ ਪਿਣਾਉਣੀਆਂ ਚੀਜ਼ਾਂ ਖਾਂਦੇ ਹਨ, ਉਹ ਇਕੱਠੇ ਹੀ ਮੁੱਕ ਜਾਣਗੇ ਯਹੋਵਾਹ ਦਾ ਵਾਕ ਹੈ।

18 ਮੈਂ ਉਹਨਾਂ ਦੇ ਕੰਮ ਅਤੇ ਉਹਨਾਂ ਦੇ ਖਿਆਲ ਚੰਗੀ ਤਰ੍ਹਾਂ ਜਾਣਦਾ ਹਾਂ, ਇਸ ਲਈ ਉਹ ਸਮਾਂ ਆਉਂਦਾ ਹੈ ਜਦ ਮੈਂ ਸਾਰੀਆਂ ਕੌਮਾਂ ਅਤੇ ਬੋਲੀਆਂ ਨੂੰ ਇਕੱਠਾ ਕਰਾਂਗਾ, ਅਤੇ ਉਹ ਆਉਣਗੀਆਂ ਅਤੇ ਮੇਰੇ ਪਰਤਾਪ ਨੂੰ ਵੇਖਣਗੀਆਂ।

19 ਮੈਂ ਉਹਨਾਂ ਦੇ ਵਿੱਚ ਇੱਕ ਨਿਸ਼ਾਨ ਰੱਖਾਂਗਾ, ਮੈਂ ਉਹਨਾਂ ਵਿੱਚੋਂ ਭਗੌੜੇ ਕੌਮਾਂ ਵੱਲ ਘੱਲਾਂਗਾ ਜਿਨ੍ਹਾਂ ਨੇ ਮੇਰੀ ਧੁੰਮ ਨਹੀਂ ਸੁਣੀ, ਨਾ ਮੇਰਾ ਪਰਤਾਪ ਵੇਖਿਆ ਹੈ ਅਰਥਾਤ ਤਰਸ਼ੀਸ਼, ਪੂਲ ਅਤੇ ਲੂਦ ਵੱਲ ਜੋ ਧਣੁੱਖ ਕੱਸਦੇ ਹਨ, ਤੂਬਲ ਅਤੇ ਯਾਵਾਨ ਵੱਲ ਵੀ, ਦੂਰ-ਦੂਰ ਟਾਪੂਆਂ ਵੱਲ, ਉਹ ਮੇਰਾ ਪਰਤਾਪ ਕੌਮਾਂ ਵਿੱਚ ਦੱਸਣਗੇ।

20 ਜਿਵੇਂ ਇਸਰਾਏਲੀ ਆਪਣੀ ਭੇਟ ਸਾਫ਼ ਭਾਂਡੇ ਵਿੱਚ ਯਹੋਵਾਹ ਦੇ ਭਵਨ ਨੂੰ ਲੈ ਆਉਂਦੇ ਹਨ, ਉਸੇ ਤਰ੍ਹਾਂ ਉਹ ਤੁਹਾਡੇ ਭਰਾਵਾਂ ਨੂੰ ਸਾਰੀਆਂ ਕੌਮਾਂ ਵਿੱਚੋਂ ਯਹੋਵਾਹ ਦੀ ਭੇਟ ਕਰਕੇ ਘੋੜਿਆਂ ਉੱਤੇ, ਰਥਾਂ ਵਿੱਚ, ਪਾਲਕੀਆਂ ਵਿੱਚ, ਖੱਚਰਾਂ ਉੱਤੇ ਅਤੇ ਊਠਾਂ ਉੱਤੇ, ਮੇਰੇ ਪਵਿੱਤਰ ਪਰਬਤ ਯਰੂਸ਼ਲਮ ਨੂੰ ਲੈ ਆਉਣਗੇ, ਯਹੋਵਾਹ ਦਾ ਬਚਨ ਹੈ।

21 ਅਤੇ ਉਹਨਾਂ ਵਿੱਚੋਂ ਵੀ ਮੈਂ ਕੁਝ ਨੂੰ ਜਾਜਕ ਅਤੇ ਲੇਵੀ ਹੋਣ ਲਈ ਚੁਣਾਂਗਾ, ਯਹੋਵਾਹ ਆਖਦਾ ਹੈ।

22 ਜਿਵੇਂ ਨਵਾਂ ਅਕਾਸ਼ ਅਤੇ ਨਵੀਂ ਧਰਤੀ, ਜੋ ਮੈਂ ਬਣਾਵਾਂਗਾ ਮੇਰੇ ਸਨਮੁਖ ਕਾਇਮ ਰਹਿਣਗੇ, ਉਸੇ ਤਰ੍ਹਾਂ ਹੀ ਤੁਹਾਡੀ ਅੰਸ ਅਤੇ ਤੁਹਾਡਾ ਨਾਮ ਕਾਇਮ ਰਹੇਗਾ, ਯਹੋਵਾਹ ਦਾ ਵਾਕ ਹੈ।

23 ਅਜਿਹਾ ਹੋਵੇਗਾ ਕਿ ਨਵੇਂ ਚੰਦ ਤੋਂ ਨਵੇਂ ਚੰਦ ਤੱਕ ਅਤੇ ਸ਼ਬਤ ਤੋਂ ਸ਼ਬਤ ਤੱਕ, ਸਾਰੇ ਪ੍ਰਾਣੀ ਆਉਣਗੇ ਤਾਂ ਜੋ ਮੇਰੇ ਸਨਮੁਖ ਮੱਥਾ ਟੇਕਣ, ਯਹੋਵਾਹ ਆਖਦਾ ਹੈ,

24 ਮੇਰੇ ਲੋਕ ਬਾਹਰ ਜਾ ਕੇ ਉਨ੍ਹਾਂ ਮਨੁੱਖਾਂ ਦੀਆਂ ਲੇਬਾਂ ਨੂੰ ਵੇਖਣਗੇ, ਜਿਨ੍ਹਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਕਿਉਂ ਜੋ ਉਨ੍ਹਾਂ ਦਾ ਕੀੜਾ ਕਦੀ ਨਾ ਮਰੇਗਾ, ਨਾ ਉਨ੍ਹਾਂ ਦੀ ਅੱਗ ਬੁਝੇਗੀ, ਅਤੇ ਉਹ ਸਾਰੇ ਪ੍ਰਾਣੀਆਂ ਲਈ ਬਹੁਤ ਹੀ ਘਿਣਾਉਣੇ ਹੋਣਗੇ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
The Indian Revised Version Holy Bible in the Eastern
Punjabi language of India (BCS 2019)

copyright © 2017, 2019 Bridge Connectivity Solutions

Language: ਪੰਜਾਬੀ (Panjabi, Eastern)

Contributor: Bridge Connectivity Solutions Pvt. Ltd.

This translation is made available to you under the terms of the Creative Commons Attribution Share-Alike license 4.0.

You have permission to share and redistribute this Bible translation in any format and to make reasonable revisions and adaptations of this translation, provided that:

You include the above copyright and source information.

If you make any changes to the text, you must indicate that you did so in a way that makes it clear that the original licensor is not necessarily endorsing your changes.

If you redistribute this text, you must distribute your contributions under the same license as the original.

Pictures included with Scriptures and other documents on this site are licensed just for use with those Scriptures and documents. For other uses, please contact the respective copyright owners.

Note that in addition to the rules above, revising and adapting God's Word involves a great responsibility to be true to God's Word. See Revelation 22:18-19.

2023-04-13

PDF generated using Haiola and XeLaTeX on 18 Apr 2025 from source files dated 14 Apr 2023

cd7c015e-4054-5fc3-99ad-dacf629d4ee1